


ਭਾਈ ਗੁਰੂ ਲਾਲ ਗ੍ਰੰਥਾਵਲੀ

ਸੰਪਾਦਕ
ਗੰਡਾ ਸਿੰਘ



ਪਬਲੀਕੇਸ਼ਨ ਬਿਊਰੋ
ਪੰਜਾਬੀ ਯੂਨੀਵਰਸਿਟੀ, ਪਟਿਆਲਾ

ਭਾਈ ਨੰਦ ਲਾਲ ਗ੍ਰੰਥਾਵਲੀ

ਜਿਸ ਵਿਚ ਭਾਈ ਨੰਦ ਲਾਲ ਜੀ ਗੋਪਾ ਦੀਆਂ ਡਾਰਮੀ ਲਿਖਤਾਂ ਦਾ ਪੰਜਾਬੀ
ਉਲਥਾਂ ਅਤੇ ਪੰਜਾਬੀ ਰਚਨਾਵਾਂ ਹਨ

ਭਾਈ ਨੰਦ ਲਾਲ ਗ੍ਰੰਥਾਵਲੀ

ਜਿਸ ਵਿਚ ਭਾਈ ਨੰਦ ਲਾਲ ਜੀ ਗੋਯਾ ਦੀਆਂ ਛਾਰਸੀ ਲਿਖਤਾਂ ਦਾ ਪੰਜਾਬੀ
ਉਲਥਾ ਅਤੇ ਪੰਜਾਬੀ ਰਚਨਾਵਾਂ ਹਨ

ਸੰਪਾਦਕ
ਗੰਡਾ ਸਿੰਘ



ਪਬਲੀਕੇਸ਼ਨ ਬਿਊਰੋ
ਪੰਜਾਬੀ ਯੂਨੀਵਰਸਿਟੀ, ਪਟਿਆਲਾ

©

ਪੰਜਾਬੀ ਯੂਨੀਵਰਸਿਟੀ, ਪਟਿਆਲਾ
(1961 ਦੇ ਪੰਜਾਬ ਐਕਟ ਨੰ. 35 ਤਹਿਤ ਸਥਾਪਤ)

BHAI NAND LAL GRANTHAVALI (*Punjabi*)
edited by
GANDA SINGH.

ISBN 81-7380-046-4

2009
ਚੌਥੀ ਵਾਰ : 1100
ਮੁੱਲ : 200-00

ਡਾ. ਐਸ. ਐਸ. ਖਹਿਰਾ, ਰਜਿਸਟਰਾਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪ੍ਰਕਾਸ਼ਿਤ ਕੀਤੀ
ਅਤੇ ਮੈਸ ਰਾਮ ਪ੍ਰਿੰਟਿੰਗ, ਦਿੱਲੀ ਵਿਖੇ ਛਾਪੀ

ਆਰੰਭਕ ਸ਼ਬਦ

(ਪਹਿਲਾ ਸੰਸਕਰਣ)

ਭਾਈ ਨੰਦ ਲਾਲ ਜੀ ਦੀਆਂ ਛਾਰਸੀ ਅਤੇ ਪੰਜਾਬੀ ਰਚਨਾਵਾਂ ਦਾ ਅਸਲ ਰੂਪ ਵਿਚ ਸੰਗ੍ਰਹਿ—ਕੁੱਲੀਆਤਿ ਭਾਈ. ਨੰਦ ਲਾਲ ਗੋਯਾ—ਸੰਤ ਮੋਹਨ ਸਿੰਘ ਜੀ ਮੱਲਾਕਾ (ਮਲੇਸ਼ੀਆ) ਅਤੇ ਸਰਦਾਰ ਜੋਗਿੰਦਰ ਸਿੰਘ ਜੀ, ਐਮ. ਐਸ. (ਐੱਡ.), ਤੰਜੋਗ-ਮਾਲਿਮ ਦੀ ਇੱਛਾ ਅਤੇ ਪ੍ਰੇਰਨਾ ਅਨੁਸਾਰ ਜੁਲਾਈ 1963 ਵਿਚ ਪ੍ਰਕਾਸ਼ਤ ਕੀਤਾ ਗਿਆ ਸੀ। ਇਸ ਨਾਲ ਭਾਈ ਸਾਹਿਬ ਦੀਆਂ ਕੁੱਲ ਪ੍ਰਾਪਤ ਲਿਖਤਾਂ ਇਕ ਸੰਚੇ ਵਿਚ ਇਕੱਠੀਆਂ ਹੋ ਗਈਆਂ। ਪਰ ਇਨ੍ਹਾਂ ਦਾ ਬਹੁਤ ਰਸ ਛਾਰਸੀ ਪੜ੍ਹੇ ਹੀ ਮਾਣ ਸਕਦੇ ਹਨ। ਇਸ ਲਈ ਇਨ੍ਹਾਂ ਨੂੰ ਪੰਜਾਬੀ ਬੋਲੀ ਵਿਚ ਉਲਥਾ ਕਰਨ ਦਾ ਵਿਚਾਰ ਪੈਦਾ ਹੋਣਾ ਕੁਦਰਤੀ ਸੀ ਅਤੇ ਸੰਤ ਮੋਹਨ ਸਿੰਘ ਜੀ ਦੀ ਇੱਛਾ ਪੂਰੀ ਕਰਦੇ ਹੋਏ ਇਹ ‘ਭਾਈ ਨੰਦ ਲਾਲ ਗ੍ਰੰਥਾਵਲੀ’ ਪੰਜਾਬੀ ਵਿਚ ਹਾਜ਼ਰ ਹੈ। ਇਸ ਤੋਂ ਪਹਿਲਾਂ ਭੀ ਪੰਜਾਬੀ ਵਿਚ ਭਾਈ ਨੰਦ ਲਾਲ ਜੀ ਦੀਆਂ ਕੁਝ ਕੁ ਛ ਛਾਰਸੀ ਰਚਨਾ ਦੇ ਉਲਥੇ ਹੋਏ ਹੋਏ ਹਨ ਜੋ ਜਾਂ ਤਾਂ ਆਮ ਨਹੀਂ ਮਿਲਦੇ ਜਾਂ ਵੱਖਰੇ ਵੱਖਰੇ ਛਾਪੇ ਹੋਏ ਹਨ ਅਤੇ ਇਕ ਸੰਚੇ ਵਿਚ ਇਕੱਠੇ ਨਹੀਂ ਮਿਲਦੇ। ਇਸੇ ਲਈ ਇਹ ਉੱਦਮ ਕੀਤਾ ਗਿਆ ਹੈ ਤਾਂ ਕਿ ਭਾਈ ਸਾਹਿਬ ਦੀਆਂ ਸਾਰੀਆਂ ਲਿਖਤਾਂ—ਛਾਰਸੀ ਅਤੇ ਪੰਜਾਬੀ—ਨੂੰ ਇਕੋ ਗ੍ਰੰਥਾਵਲੀ ਵਿਚ ਪੇਸ਼ ਕੀਤਾ ਜਾ ਸਕੇ।

ਮੇਰੀ ਬੇਨਤੀ ਨੂੰ ਪ੍ਰਵਾਨ ਕਰਕੇ ਪੰਜਾਬੀ ਉਲਥੇ ਦਾ ਪਹਿਲਾ ਖਰੜਾ ਡਾਕਟਰ ਜੀਤ ਸਿੰਘ ਸੀਤਲ ਨੇ ਤਿਆਰ ਕੀਤਾ ਸੀ ਜਿਸ ਨੂੰ ਪੜ੍ਹਨ ਵੇਖਣ ਦੀ ਖੇਤਰ ਪ੍ਰੋਫੈਸਰ ਗੁਲਵੰਤ ਸਿੰਘ ਜੀ ਅਤੇ ਪ੍ਰੋਫੈਸਰ ਭਰਾਤ ਸਿੰਘ ਜੀ ਨੇ ਕੀਤੀ ਅਤੇ ਇਸ ਦੀ ਅੰਤਮ ਰੂਪ ਵਿਚ ਪ੍ਰੈਸ-ਕਾਪੀ ਸ੍ਰੀ ਜਵਾਹਰ ਸਿੰਘ ਨੇ ਟਾਈਪ ਕੀਤੀ। ਇਨ੍ਹਾਂ ਸਾਰਿਆਂ ਦਾ ਮੈਂ ਦਿਲੋਂ ਧੰਨਵਾਦੀ ਹਾਂ। ਪਰ ਇਸ ਵਿਚ ਵਾਧੇ ਘਾਟੇ ਇਸ ਦੇ ਅੰਤਮ ਰੂਪ ਦੀ ਸਾਰੀ ਜ਼ਿੰਮੇਵਾਰੀ ਮੇਰੀ ਹੈ। ਗਜ਼ਲਾਂ—ਪ੍ਰਸਿੱਧ ਦੀਵਾਨਿ ਗੋਯਾ—ਜ਼ਿੰਦਗੀ ਨਾਮਾ ਅਤੇ ਜੋਤਿ ਬਿਗਾਸ (ਛਾਰਸੀ) ਚੂਕਿ ਕਵਿਤਾ ਵਿਚ ਹਨ ਅਤੇ ਬੰਦ ਛੋਟੇ ਛੋਟੇ ਹਨ ਜੋ ਪੜ੍ਹਨੇ ਅਤੇ ਸਮਝਣੇ ਸੌਖਿ ਹਨ ਇਸ ਲਈ ਉਨ੍ਹਾਂ ਦਾ ਮੂਲ ਅਤੇ ਉਲਥਾ ਦੋਨੋਂ ਇਕੱਠੇ ਦੇ ਦਿੱਤੇ ਹਨ ਤਾਂ ਕਿ ਕੀਰਤਨ ਅਤੇ ਵਿਆਖਿਆ ਕਰਨ ਵਾਲਿਆਂ ਨੂੰ ਸਹੂਲੀਅਤ ਰਹੇ। ਇਸੇ ਤਰ੍ਹਾਂ ਹੀ ਗੰਜ ਨਾਮੇ ਦੀ ਕਵਿਤਾ ਦੇ ਬੰਦਾਂ ਅਤੇ ਤੌਸੀਫੇ-ਸਨਾ ਦੇ ਖਾਤਿਮੇ ਦੇ ਬੰਦਾਂ ਦਾ ਮੂਲ ਦੇ ਕੇ ਉਨ੍ਹਾਂ ਦੇ ਨਾਲ ਹੀ ਉਨ੍ਹਾਂ ਦਾ ਉਲਥਾ ਦੇ ਦਿੱਤਾ ਹੈ।

ਜੋਤਿ ਬਿਗਾਸ (ਪੰਜਾਬੀ), ਰਹਿਤ ਨਾਮਾ ਅਤੇ ਤਨਖਾਹਨਾਮਾ ਚੂਕਿ ਹਨ ਹੀ ਸਰਲ ਪੰਜਾਬੀ—ਹਿੰਦੀ (ਹਿੰਦਵੀ)—ਵਿਚ, ਇਸ ਲਈ ਇਨ੍ਹਾਂ ਦਾ ਕੇਵਲ ਮੂਲ ਹੀ ਦਿੱਤਾ ਹੈ। ਇਨ੍ਹਾਂ ਦੇ ਅਰਥ ਕਰਨ ਦੀ ਲੋੜ ਨਹੀਂ ਭਾਸਦੀ।

ਭਾਈ ਨੰਦ ਲਾਲ ਜੀ ਦੀ ਵਾਰਤਕ ਰਚਨਾ ਚੂਕਿ ਬੜੀ ਗੁਝਲਦਾਰ, ਅਰਬੀ ਸ਼ਬਦਾਂ ਨਾਲ

ਭਰਪੂਰ ਅਤੇ ਲੰਬੇ ਲੰਬੇ ਵਾਕਾਂ ਵਾਲੀ ਹੈ ਜਿਸ ਨੂੰ ਪੜ੍ਹਨਾ ਸਮਝਣਾ ਹਰ ਕਿਸੇ ਲਈ ਬਹੁਤ ਸੋਖਾ ਨਹੀਂ, ਇਸ ਲਈ ਇਸ ਨੂੰ ਪੰਜਾਬੀ ਲਿਪੀ ਵਿਚ ਦੇਣਾ ਵਿਅਰਥ ਸਮਝਿਆ ਗਿਆ ਹੈ। ਜਿਨ੍ਹਾਂ ਨੂੰ ਛਾਰਸੀ ਬੋਲੀ ਆਉਂਦੀ ਹੈ, ਉਨ੍ਹਾਂ ਨੇ ਤਾਂ ਇਨ੍ਹਾਂ ਵਾਰਤਕ ਲਿਖਤਾਂ ਨੂੰ ਅਸਲ ਲਿਪੀ ਵਿਚ ਹੀ ਪੜ੍ਹਨਾ ਹੈ, ਗੁਰਮੁਖੀ ਵਿਚ ਨਹੀਂ। ਜਿਨ੍ਹਾਂ ਨੂੰ ਛਾਰਸੀ ਨਹੀਂ ਆਉਂਦੀ, ਉਨ੍ਹਾਂ ਲਈ ਇਸ ਨੂੰ ਗੁਰਮੁਖੀ ਵਿਚ ਦੇਣਾ ਕੋਈ ਅਰਥ ਹੀ ਨਹੀਂ ਰਖਦਾ। ਅਸਲ ਵਿਚ ਕੋਈ ਭੀ ਬੋਲੀ ਕਿਸੇ ਹੋਰ ਲਿਪੀ ਵਿਚ ਨਾ ਤਾਂ ਸਰਲ ਤੌਰ 'ਤੇ ਪੂਰੀ ਲਿਖੀ ਹੀ ਜਾ ਸਕਦੀ ਹੈ ਅਤੇ ਨਾ ਹੀ ਪੂਰੀ ਤਰ੍ਹਾਂ ਸੁਧਾਰੀ ਜਾ ਸਕਦੀ ਹੈ। ਸਮਝਣਾ ਤਾਂ ਹੋਰ ਭੀ ਐਖਾ ਹੋਇਆ। ਇਸ ਲਈ ਗੰਜ-ਨਾਮੇ ਅਤੇ ਦਸਤੂਰਲ-ਇਨਸ਼ਾ ਦੀ ਵਾਰਤਕ ਦਾ ਕੇਵਲ ਪੰਜਾਬੀ ਉਲਥਾ ਹੀ ਦਿੱਤਾ ਗਿਆ ਹੈ।

‘ਅਰਜ਼ੁਲ-ਅਲਫਾਜ਼’ ਨਾਮੀ ਰਚਨਾ ਭੀ ਇਸ ਸੰਚੇ ਵਿਚ ਸਾਰੀ ਸ਼ਾਮਲ ਨਹੀਂ ਕੀਤੀ ਗਈ, ਕੇਵਲ ਆਦਿ ਅੰਤ ਦੇ ਕੁਝ ਕੁ ਬੰਦ ਹੀ ਦਿੱਤੇ ਹਨ। ਇਹ ਠੀਕ ਹੈ ਕਿ ਇਹ ਰਚਨਾ ਕਵਿਤਾ ਵਿਚ ਹੈ ਅਤੇ ਇਸ ਵਿਚ ਕੁਝ ਥਾਈਂ ਸਿੱਖ ਗੁਰੂ ਸਾਹਿਬਾਂ ਅਤੇ ਧਰਮ ਵੱਲ ਇਸ਼ਾਰੇ ਹਨ, ਪਰ ਉਹ ਮਾਮੂਲੀ ਹਨ ਅਤੇ ਉਨ੍ਹਾਂ ਦੀ ਕੂਤ ਕੋਈ ਖਾਸ ਇਤਿਹਾਸਕ ਜਾਂ ਧਾਰਮਕ ਨਹੀਂ, ਕੇਵਲ ਸਾਹਿਤਕ ਹੀ ਹੈ। ਇਸ ਵਿਚ ਆਏ ਅਰਬੀ ਅਤੇ ਛਾਰਸੀ ਸ਼ਬਦਾਂ ਦੀ ਵਿਸ਼ਾਲਤਾ ਅਤੇ ਡੂੰਘਾਈ, ਇਨ੍ਹਾਂ ਦੀ ਆਪਸ ਵਿਚ ਸੰਧੀ, ਇਕ ਮੂਲ ਤੋਂ ਹੋਰ ਸ਼ਬਦਾਂ ਦੀ ਸਾਜਨਾ ਅਤੇ ਅਰਥਾਂ ਦੀ ਬਹੁ-ਪੱਖਤਾ ਆਦਿ ਸਾਰਿਆਂ ਦਾ ਸੰਬੰਧ ਭੀ ਨਿਰੋਲ ਛਾਰਸੀ ਸਾਹਿਤ ਨਾਲ ਹੈ ਜਿਨ੍ਹਾਂ ਦੀ ਖੂਬੀ ਨੂੰ ਛਾਰਸੀ ਸਾਹਿਤਕਾਰ ਹੀ ਭਲੀ-ਭਾਂਤ ਅਨੁਭਵ ਕਰ ਸਕਦੇ ਹਨ।

ਤੋਸੀਫੋ-ਸਨਾ ਇਕ ਵਾਰਤਕ ਸਤੇਤਰ ਹੈ ਜਿਸ ਵਿਚ ਵਿਦਵਾਨ ਸ਼ਰਧਾਲੂ ਨੇ ਪੂਰਨ ਸਤਿਗੁਰੂ ਦੀ ਸਿਫਤ ਵਿਚ ਛਾਰਸੀ ਅਤੇ ਅਰਬੀ ਦੇ ਮੇਲ ਖਾਂਦੇ ਸ਼ਬਦਾਂ ਨੂੰ ਬੜੀ ਖੂਬੀ ਨਾਲ ਸੁਹਾਵਣੇ ਹਾਰਾਂ ਵਿਚ ਪਰੋਇਆ ਹੈ। ਇਹ ਭਾਈ ਸਾਹਿਬ ਦੀ ਅਤਿ ਵਿਸ਼ਾਲ, ਡੂੰਘੀ ਅਤੇ ਅਨੂਪ ਵਿਦਵਤਾ ਅਤੇ ਸੋਹਜ ਦੇ ਲਖਾਇਕ ਹਨ ਜਿਨ੍ਹਾਂ ਦੀ ਕਦਰ ਕੀਮਤ ਇਨ੍ਹਾਂ ਬੋਲੀਆਂ ਦੇ ਮਾਹਰ ਜੋਹਰੀ ਹੀ ਪਾ ਸਕਦੇ ਹਨ। ਇਸ ਅਥਾਹ ਸਮੁੰਦਰ ਨੂੰ ਅੱਖਰੀ ਉਲਥੇ ਦੇ ਛੋਟੇ ਜਿਹੇ ਕੁੱਜੇ ਵਿਚ ਬੰਦ ਕਰ ਸਕਣਾ ਅਸੰਭਵ ਹੈ। ਉਲਥੇ ਵਿਚ ਨਾ ਤਾਂ ਅਸਲ ਬੋਲੀ ਦੀ ਗੋਂਦ ਦੀ ਖੂਬੀ ਹੀ ਆ ਸਕਦੀ ਹੈ ਅਤੇ ਨਾ ਹੀ ਅਸਲ ਵਾਲਾ ਰਸ ਪੈਦਾ ਹੋ ਸਕਦਾ ਹੈ। ਇਸ ਵਿਚ ਸਮਾਨ-ਅਰਬੀ ਸ਼ਬਦ ਮੁੜ ਮੁੜ ਕੇ ਅਨੇਕਾਂ ਵਾਰੀ ਦੁਹਰਾਏ ਗਏ ਹਨ ਅਤੇ ਜ਼ਿਆਦਾ ਧਿਆਨ ਇਕ-ਵਜ਼ਨੀ ਸ਼ਬਦਾਂ ਦੇ ਸੁਮੇਲ ਵੱਲ ਦਿੱਤਾ ਗਿਆ ਹੈ ਜੋ ਇਕ ਪ੍ਰਕਾਰ ਦੀ ਅਨੋਖੀ ਅਤੇ ਮਨੋਹਰ ਸਾਹਿਤਕ ਜਾਦੂਗਰੀ ਹੈ। ਇਸ ਵਿਚ ਇਤਿਹਾਸਕ ਸਤਿ ਅਤੇ ਸਿਧਾਂਤਕ ਵਿਆਖਿਆ ਦਾ ਬਹੁਤ ਹਿੱਸਾ ਨਹੀਂ ਜਿਸ ਲਈ ਕਿ ਇਸ ਨੂੰ ਹਵਾਲੇ ਦੇ ਤੌਰ 'ਤੇ ਜਾਂ ਵਿਚਾਰ-ਵਟਾਂਦਰੇ ਵਿਚ ਵਰਤਿਆ ਜਾ ਸਕੇ। ਇਸ ਲਈ ਗ੍ਰੰਥਾਵਲੀ ਵਿਚ ਇਸ ਦਾ ਪੂਰਾ ਉਲਥਾ ਸ਼ਬਦ ਨਹੀਂ ਕੀਤਾ ਗਿਆ। ਹਾਂ, ਇਸ ਦੇ ਅੰਤਲੇ ਹਿੱਸੇ ਖਾਤਿਮੇ ਦੇ ਬੰਦ ਟੀਕਾ ਸਮੇਤ ਦੇ ਦਿੱਤੇ ਗਏ ਹਨ।

ਅੰਤ ਵਿਚ ਮੈਂ ਸੰਤ ਸੋਹਨ ਸਿੰਘ ਜੀ ਅਤੇ ਸਰਦਾਰ ਜੋਗਿੰਦਰ ਸਿੰਘ ਜੀ ਦਾ ਇਕ ਵਾਰੀ ਫੇਰ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਦੀ ਪ੍ਰੇਰਨਾ ਅਤੇ ਉਤਸਾਹ ਨਾਲ ਇਸ ਗ੍ਰੰਥਾਵਲੀ ਦੀ ਸੇਵਾ ਸਿਰੇ ਚੜ੍ਹੀ ਹੈ।

ਵਿਸ਼ੈ-ਸੂਚੀ

ਆਰੰਭਕ ਸ਼ਬਦ.....	(v)
ਭਾਈ ਨੰਦ ਲਾਲ ਦੇ ਜੀਵਨ ਦੇ ਸੰਖੇਪ ਹਾਲ.....	1
ਭਾਈ ਨੰਦ ਲਾਲ ਦੀਆ ਰਚਨਾਵਾਂ.....	12
ਭਾਈ ਨੰਦ ਲਾਲ ਦਾ ਖਾਨਦਾਨ ਅਤੇ ਬੰਸਾਵਲੀ.....	15
ਭਾਈ ਨੰਦ ਲਾਲ ਦੀਆਂ ਛਪੀਆਂ ਅਤੇ ਲਿਖਤੀ ਪ੍ਰਸਤਕਾਂ ਦਾ ਵੇਰਵਾ.....	21
ਭਾਈ ਨੰਦ ਲਾਲ ਦੀ ਜੀਵਨੀ ਅਤੇ ਉਨ੍ਹਾਂ ਦੇ ਖਾਨਦਾਨ ਦੇ ਹਾਲਾਤ ਸੰਬੰਧੀ ਕੁਝ ਕੁ ਪ੍ਰਸਿੱਧ ਸੋਮੇ.....	24

ਭਾਈ ਨੰਦ ਲਾਲ ਗ੍ਰੰਥਾਵਲੀ

ਗਜ਼ਲਾਂ—ਦੀਵਾਨਿ ਗੋਯਾ.....	27
ਜਿੰਦਗੀ ਨਾਮਾ.....	77
ਗੰਜ ਨਾਮਾ.....	138
ਜੋਤਿ ਬਿਗਾਸ (ਫਾਰਸੀ).....	162
ਜੋਤਿ ਬਿਗਾਸ (ਪੰਜਾਬੀ).....	183
ਰਹਿਤ ਨਾਮਾ.....	186
ਤਨਖਾਹ ਨਾਮਾ.....	189
ਦਸਤੂਰੁਲ-ਇਨਸ਼ਾ.....	194
ਅਰਜੂਲ-ਅਲਫਾਜ਼.....	205
ਤੌਸੀਫੋ-ਸਨਾ.....	210
ਖਾਤਿਮਾ.....	211

ਭਾਈ ਨੰਦ ਲਾਲ ਦੇ ਜੀਵਨ ਦੇ ਸੰਖੇਪ ਹਾਲ

ਭਾਈ ਨੰਦ ਲਾਲ ਦੇ ਬਜ਼ੁਰਗਾਂ ਦੇ ਅਸਲੀ ਵਤਨ ਬਾਰੇ ਇਸ ਵੇਲੇ ਪੱਕੀ ਤਰ੍ਹਾਂ ਕੁਝ ਨਹੀਂ ਕਿਹਾ ਜਾ ਸਕਦਾ। ਇਤਿਹਾਸਕ ਪੁਸਤਕਾਂ ਅਤੇ ਖਾਨਦਾਨੀ ਰਵਾਇਤਾਂ ਇਸ ਬਾਬਤ ਸਾਡੀ ਕੋਈ ਸਹਾਇਤਾ ਨਹੀਂ ਕਰਦੀਆਂ, ਪਰ ਸੰਕਟ ਸਮੇਂ ਪਨਾਹ ਲੈਣ ਲਈ ਆਪ ਦਾ ਪੰਜਾਬ ਵਿਚ ਆ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਹਜ਼ੂਰ ਪੁੱਜਣਾ ਇਸ ਗੱਲ ਦੀ ਕਿਸੇ ਹੱਦ ਤਕ ਪੁਸ਼ਟੀ ਕਰਦਾ ਹੈ ਕਿ ਆਪ ਦੇ ਖਾਨਦਾਨ ਦਾ ਪੰਜਾਬ ਦੇਸ਼ ਅਤੇ ਸਿੱਖ ਗੁਰੂਆਂ ਨਾਲ ਪਹਿਲਾਂ ਤੋਂ ਹੀ ਸੰਬੰਧ ਸੀ, ਜਿਨ੍ਹਾਂ ਲਈ ਸ਼ਰਧਾ ਨੇ ਭਾਈ ਨੰਦ ਲਾਲ ਨੂੰ ਆਪਣਾ ਜਾਨ ਮਾਲ ਅਤੇ ਧਰਮ ਈਮਾਨ ਸਭ ਕੁਝ ਉਨ੍ਹਾਂ ਦੇ ਹਵਾਲੇ ਕਰਨ ਦੀ ਪ੍ਰੇਰਨਾ ਕੀਤੀ।

ਭਾਈ ਨੰਦ ਲਾਲ ਦੇ ਪਿਤਾ ਛੱਜੂ ਮੱਲ ਫਾਰਸੀ ਅਤੇ ਅਰਬੀ ਦੇ ਚੰਗੇ ਵਿਦਵਾਨ ਮਾਲੂਮ ਹੁੰਦੇ ਹਨ। ਚੁਗੱਤਿਆਂ ਦੇ ਰਾਜ ਵਿਚ ਵਿਦਵਤਾ ਅਤੇ ਨਿਜੀ ਯੋਗਤਾ ਹੀ ਅਜਿਹੇ ਵਸੀਲੇ ਸਨ ਜਿਨ੍ਹਾਂ ਨਾਲ ਕੋਈ ਗੈਰ-ਮੁਸਲਮਾਨ ਜਾਂ ਹਿੰਦੂ ਬਾਦਸ਼ਾਹੀ ਅਮਲੇ ਵਿਚ ਅਹਿਲਕਾਰ ਬਣ ਸਕਦਾ ਸੀ। ਸ਼ਾਹ ਜਹਾਨ ਦੇ ਵੇਲੇ ਮੁਨਸ਼ੀ ਛੱਜੂ ਮੱਲ ਰੁਜ਼ਗਾਰ ਦੀ ਭਾਲ ਵਿਚ ਦਿੱਲੀ ਪੁੱਜੇ ਅਤੇ ਸ਼ਾਹੀ ਮੁਨਸ਼ੀਖਾਨੇ ਵਿਚ ਨੌਕਰ ਹੋ ਗਏ। ਦਿੱਲੀ ਉਸ ਵੇਲੇ ਮੁਗਲਾਂ ਦੀ ਰਾਜਧਾਨੀ ਸੀ। ਇੱਥੇ ਮੁਨਸ਼ੀ ਛੱਜੂ ਮੱਲ ਦਾ ਮੇਲ ਸ਼ਹਿਜ਼ਾਦਾ ਦਾਰਾ ਸ਼ੁਕੋਹ ਨਾਲ ਹੋ ਗਿਆ। ਦਾਰਾ ਸੰਸਕ੍ਰਿਤ ਭਾਸ਼ਾ ਅਤੇ ਭਾਰਤੀ ਵਿੱਦਿਆ ਦਾ ਇਕ ਚੰਗਾ ਪੰਡਤ ਸੀ ਅਤੇ ਹਿੰਦੂ ਵਿਦਵਾਨਾਂ ਦੀ ਬੜੀ ਕਦਰ ਕਰਦਾ ਸੀ। ਉਸ ਦੀਆਂ ਆਪਣੀਆਂ ਲਿਖਤਾਂ ਅਤੇ ਉਸ ਦੀ ਨਿਗਰਾਨੀ ਹੇਠ ਜਾਂ ਉਸ ਦੀ ਇੱਛਾ ਅਨੁਸਾਰ ਤਿਆਰ ਹੋਏ ਸੰਸਕ੍ਰਿਤ ਦੇ ਗ੍ਰੰਥਾਂ ਦੇ ਫਾਰਸੀ ਵਿਚ ਉਲਥੇ ਇਸ ਗੱਲ ਦੀ ਜਿਉਂਦੀ ਜਾਗਦੀ ਗਵਾਹੀ ਹਨ।

ਮੁਨਸ਼ੀ ਛੱਜੂ ਮੱਲ ਦੀ ਵਿਦਵਤਾ ਅਤੇ ਈਮਾਨਦਾਰੀ ਨੇ ਸ਼ਹਿਜ਼ਾਦਾ ਦਾਰਾ ਸ਼ਿਕੋਹ ਦੇ ਦਿਲ ਵਿਚ ਅਜਿਹੀ ਥਾਂ ਬਣਾ ਲਈ ਕਿ ਜਦੋਂ ਬਾਦਸ਼ਾਹ ਜਹਾਨ ਨੇ 1639 ਈ. ਵਿਚ ਸ਼ਾਹਜਾਦੇ ਨੂੰ ਕੰਧਾਰ ਦੀ ਪਹਿਲੀ ਮੁਹਿੰਮ ਉੱਤੇ ਭੇਜਿਆ ਤਾਂ ਉਹ ਛੱਜੂ ਮੱਲ ਨੂੰ ਆਪਣਾ ਮੀਰ ਮੁਨਸ਼ੀ ਬਣਾ ਕੇ ਲੈ ਗਿਆ। ਇੱਥੇ ਆ ਕੇ ਮੁਨਸ਼ੀ ਛੱਜੂ ਮੱਲ ਦੀਵਾਨ ਦੀ ਪਦਵੀ ਪੁਰ ਨਿਯੁਕਤ ਹੋ ਗਏ ਅਤੇ ਬਹੁਤ ਸਾਰੇ ਮਾਲੀ, ਪ੍ਰਬੰਧਕੀ ਅਤੇ ਛੋਜੀ ਮੁਆਮਲੇ ਵੀ ਉਨ੍ਹਾਂ ਦੇ ਹਵਾਲੇ ਹੋ ਗਏ। ਸ਼ਾਹਜ਼ਾਦਾ ਤਾਂ ਛੇਤੀ ਹੀ ਕੰਧਾਰ ਤੋਂ ਪਰਤ ਆਇਆ ਪਰ ਮੁਨਸ਼ੀ ਛੱਜੂ ਮੱਲ ਉੱਥੇ ਹੀ ਟਿਕੇ ਰਹੇ ਅਤੇ ਉੱਥੇ ਹੀ ਲਗਭਗ 1652 ਈ. ਵਿਚ ਉਨ੍ਹਾਂ ਦਾ ਦੇਹਾਂਤ ਹੋਇਆ।

ਰੱਬ ਦੀ ਮਰਜ਼ੀ, ਮੁਨਸ਼ੀ ਛੱਜੂ ਮੱਲ ਦੇ ਘਰ ਪਹਿਲੀ ਉਮਰੇ ਕੋਈ ਐਲਾਦ ਜਿਉਂਦੀ ਨਹੀਂ ਸੀ ਰਹਿੰਦੀ। ਬੱਚੇ ਛੋਟੀ ਉਮਰੇ ਹੀ ਮਰ ਜਾਂਦੇ ਸਨ। ਉਨ੍ਹਾਂ ਦੀ ਪੰਜਾਹ ਸਾਲ ਦੀ ਆਯੂ ਤਕ ਉਨ੍ਹਾਂ ਦਾ ਕੋਈ ਭੀ ਅੰਵਾਣਾ ਨਾ ਜਿਉ ਸਕਿਆ। ਇਸ ਲਈ ਜਦ ਢਲਦੀ ਉਮਰੇ ਉਨ੍ਹਾਂ ਦੇ ਘਰ ਨੰਦ ਲਾਲ ਦਾ ਜਨਮ ਹੋਇਆ ਤਾਂ ਕੋਈ ਖਾਸ ਖੁਸ਼ੀ ਨਾ ਕੀਤੀ ਗਈ। ਨੰਦ ਲਾਲ ਦੇ ਜਨਮ ਦੀ ਥਾਂ

ਅਤੇ ਮਿਤੀ ਕਿਸੇ ਵੀ ਭਰੋਸੇ ਯੋਗ ਵਸੀਲੇ ਤੋਂ ਪ੍ਰਾਪਤ ਨਹੀਂ ਹੋ ਸਕੀ। ਖਾਨਦਾਨੀ ਕਾਗਜ਼ ਪੱਤਰ ਨਾ ਰਹੇ ਹੋਣ ਕਰ ਕੇ ਇਨ੍ਹਾਂ ਦੇ ਬੰਸ ਵਿਚੋਂ ਭਾਈ ਮੇਘਰਾਜ਼ ਅਤੇ ਭਾਈ ਰਾਮ ਦਿਆਲ ਨੇ ਵੀ ਆਪਣੀਆਂ ਰਚਨਾਵਾਂ ਵਿਚ ਇਸ ਬਾਰੇ ਚਰਚਾ ਨਹੀਂ ਕੀਤੀ। ਹਾਂ, ਸ੍ਰੀ ਪਰਮਾਨੰਦ ਅਰੋੜਾ, ਐਮ. ਏ., ਨੇ ਆਪਣੇ ਇਕ ਲੇਖ ‘ਭਾਈ ਨੰਦ ਲਾਲ ਦੀ ਜੀਵਨੀ ਅਤੇ ਰਚਨਾ’ ਵਿਚ ਉਨ੍ਹਾਂ ਦੇ ਜਨਮ ਦੀ ਤਾਰੀਖ 1633 ਈ. ਅਤੇ ਥਾਂ ਗਜ਼ਨੀ ਦਿੱਤੇ ਹਨ।

ਪਰ ਇਹ ਦੋਵੇਂ ਗੱਲਾਂ ਇਕੱਠੀਆਂ ਤਾਂ ਹੀ ਸਹੀ ਮੰਨੀਆਂ ਜਾ ਸਕਦੀਆਂ ਹਨ, ਜੇ ਮੁਨਸ਼ੀ ਛੱਜੂ ਮੱਲ ਦਾ ਸ਼ਾਹਜ਼ਾਦਾ ਦਾਰਾ ਸ਼ੁਕੋਹ ਦੇ ਗਜ਼ਨੀ ਦੀ ਮੁਹਿੰਮ ਪਰ ਜਾਣ ਤੋਂ ਪਹਿਲਾਂ ਉੱਥੇ ਜਾਣਾ ਮੰਨ ਲਿਆ ਜਾਵੇ। 1630 ਈ. ਵਿਚ ਦਾਰਾ ਸ਼ੁਕੋਹ ਹਾਲੀ ਪੰਦਰਾਂ ਸਾਲਾਂ ਦਾ ਹੀ ਸੀ। ਉਸ ਦਾ ਜਨਮ 28 ਸਫਰ, 1024 ਹਿਜਰੀ, 20 ਮਾਰਚ, ਸੰਨ 1615 ਈ. ਨੂੰ ਹੋਇਆ ਸੀ। ਉਸ ਸਮੇਂ ਤਕ ਨਾ ਤਾਂ ਉਸ ਨੂੰ ਕਾਬੂਲ ਦੀ ਸੁਬੇਦਾਰੀ ਮਿਲੀ ਸੀ ਅਤੇ ਨਾ ਹੀ ਕੰਧਾਰ ਦੀ ਮੁਹਿੰਮ ਸਮੇਂ ਉਸ ਦੀ ਗਜ਼ਨੀ ਵਿਚ ਨਿਯੁਕਤੀ ਹੋਈ ਸੀ (ਇਹ ਮੁਹਿੰਮ ਛੇ ਸਾਲ ਪਿਛੋਂ 1639 ਈ. ਵਿਚ ਚੜ੍ਹੀ ਸੀ), ਜਿਥੇ ਕਿ ਉਹ ਮੁਨਸ਼ੀ ਛੱਜੂ ਮੱਲ ਨੂੰ ਲੈ ਗਿਆ ਹੋਵੇ। ਲਾਲਾ ਪਰਮਾਨੰਦ ਨੇ ਆਪਣੇ ਵਿਚਾਰਾਂ ਦਾ ਸੋਮਾ ਨਹੀਂ ਦੱਸਿਆ, ਜਿਸ ਦੇ ਬਿਨਾਂ ਉਨ੍ਹਾਂ ਦੇ ਨਤੀਜੇ ਨੂੰ ਠੀਕ ਮੰਨ ਲੈਣਾ ਰਤਾ ਐਖਾ ਹੈ। ਪਰ ਭਰੋਸੇ ਅਤੇ ਤਸੱਲੀ ਵਾਲੇ ਇਤਿਹਾਸਕ ਸਥਾਤ ਤੋਂ ਬਿਨਾਂ ਖਾਨਦਾਨੀ ਰਵਾਇਤਾਂ ਨੂੰ ਵੀ ਇਕ ਦਮ ਗਲਤ ਕਹਿ ਦੇਣਾ ਮੁਸ਼ਕਲ ਹੈ। ਇਸ ਲਈ ਸਾਨੂੰ ਹਾਲ ਦੀ ਘੜੀ ਇਸ ਗੱਲ ਨੂੰ ਹੀ ਪ੍ਰਵਾਨ ਕਰਨਾ ਹੋਵੇਗਾ ਕਿ ਮੁਨਸ਼ੀ ਛੱਜੂ ਮੱਲ ਸ਼ਾਹਜ਼ਾਦਾ ਦਾਰਾ ਸ਼ੁਕੋਹ ਨਾਲ 1639 ਈ. ਵਿਚ ਗਜ਼ਨੀ ਗਏ ਸਨ ਅਤੇ ਭਾਈ ਨੰਦ ਲਾਲ ਦਾ ਜਨਮ ਇਸ ਤੋਂ ਪਹਿਲਾਂ ਆਗਰੇ ਜਾਂ ਕਿਸੇ ਹੋਰ ਥਾਂ ਹੋ ਚੁੱਕਿਆ ਸੀ। ਭਾਈ ਨੰਦ ਲਾਲ ਨੇ ਵਿੱਦਿਆ ਗਜ਼ਨੀ ਵਿਚ ਪ੍ਰਾਪਤ ਕੀਤੀ ਹੋਣੀ ਹੈ ਅਤੇ ਉੱਥੇ ਹੀ ਉਸ ਦਾ ਬਾਲਪਨ ਗੁਜ਼ਰਿਆ ਹੋਣਾ ਹੈ।

ਜਦ ਨੰਦ ਲਾਲ ਦੀ ਆਯੂ ਦੇ ਉਹ ਸਾਲ ਟੱਪ ਗਏ ਜਦੋਂ ਕਿ ਪਹਿਲੇ ਬੱਚੇ ਮਰ ਜਾਂਦੇ ਸਨ, ਤਾਂ ਦੀਵਾਨ ਛੱਜੂ ਮੱਲ ਨੇ ਉਨ੍ਹਾਂ ਦੀ ਪੜ੍ਹਾਈ ਅਤੇ ਪਰਵਰਿਸ਼ ਦਾ ਯੋਗ ਪ੍ਰਬੰਧ ਕਰਨਾ ਆਰੰਭ ਕਰ ਦਿੱਤਾ। ਇਕ ਅਰਬੀ ਛਾਰਸੀ ਦਾ ਵਿਦਵਾਨ ਉਨ੍ਹਾਂ ਨੂੰ ਪੜ੍ਹਾਉਣ ਲਈ ਲਗਾ ਦਿੱਤਾ ਅਤੇ ਦੀਵਾਨ ਛੱਜੂ ਮੱਲ ਆਪ ਵੀ ਖਾਸ ਸਮਾਂ ਪੁੱਤਰ ਦੀ ਵਿੱਦਿਆ ਦੀ ਦੇਖ ਭਾਲ ਤੇ ਲਾਉਂਦੇ। ਨੰਦ ਲਾਲ ਇਕ ਹੋਨਹਾਰ ਤੇ ਮਿਹਨਤੀ ਮੁੰਡਾ ਸੀ। ਛੇਤੀ ਹੀ ਪੜ੍ਹ ਲਿਖ ਕੇ ਤਾਕ ਹੋ ਗਿਆ। ਵਾਰਤਕ ਰਚਨਾ ਅਤੇ ਕਵਿਤਾ ਦਾ ਉਸ ਨੂੰ ਖਾਸ ਸੌਕ ਸੀ। ਇਨ੍ਹਾਂ ਵਿਚ ਉਸ ਨੇ ਬੜੀ ਨਿਪੁੰਨਤਾ ਪ੍ਰਾਪਤ ਕਰ ਲਈ।

ਦੀਵਾਨ ਛੱਜੂ ਮੱਲ ਰਾਮਾਨੰਦੀ ਵੈਸ਼ਨੂੰ ਬੈਰਾਗੀਆਂ ਦਾ ਚੇਲਾ ਸੀ। ਪਰ ਇਉਂ ਮਾਲੂਮ ਹੁੰਦਾ ਹੈ ਜਿਵੇਂ ਕਿ ਨੰਦ ਲਾਲ ਉੱਤੇ ਬਚਪਨ ਤੋਂ ਹੀ ਸਿੱਖ ਮਤ ਦਾ ਪ੍ਰਭਾਵ ਪੈ ਗਿਆ ਹੋਇਆ ਸੀ। ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਹੀ ਅਫਗਾਨਿਸਤਾਨ ਵਿਚ ਸਿੱਖ ਸੰਗਤਾਂ ਮੈਜ਼ੂਦ ਸਨ ਅਤੇ ਕਾਬੂਲ, ਗਜ਼ਨੀ ਅਤੇ ਕੰਧਾਰ ਵਿਚ ਸਿੱਖ ਧਰਮਸਾਲਾਂ (ਗੁਰਦੁਆਰੇ) ਸਥਾਪਤ ਹੋ ਚੁੱਕੀਆਂ ਸਨ, ਜਿਥੇ ਸੰਗਤਾਂ ਸਵੇਰ ਸ਼ਾਮ ਇਕੱਤਰ ਹੋ ਕੇ ਸ਼ਬਦ ਕੀਰਤਨ ਕਰਦੀਆਂ ਅਤੇ ਗੁਰਮਤਿ ਦਾ ਵਿਚਾਰ ਕਰਦੀਆਂ ਸਨ। ਦਬਿਸਤਾਨਿ-ਮਜ਼ਾਹਬ ਦੇ ਕਰਤਾ ਦੇ ਕਥਨ ਅਨੁਸਾਰ ਉੱਤਰੀ ਭਾਰਤ ਅਤੇ ਅਫਗਾਨਿਸਤਾਨ ਵਿਚ ਅਜਿਹੇ ਬਹੁਤ ਬੋੜੇ ਸ਼ਹਿਰ ਸਨ, ਜਿਥੇ ਉਦੋਂ ਸਿੱਖ ਨਹੀਂ ਸਨ। ਇਹ ਸਤਾਰੂਵੀਂ ਸਦੀ ਦੇ ਅੱਧ ਦੀ ਗੱਲ ਹੈ। ਅਫਗਾਨਿਸਤਾਨ ਅਤੇ ਇਰਾਕ ਵਿਚ ਸਿੱਖ ਆਮ ਤੌਰ ਤੇ ਘੋੜਿਆਂ ਦਾ ਵਿਉਪਾਰ ਕਰਦੇ ਸਨ। ਇਸ ਤਰ੍ਹਾਂ ਇਕ ਖਾਨਦਾਨੀ ਰਵਾਇਤ ਅਨੁਸਾਰ ਗੁਰਮਤਿ ਦੇ

ਪ੍ਰਭਾਵ ਹੇਠ ਭਾਈ ਨੰਦ ਲਾਲ ਨੇ ਆਪਣੇ ਪਿਤਾ ਦੇ ਬਾਰ ਬਾਰ ਕਹਿਣ ਪੁਰ ਵੀ ਬੈਰਾਗੀ ਗੁਰੂਆਂ ਤੋਂ ਦੀਖਿਆ ਲੈਣ ਅਤੇ ਕੰਠੀ ਪਾਉਣ ਤੋਂ ਨਾਂਹ ਕਰ ਦਿੱਤੀ ਸੀ ਅਤੇ ਇੱਛਾ ਪ੍ਰਗਟ ਕੀਤੀ ਸੀ ਕਿ ਉਸ ਨੂੰ ਅਜਿਹੀ ਮਾਲਾ ਪਹਿਨਾਈ ਜਾਵੇ ਜਿਹੜੀ ਕਦੀ ਨਾ ਟੁੱਟੇ ਅਤੇ ਜੀਵਨ ਦਾ ਸੁੱਖ ਚੈਨ ਲਿਆਉਣ ਵਿਚ ਸਹਾਈ ਹੋਵੇ। ਇਹ ਰਵਾਇਤ ਗੁਰੂ ਨਾਨਕ ਦੀ ਪੰਡਿਤ ਹਰ ਦਿਆਲ ਹੱਥੋਂ ਪਾਉਣ ਤੋਂ ਨਾਂਹ ਕਰਨ ਵਾਲੀ ਸਾਖੀ ਨਾਲ ਮਿਲਦੀ ਜੁਲਦੀ ਹੈ। ਨੰਦ ਲਾਲ ਦੀ ਉਮਰ ਉਸ ਵੇਲੇ ਸੋਲਾਂ ਕੁ ਸਾਲਾਂ ਦੀ ਹੋਵੇਗੀ ਜਦ ਕਿ ਉਸ ਦੀ ਮਾਤਾ ਗੁਜਰ ਗਈ। ਦੋ ਸਾਲ ਪਿਛੋਂ ਪਿਤਾ ਦਾ ਹੱਥ ਵੀ ਸਿਰ ਤੋਂ ਜਾਂਦਾ ਰਿਹਾ। ਲਾਲਾ ਪਰਮਾਨੰਦ ਨੇ ਆਪਣੇ ਲੇਖ ਵਿਚ ਦੀਵਾਨ ਛੱਜੂ ਮੱਲ ਦੀ ਮਿਤੂ 1652 ਈ। ਵਿਚ ਹੋਈ ਦੱਸੀ ਹੈ, ਜੋ ਹੋ ਸਕਦਾ ਹੈ ਠੀਕ ਹੀ ਹੋਵੇ। ਇਸ ਤਰ੍ਹਾਂ ਯਤੀਮ ਹੋ ਜਾਣ ਕਾਰਣ ਭਾਈ ਨੰਦ ਲਾਲ ਦੇ ਸਿਰ ਤੇ ਮੁਸੀਬਤ ਦੇ ਪਹਾੜ ਟੁੱਟ ਪਏ। ਆਮ ਰਿਵਾਜ ਅਨੁਸਾਰ ਭਾਈ ਨੰਦ ਲਾਲ ਨੇ ਆਪਣੇ ਪਿਤਾ ਦੀ ਪਦਵੀ ਲਈ ਜਤਨ ਵੀ ਕੀਤਾ ਪਰ ਉਨ੍ਹਾਂ ਦੇ ਪਿਤਾ ਦਾ ਮਿਹਰਬਾਨ ਸ਼ਾਹਜ਼ਾਦਾ ਦਾਰਾ ਸ਼ੁਕੇਹ ਗਜ਼ਨੀ ਤੋਂ ਜਾ ਚੁੱਕਾ ਸੀ (ਅਤੇ ਕੰਧਾਰ ਦੀ ਤੀਜੀ ਮੁਹਿੰਮ ਦਾ ਜਿਹੜੀ ਫਰਵਰੀ 1653 ਈ। ਵਿਚ ਚੜ੍ਹੀ, ਨੰਦ ਲਾਲ ਨੂੰ ਪਤਾ ਨਹੀਂ ਹੋਣਾ)। ਨਵਾਂ ਹਾਕਮ ਦੀਵਾਨ ਛੱਜੂ ਮੱਲ ਦੀ ਸੇਵਾ ਅਤੇ ਭਾਈ ਨੰਦ ਲਾਲ ਦੀ ਵਿਦਵਤਾ ਤੋਂ ਜਾਣੂ ਨਹੀਂ ਸੀ, ਜਿਸ ਕਰਕੇ ਉਸ ਨੇ ਇਨ੍ਹਾਂ ਵੱਲ ਕੋਈ ਵਿਸ਼ੇਸ਼ ਧਿਆਨ ਨਾ ਦਿੱਤਾ ਅਤੇ ਨੰਦ ਲਾਲ ਨੂੰ ਇਕ ਨਵੇਂ ਆਦਮੀ ਵਾਂਗ ਇਕ ਸਾਧਾਰਣ ਮੁਨਸੀ ਦੀ ਪਦਵੀ ਪੇਸ਼ ਕੀਤੀ, ਪਰ ਭਾਈ ਨੰਦ ਲਾਲ ਦੀ ਅਣਖ ਨੇ ਅਜਿਹੀ ਪਦਵੀ ਉਸੇ ਥਾਂ ਤੇ ਪਰਵਾਨ ਕਰਨੀ ਮਨਜ਼ੂਰ ਨਾ ਕੀਤੀ, ਜਿਥੇ ਕਿ ਉਸ ਦੇ ਪਿਤਾ ਰਾਜ ਦਰਬਾਰ ਦੇ ਇਕ ਮੁਖੀ ਰਹਿ ਚੁੱਕੇ ਸਨ। ਹੁਣ ਉਹ ਪਰਦੇਸ ਵਿਚ ਬਿਨਾਂ ਕਿਸੇ ਸਹਾਰੇ ਅਤੇ ਸਹਾਈ ਦੇ ਸਨ। ਉਨ੍ਹਾਂ ਦੇ ਦੋ ਹੋਰ ਛੋਟੇ ਭਰਾ ਸਨ, ਜਿਨ੍ਹਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਮੋਹਿਆਂ ਤੇ ਹੀ ਸੀ। ਨੰਦ ਲਾਲ ਨੇ ਮਹਿਸੂਸ ਕੀਤਾ ਕਿ ਉਹ ਹੁਣ ਗਜ਼ਨੀ ਸ਼ਹਿਰ ਵਿਚ ਆਪਣੀਆਂ ਖਾਨਦਾਨੀ ਰਵਾਇਤਾਂ ਨੂੰ ਕਾਇਮ ਨਹੀਂ ਰਖ ਸਕਣਗੇ, ਇਸ ਲਈ ਉਨ੍ਹਾਂ ਦਾ ਉੱਥੇ ਰਹਿਣਾ ਐਥਾ ਹੋਵੇਗਾ। ਇਸ ਪੁਰ ਉਨ੍ਹਾਂ ਹਿੰਦੁਸਤਾਨ ਨੂੰ ਆਉਣ ਦਾ ਮਨ ਬਣਾ ਲਿਆ।

ਗਜ਼ਨੀ ਵਿਚ ਭਾਈ ਨੰਦ ਲਾਲ ਦੇ ਪਿਤਾ ਦੀਵਾਨ ਛੱਜੂ ਮੱਲ ਕਾਫੀ ਰੁਪਇਆ ਪੈਸਾ ਅਤੇ ਜਾਇਦਾਦ ਛੱਡ ਗਏ ਸਨ। ਪਰ ਰੁਪਇਆ ਖਿਲਰਿਆ ਹੋਇਆ ਸੀ। ਇਸ ਲਈ ਇਨ੍ਹਾਂ ਆਪਣੀ ਸਾਰੀ ਜਾਇਦਾਦ ਵੇਚ ਵੱਟ ਕੇ ਨਕਦੀ ਵਿਚ ਬਦਲ ਲਈ ਅਤੇ ਆਪਣੇ ਦੋਹਾਂ ਭਰਾਵਾਂ ਅਤੇ ਦੋ ਅਫਗਾਨ ਨੌਕਰਾਂ ਸਮੇਤ ਮੁਲਤਾਨ ਨੂੰ ਜਾਣ ਲਈ ਕਾਫਲੇ ਵਿਚ ਸ਼ਾਮਲ ਹੋ ਗਏ। ਮੁਲਤਾਨ ਚਿਰ ਤੋਂ ਭਾਰਤ ਦੇ ਪ੍ਰਸਿੱਧ ਸ਼ਹਿਰਾਂ ਵਿਚੋਂ ਸੀ। ਇਹ ਪ੍ਰਸਿੱਧ ਕੇਵਲ ਰਾਜਨੀਤਕ ਜਾਂ ਧਾਰਮਿਕ ਗੱਲਾਂ ਕਰਕੇ ਹੀ ਨਹੀਂ ਸੀ, ਸਗੋਂ ਇਸ ਲਈ ਵੀ ਕਿ ਮੁਲਤਾਨ ਅਫਗਾਨਿਸਤਾਨ, ਈਰਾਨ, ਬਲੋਚਿਸਤਾਨ ਅਤੇ ਹਿੰਦੁਸਤਾਨ ਵਿਚ ਇਕ ਵੱਡਾ ਤਜਾਰਤੀ ਕੇਂਦਰ ਬਣ ਚੁੱਕਾ ਹੋਇਆ ਸੀ। ਇਸ ਲਈ ਇਹ ਸ਼ਹਿਰ ਪੰਜਾਬ ਅਤੇ ਦਿੱਲੀ ਦੇ ਵਿਉਪਾਰੀਆਂ ਦਾ ਇਕ ਵੱਡਾ ਟਿਕਾਣਾ ਸੀ।

ਜਦ ਭਾਈ ਨੰਦ ਲਾਲ ਦਾ ਕਾਫਲਾ ਇੱਥੇ ਪੁੱਜਾ, ਅਤੇ ਸ਼ਹਿਰ ਦੇ ਧਨਾਛ ਹਿੰਦੂ ਖੱਤਰੀਆਂ ਨਾਲ ਆਪ ਦਾ ਮੇਲ ਮਿਲਾਪ ਵੱਧਣ ਲੱਗਾ, ਤਾਂ ਆਪ ਨੇ ਇੱਥੇ ਹੀ ਟਿਕ ਜਾਣ ਦਾ ਛੈਸਲਾ ਕਰ ਲਿਆ। ਦਿੱਲੀ ਦਰਵਾਜ਼ੇ ਦੇ ਬਾਹਰ ਕੁਝ ਅਮੀਰ ਖੱਤਰੀਆਂ ਦੇ ਘਰ ਸਨ। ਭਾਈ ਨੰਦ ਲਾਲ ਨੇ ਉੱਥੇ ਹੀ ਗਵਾਂਦ ਵਿਚ ਇਕ ਮਕਾਨ ਲੈ ਕੇ ਰਹਿਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਮਕਾਨ ਬਣਾ ਲਏ। ਹੈਲੀ ਹੋਲੀ ਹੋਰ ਲੋਕ ਵੀ ਉੱਥੇ ਆ ਕੇ ਵਸਣ ਲੱਗ ਪਏ ਅਤੇ ਉੱਥੇ ਇਕ ਚੰਗਾ ਮੁਹੱਲਾ ਬਣ

ਗਿਆ। ਇੱਥੇ ਹੀ ਆਪ ਦਾ ਵਿਵਾਹ ਹੋ ਗਿਆ। ਆਪ ਦਾ ਸਹੂਰਾ ਘਰ ਗੁਰੂ-ਘਰ ਦਾ ਸ਼ਰਧਾਲੂ ਸੀ, ਜਿਸ ਨਾਲ ਆਪ ਦੇ ਘਰ ਵਿਚ ਸਿੱਖ ਧਰਮ ਲਈ ਸ਼ਰਧਾ ਸਤਿਕਾਰ ਹੋਰ ਵੀ ਵੱਧ ਗਿਆ।

ਭਾਈ ਨੰਦ ਲਾਲ ਦੇ ਅਫਗਾਨ ਨੌਕਰ ਜੋ ਆਪ ਦੇ ਨਾਲ ਹੀ ਗਜ਼ਨੀ ਤੋਂ ਆਏ ਸਨ, ਅਤੇ ਇੱਥੇ ਆਪ ਦੇ ਪਾਸ ਹੀ ਠਹਿਰ ਗਏ ਸਨ, ਭਾਈ ਸਾਹਿਬ ਨੂੰ ਆਗਾ (ਆਕਾ) ਕਹਿ ਕੇ ਬੁਲਾਉਂਦੇ ਸਨ, ਇਸ ਲਈ ਮੁਲਤਾਨ ਵਿਚ ਆਪ ‘ਆਗਾ’ ਕਰਕੇ ਮਸ਼ਹੂਰ ਹੋ ਗਏ ਅਤੇ ਉਨ੍ਹਾਂ ਕਰਕੇ ਇਹ ਨਵੀਂ ਆਬਾਦੀ ਭੀ ਆਗਾਪੁਰ ਕਰਕੇ ਹੀ ਮਸ਼ਹੂਰ ਹੋ ਗਈ। ਸਰ ਐਡਵਰਡ ਮੈਕਲੇਗਾਨ ਦਾ ਵਿਚਾਰ ਹੈ ਕਿ ਭਾਈ ਨੰਦ ਲਾਲ ਦੇ ਆਉਣ ਤੋਂ ਢੇਰ ਚਿਰ ਪਹਿਲਾਂ ਤੋਂ ਹੀ ਇੱਥੇ ਮੁਗਲ ‘ਆਗਿਆਂ’ ਅਤੇ ਅਮੀਰਾਂ ਦੇ ਘਰ ਹੋਣ ਕਰਕੇ ਇਹ ਆਬਾਦੀ ਆਗਾਪੁਰਾ ਕਹਿਲਾਉਂਦੀ ਸੀ। ਪਰ ਇਹ ਵਿਚਾਰ ਮੰਨਣ ਵਿਚ ਨਹੀਂ ਆਉਂਦਾ। ਪਹਿਲੀ ਗੱਲ ਤਾਂ ਇਹ ਕਿ ਮੁਗਲਾਂ ਨੂੰ ਆਗਾ ਕੋਈ ਨਹੀਂ ਸੀ ਕਹਿੰਦਾ ਅਤੇ ਦੂਜੀ ਇਹ ਕਿ ਸ਼ਬਦ ‘ਪੁਰਾ’ ਹਿੰਦੀ ਬੋਲੀ ਦਾ ਹੈ। ਭਾਈ ਮੇਘ ਰਾਜ ਅਧਾਰਣੀ ਰਚਨਾ ‘ਪ੍ਰੇਮ ਫੁਲਵਾੜੀ’ ਵਿਚ ਲਿਖਦੇ ਹਨ ਕਿ ਇਸ ਥਾਂ ਨੂੰ ਪਹਿਲਾਂ ‘ਅਗੰਮਪੁਰਾ’ ਕਹਿੰਦੇ ਸਨ, ਜਿਹੜਾ ਵਿਗੜ ਕੇ ‘ਆਗਾਪੁਰਾ’ ਬਣ ਗਿਆ। ਕੁਝ ਵੀ ਹੋਵੇ, ਜਦ ਤਕ ਕੋਈ ਵਿਸ਼ੇਸ਼ ਇਤਿਹਾਸਕ ਗਵਾਹੀ ਨਾ ਹੋਵੇ, ਇਸ ਨਾਮ ਦਾ ਅਸਲੀ ਕਾਰਣ ਲੁਕਿਆ ਹੀ ਰਹੇਗਾ।

ਲਾਲਾ ਪਰਮਾਨੰਦ ਆਪਣੇ ਲੇਖ ‘ਭਾਈ ਨੰਦ ਲਾਲ ਦੀ ਜੀਵਨੀ ਅਤੇ ਰਚਨਾ’ ਵਿਚ ਲਿਖਦੇ ਹਨ ਕਿ ਮੁਨਸ਼ੀ ਨੰਦ ਲਾਲ ਦੀ ਰਚਨਾ ‘ਦਸਤੂਰੁਲ-ਇਨਸ਼ਾ’ ਮੁਲਤਾਨ ਅਤੇ ਪੰਜਾਬ ਦੀ ਤਾਰੀਖ ਦਾ ਇਕ ਕੀਮਤੀ ਖੜਾਨਾ ਹੈ। ਉਸ ਸਮੇਂ ਦੀਆਂ ਘਟਨਾਵਾਂ ਬਾਰੇ ਜਿਹੜੇ ਵਿਸਥਾਰ ਇਸ ਵਿਚ ਮਿਲਦੇ ਹਨ, ਉਹ ਹੋਰ ਕਿਧਰੇ ਨਹੀਂ ਮਿਲਦੇ। ਇਹ ਰਚਨਾ ਨਾ ਕੇਵਲ ਦੇਸ਼ ਦੇ ਰਾਜਨੀਤਿਕ ਅਤੇ ਸਮਾਜਕ ਮੁਆਮਲਿਆਂ ਤੇ ਹੀ ਚਾਨਣ ਪਾਉਂਦੀ ਹੈ, ਸਗੋਂ ਭਾਈ ਸਾਹਿਬ ਦੇ ਜੀਵਨ ਦੇ ਉਤਾਰ ਚੜ੍ਹਾਉਂ ਦਾ ਵੀ ਇੰਨ ਬਿੰਨ ਨਕਸ਼ਾ ਸਾਡੇ ਸਾਮੂਣੇ ਪੇਸ਼ ਕਰਦੀ ਹੈ, ਕਿ ਉਹ ਕਿਸ ਤਰ੍ਹਾਂ 1652 ਈ। ਵਿਚ ਛਾਰਸੀ ਅਰਬੀ ਵਿਚ ਆਪਣੀ ਲਿਆਕਤ ਅਤੇ ਮੁਹਾਰਤ ਦੇ ਵਸੀਲੇ ਮੁਲਤਾਨ ਦੇ ਹਾਕਮ ਨਵਾਬ ਵੱਸਾਫ ਖਾਨ ਦੇ ਦਫਤਰ ਵਿਚ ਮੁਨਸ਼ੀ ਦੇ ਪਦ ਪੁਰ ਨਿਯੁਕਤ ਹੋਏ। ਨਵਾਬ ਸਾਹਿਬ ਚਿਰ ਤੋਂ ਭਾਈ ਸਾਹਿਬ ਦੇ ਪਿਤਾ ਦੀਵਾਨ ਛੱਜੂ ਮੱਲ ਤੋਂ ਵਾਕਿਫ ਸਨ। ਪਰ ਆਪ ਪਾਸ ਜੋ ਸਭ ਤੋਂ ਵੱਡੀ ਸਿਫਾਰਸ਼ ਸੀ ਉਹ ਸੀ ਆਪ ਦੀ ਈਮਾਨਦਾਰੀ ਅਤੇ ਮਿਹਨਤ, ਜਿਸ ਦੇ ਕਾਰਣ ਆਪ ਜਲਦੀ ਹੀ ਮੀਰ ਮੁਨਸ਼ੀ ਦੀ ਪਦਵੀ ਤੇ ਪੁੱਜ ਗਏ। ਪਿਛੋਂ ਆਪ ਭੱਕਰ ਦੇ ਕਿਲੇਦਾਰ ਅਤੇ ਫੌਜਦਾਰ ਵੀ ਬਣਾ ਦਿੱਤੇ ਗਏ, ਜਿਥੇ ਆਪ ਦੇ ਨਾਉਂ ਇਲਾਕੇ ਦੇ ਜਿਮੀਦਾਰਾਂ ਵੱਲੋਂ ਪੰਜ ਹਜ਼ਾਰ ਰੁਪਿਆ ਪੇਸ਼ਗਰੀ ਜਾਂ ਕਰਜ਼ੇ ਵਜੋਂ ਜਮ੍ਹਾਂ ਕਰ ਕੇ ਭੇਜਣ ਦਾ ਪਰਵਾਨਾ ਜਾਰੀ ਹੋਇਆ। ਇਸ ਪੁਰ ਆਪ ਨੇ ਯਥਾਸ਼ਕਤ ਅਮਲ ਕਰ ਦਿੱਤਾ। ਇਸ ਤੋਂ ਪਿਛੋਂ ਆਪ ਨੂੰ ਦੀਨਾ ਕਹਿਰੋੜ, ਫਤਿਹਪੁਰ ਅਤੇ ਪਰਗਨਾ ਮਹੀਉ-ਦੀਨ ਪੁਰ ਦਾ ਨਾਜ਼ਮ ਨਿਯਤ ਕਰ ਦਿੱਤਾ ਗਿਆ। ਪਰ ਸਭ ਤੋਂ ਵੱਡੀ ਪਦਵੀ ਜਿਸ ਤੇ ਆਪ ਨਿਯਤ ਹੋਏ ਉਹ ਸੀ ਮੁਲਤਾਨ ਦੀ ਨਾਇਬ ਸੂਬੇਦਾਰੀ। ‘ਦਸਤੂਰੁਲ-ਇਨਸ਼ਾ’ ਵਿਚੋਂ ਇਸ ਗੱਲ ਦਾ ਕੋਈ ਪਤਾ ਨਹੀਂ ਲੱਗਦਾ ਕਿ ਆਪ ਕਿੰਨਾ ਚਿਰ ਮੁਲਤਾਨ ਦੇ ਨਾਇਬ ਸੂਬੇਦਾਰ ਰਹੇ।

ਲਾਲਾ ਪਰਮਾਨੰਦ ਦੀ ਲਿਖਤ ਅਨੁਸਾਰ ‘ਦਸਤੂਰੁਲ-ਇਨਸ਼ਾ’ ਵਿਚ ਭਾਈ ਨੰਦ ਲਾਲ ਦੀਆਂ ਫੌਜੀ ਸੇਵਾਵਾਂ ਬਾਰੇ ਵੀ ਜ਼ਿਕਰ ਆਉਂਦਾ ਹੈ। ਦੱਗ ਸੁਲਤਾਨ ਸਰਵਰ ਦੇ ਆਲੇ-ਦੁਆਲੇ ਦੀਆਂ ਪਹਾੜੀਆਂ ਵਿਚ ਸ਼ਾਹੂ ਨਾਮੀ ਇਕ ਡਾਕੂ ਨੇ ਲਗਭਗ ਸੱਤ ਹਜ਼ਾਰ ਫੌਜ ਜਮਾਂ ਕਰ ਰਖੀ ਸੀ ਅਤੇ ਮੁਲਕ ਵਿਚ ਅੰਨ੍ਹੇਰ ਗਰਦੀ ਮਚਾਈ ਹੋਈ ਸੀ। ਮੁਨਸ਼ੀ ਨੰਦ ਲਾਲ ਇਕ ਵੱਡੀ ਫੌਜ

ਲੈ ਕੇ ਸ਼ਾਹੂ ਢਾਕੂ ਨੂੰ ਬਿਲੇ ਲਾਉਣ ਪੁਰ ਨਿਯਤ ਹੋਏ। ਆਪ ਨੇ ਆਪਣੀ ਛੋਜੀ ਲਿਆਕਤ ਅਤੇ ਬਹਾਦੁਰੀ ਦੇ ਬਹੁਤ ਜੋਹਰ ਵਿਖਾਏ ਕਿ ਸ਼ਾਹ ਢਾਕੂ ਜੰਗ ਵਿਚ ਹਾਰ ਖਾ ਗਿਆ ਅਤੇ ਉਸ ਦੇ ਤਿੰਨ ਹਜ਼ਾਰ ਸਿਧਾਹੀ ਰਣਬੂਮੀ ਵਿਚ ਮਾਰੇ ਗਏ। ਬਾਕੀ ਜਾਂ ਤਾਂ ਭੱਜ ਗਏ, ਤਾਂ ਕਿਧਰੇ ਲੁਕ ਛਿਪ ਗਏ। ਸ਼ਾਹੂ ਆਪ ਵੀ ਫੜਿਆ ਗਿਆ। ਸਾਰੇ ਪਹਾੜੀ ਜ਼ਿਮੀਦਾਰਾਂ ਪਾਸੋਂ ਨੇਕ ਚਲਨੀ ਦੇ ਮੁਚਲਕੇ ਲਏ ਗਏ ਕਿ ਉਹ ਈਰਾਨ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਕਾਫ਼ਲਿਆਂ ਦੇ ਰਾਹ ਵਿਚ ਕੋਈ ਰੋਕ ਨਹੀਂ ਪਾਉਣਗੇ। ਇਸ ਨਾਲ ਇਹ ਆਸ ਬੱਝ ਗਈ ਕਿ ਭਾਰਤ ਅਤੇ ਦੂਜੇ ਮੁਲਕਾਂ ਵਿਚ ਚੰਗੇ ਵਿਉਪਾਰਕ ਅਤੇ ਰਾਜਨੀਤਿਕ ਸੰਬੰਧ ਪੈਦਾ ਹੋ ਜਾਣਗੇ। ਇਸ ਤਰ੍ਹਾਂ ਭਾਈ ਸਾਹਿਬ ਵੱਖ-ਵੱਖ ਪਦਵੀਆਂ ਉੱਪਰ ਕੋਈ ਤੀਹ ਸਾਲ ਤਕ ਸੇਵਾ ਕਰਦੇ ਰਹੇ। ਉਨ੍ਹਾਂ ਨੂੰ ਸ਼ਹਿਜ਼ਾਦਾ ਸਲੀਮ ਅਤੇ ਸ਼ਹਿਜ਼ਾਦਾ ਮੁਹੰਮਦ ਅਕਬਰ (1678-79) ਦੀ ਸੇਵਾ ਦਾ ਮਾਨ ਵੀ ਪ੍ਰਾਪਤ ਹੋਇਆ।

ਪਰ ਹਾਲੀਂ ਕੁਦਰਤ ਨੂੰ ਭਾਈ ਨੰਦ ਲਾਲ ਦੇ ਜੀਵਨ ਵਿਚ ਇਕ ਹੋਰ ਵੱਡੀ ਤਬਦੀਲੀ ਲਿਆਉਣਾ ਮਨਜ਼ੂਰ ਸੀ। ਸਮਰਾਟ ਐਰੰਗਜ਼ੇਬ ਦੇ ਸਮੇਂ ਭਾਈ ਨੰਦ ਲਾਲ ਨੂੰ ਕਿਸੇ ਕਾਰਣ ਨੋਕਰੀਓਂ ਜਵਾਬ ਦੇ ਦਿੱਤਾ ਗਿਆ। ਇਸ ਦਾ ਕਾਰਣ ਸ਼ਾਇਦ ਇਹ ਹੋਵੇ ਕਿ ਉਨ੍ਹਾਂ ਦੇ ਪਿਤਾ ਦੀਵਾਨ ਛੱਜੂ ਮੱਲ ਗਜ਼ਨੀ ਵਿਚ ਸ਼ਹਿਜ਼ਾਦਾ ਦਾਰਾ ਸੁਕੇਹ ਦੀਆਂ ਨਜ਼ਰਾਂ ਵਿਚ ਚੜ੍ਹੇ ਹੋਏ ਸਨ। ਭਾਈ ਨੰਦ ਲਾਲ ਨੇ ਆਪਣੀ ਬਹਾਲੀ ਲਈ ਭਾਵੇਂ ਕੋਸ਼ਿਸ਼ ਵੀ ਕੀਤੀ, ਪਰ ਸਫਲ ਨਾ ਹੋ ਸਕੇ। ਕੁਝ ਚਿਰ ਲਈ ਉਹ ਏਕਾਂਤਵਾਸ ਹੋ ਗਏ ਅਤੇ ਆਪਣਾ ਵਧੇਰਾ ਸਮਾਂ ਸਿੱਖ ਧਰਮ ਦੀਆਂ ਪੁਸਤਕਾਂ ਪੜ੍ਹਨ ਵਿਚ ਲਾਉਂਦੇ। ਉਸ ਸਮੇਂ ਗੁਰ-ਗੱਦੀ ਉੱਪਰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਬਿਰਾਜਮਾਨ ਸਨ, ਜਿਨ੍ਹਾਂ ਦਾ ਦੀਨ ਦੁਨੀ ਦੇ ਕੰਮਾਂ ਦਾ ਸੁਲਝਿਆ ਪ੍ਰਬੰਧ, ਉੱਚੀ ਵਿਦਵਤਾ, ਨਿਪੁੰਨਤਾ ਅਤੇ ਕਦਰ ਕਮਾਲ ਨੇ ਸੰਸਾਰ ਨੂੰ ਚਕ੍ਰਿਤ ਕਰ ਰਖਿਆ ਸੀ। ਸਿੱਖਾਂ ਦੀ ਸਰਧਾ ਨਿੱਤ ਵੱਧਦੀ ਜਾ ਰਹੀ ਸੀ ਅਤੇ ਉਹ ਇਕ ਨਵੀਂ ਸੰਗਠਤ ਕੌਮ ਦੇ ਰੂਪ ਵਿਚ ਉਠ ਰਹੇ ਸਨ। ਇਨ੍ਹਾਂ ਦੀ ਦਿਨੋਂ ਦਿਨ ਵੱਧਦੀ ਜਾ ਰਹੀ ਸੀ ਅਤੇ ਸ਼ਕਤੀ ਕਾਰਣ ਮੁਗਲ ਹਕੂਮਤ ਦਾ ਦਿਲ ਪੜਕ ਰਿਹਾ ਸੀ। ਰੱਬੀ ਮਿਹਰ ਸਦਕਾ ਭਾਈ ਨੰਦ ਲਾਲ ਦੇ ਦਿਲ ਵਿਚ ਦਸਮ ਪਾਤਸ਼ਾਹ ਦੇ ਦਰਸ਼ਨਾਂ ਦੀ ਤੜਪ ਪੈਦਾ ਹੋਈ ਅਤੇ ਉਹ ਆਪਣੇ ਬਾਲ ਬੱਚਿਆਂ ਦਾ ਯੋਗ ਪ੍ਰਬੰਧ ਕਰ ਕੇ ਮੁਲਤਾਨ ਤੋਂ ਚਲ ਕੇ ਲਾਹੌਰ ਆਏ। ਕੁਝ ਦਿਨ ਉੱਥੇ ਠਹਿਰਨ ਪਿਛੋਂ ਉਹ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ। ਫਿਰ ਉਹ ਮਾਖੇਵਾਲ ਆਨੰਦਪੁਰ ਨੂੰ ਟੁਰ ਪਏ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਬਿਰਾਜ ਰਹੇ ਸਨ। ਬਸ ਦਰਸ਼ਨ ਕਰਨਾ ਸੀ, ਕਿ ਆਪ ਅਜਿਹੇ ਸ਼ਰਧਾਲੂ ਹੋਏ ਕਿ ਫੇਰ ਉਸ ਦੁਆਰੇ ਤੋਂ ਕਿਧਰੇ ਨਾ ਗਏ।

ਆਨੰਦਪੁਰ ਤੋਂ ਭਾਈ ਨੰਦ ਲਾਲ ਆਗਰੇ ਗਏ। ਉਨ੍ਹਾਂ ਦਿਨਾਂ ਵਿਚ ਹੀ ਸ਼ਹਿਜ਼ਾਦਾ ਮੁਅੱਜਮ ਨੇ ਭਾਈ ਸਾਹਿਬ ਨੂੰ ਆਪਣੇ ਪਾਸ ਨੋਕਰ ਰਖ ਲਿਆ। ਜਾਪਦਾ ਹੈ ਜਦੋਂ ਕਿ ਉਹ 1695 ਈ. ਦੇ ਆਰੰਭ ਵਿਚ ਕੈਦ ਤੋਂ ਰਿਹਾ ਹੋਣ ਪਰ ਮਈ ਵਿਚ ਆਗਰੇ ਦਾ ਸੂਬੇਦਾਰ ਨਿਯੁਕਤ ਹੋਇਆ ਸੀ। ਪਰ ਕੁਦਰਤ ਨੂੰ ਭਾਈ ਸਾਹਿਬ ਦਾ ਆਗਰੇ ਵੀ ਬਹੁਤਾ ਚਿਰ ਠਹਿਰਨਾ ਮਨਜ਼ੂਰ ਨਹੀਂ ਸੀ। ਕਹਿੰਦੇ ਹਨ ਕਿ ਇਕ ਵਾਰ ਬਾਦਸ਼ਾਹ ਐਰੰਗਜ਼ੇਬ ਨੇ ਇਸਲਾਮੀ ਵਿਦਵਾਨਾਂ ਦੀ ਸਭਾ ਵਿਚ ਕੁਰਾਨ ਮਜ਼ੀਦ ਦੀ ਕਿਸੇ ਇਕ ਆਇਤ ਦੇ ਭਾਵ ਪੁੱਛੇ। ਕਈਆਂ ਨੇ ਵਿਸਥਾਰ ਨਾਲ ਦੱਸਣ ਦੇ ਯਤਨ ਕੀਤੇ ਪਰ ਬਾਦਸ਼ਾਹ ਦੀ ਤਸੱਲੀ ਨਾ ਹੋਈ। ਸ਼ਹਿਜ਼ਾਦਾ ਮੁਅੱਜਮ ਵੀ ਉੱਥੇ ਮੈਜ਼ੂਦ ਸੀ। ਉਸ ਨੇ ਬਾਦਸ਼ਾਹ ਤੋਂ ਮੁਹਲਤ ਮੰਗੀ ਤਾਂ ਜੋ ਉਹ ਉਸ ਆਇਤ ਦੇ ਭਾਵ ਬਾਰੇ ਸੋਚ ਸਕੇ। ਮੁਹਲਤ ਦੇ ਦਿਨਾਂ ਵਿਚ ਸ਼ਹਿਜ਼ਾਦੇ ਨੇ ਹੋਰਨਾਂ ਆਲਮਾਂ ਤੋਂ ਛੁੱਟ ਭਾਈ ਨੰਦ ਲਾਲ ਪਾਸੋਂ ਵੀ ਉਸ ਆਇਤ ਦੇ ਭਾਵ ਪੁੱਛੇ।

ਭਾਈ ਸਾਹਿਬ ਦੇ ਦੱਸੇ ਅਰਥ ਸ਼ਹਿਜ਼ਾਦੇ ਨੂੰ ਠੀਕ ਜਾਪੇ ਅਤੇ ਜਦ ਉਸ ਨੇ ਉਨ੍ਹਾਂ ਦਾ ਵਿਸਥਾਰ ਬਾਦਸ਼ਾਹ ਨੂੰ ਦੱਸਿਆ ਤਾਂ ਉਸ ਦੀ ਵੀ ਤਸੱਲੀ ਹੋ ਗਈ ਅਤੇ ਉਹ ਬਹੁਤ ਪ੍ਰਸੰਨ ਹੋਇਆ। ਜਦ ਇਹ ਪਤਾ ਲੱਗਾ ਕਿ ਇਹ ਅਰਥ ਭਾਈ ਨੰਦ ਲਾਲ ਨੇ ਕੀਤੇ ਹਨ ਤਾਂ ਭਾਈ ਸਾਹਿਬ ਨੂੰ ਬੁਲਾ ਕੇ ਵੱਡਾ ਇਨਾਮ ਦਿੱਤਾ। ਗੱਲਬਾਤ ਕਰਦਿਆਂ ਬਾਦਸ਼ਾਹ ਨੇ ਸ਼ਹਿਜ਼ਾਦੇ ਨੂੰ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਅਜਿਹਾ ਵਿਦਵਾਨ ਅਤੇ ਸੂਝਵਾਨ ਹਾਲੀ ਤਕ ਇਸਲਾਮ ਦੇ ਘੇਰੇ ਵਿਚ ਨਹੀਂ ਆਇਆ। ਭਾਈ ਨੰਦ ਲਾਲ ਬਾਦਸ਼ਾਹਤ ਦੀ ਨੀਅਤ ਤਾੜ ਗਏ। ਉਨ੍ਹਾਂ ਲਈ ਹੁਣ ਦੇ ਹੀ ਰਾਹ ਸਨ : ਜਾਂ ਤਾਂ ਮੁਸਲਮਾਨ ਹੋ ਜਾਣ ਅਤੇ ਜਾਂ ਫਿਰ ਕਿਧਰੇ ਹੋਰ ਸੁਰੱਖਿਅਤ ਥਾਂ ਚਲੇ ਜਾਣ। ਇਸਲਾਮ ਧਾਰਣ ਦਾ ਤਾਂ ਉਨ੍ਹਾਂ ਨੂੰ ਚਿਤ ਚੇਤਾ ਵੀ ਨਹੀਂ ਸੀ ਆ ਸਕਦਾ, ਕਿਉਂ ਜੋ ਉਹ ਤਾਂ ਅਮਰ ਪਾਤਸ਼ਾਹ ਦੇਹਾਂ ਜਹਾਨਾਂ ਦੇ ਮਾਲਕ, ਜਾਨ ਅਤੇ ਦਿਲ ਦੇ ਰਾਖੇ ਗੁਰੂ ਗੋਬਿੰਦ ਸਿੰਘ ਦੀ ਸੰਗਤ ਵਿਚ ਸ਼ਾਮਲ ਹੋ ਚੁੱਕੇ ਸਨ। ਉਨ੍ਹਾਂ ਦੇ ਇਸ ਵਿਸ਼ਵਾਸ ਨੂੰ ਡਰ ਜਾਂ ਲਾਲਚ ਢੁਲਾ ਨਹੀਂ ਸੀ ਸਕਦੇ। ਉਨ੍ਹਾਂ ਨੂੰ ਆਪਣੇ ਸੱਚੇ ਰੱਬੀ ਸੱਜਨ ਗੁਰੂ ਗੋਬਿੰਦ ਸਿੰਘ ਜੀ ਉੱਤੇ ਪੂਰਾ ਯਕੀਨ ਸੀ। ਅੜੀਰ ਭਾਈ ਸਾਹਿਬ ਨੇ ਆਨੰਦਪੁਰ ਪਹੁੰਚਣ ਦਾ ਫੈਸਲਾ ਕਰ ਲਿਆ ਅਤੇ ਮੌਕਾ ਲੱਗਦੇ ਹੀ ਉਹ ਆਗਰੇ ਤੋਂ ਲਾਹੌਰ ਆ ਗਏ। ਇੱਥੇ ਉਨ੍ਹਾਂ ਦਾ ਇਕ ਸ਼ਾਗਿਰਦ ਗਿਆਸੁੱਦੀਨ ਰਹਿੰਦਾ ਸੀ। ਜਿਹੜਾ ਆਗਰੇ ਦਾ ਦਰੋਗਾ ਹੁੰਦਾ ਸੀ ਅਤੇ ਇਕ ਮਹੀਨੇ ਦੀ ਛੁੱਟੀ ਇੱਥੇ ਆਇਆ ਹੋਇਆ ਸੀ। ਉਹ ਭਾਈ ਸਾਹਿਬ ਨੂੰ ਮਿਲਿਆ ਅਤੇ ਦੋਵੇਂ ਆਨੰਦਪੁਰ ਗੁਰੂ ਗੋਬਿੰਦ ਸਿੰਘ ਜੀ ਦੇ ਹਜ਼ੂਰ ਜਾ ਪੁੱਜੇ। ਕੁਝ ਦਿਨਾਂ ਪਿਛੋਂ ਗਿਆਸੁੱਦੀਨ ਤਾਂ ਲਾਹੌਰ ਪਰਤ ਗਿਆ ਪਰ ਭਾਈ ਨੰਦ ਲਾਲ ਉੱਥੇ ਆਨੰਦਪੁਰ ਹੀ ਠਹਿਰ ਗਏ।

ਇਤਿਹਾਸ ਵਿਚ ਗੁਰੂ ਗੋਬਿੰਦ ਸਿੰਘ ਕੇਵਲ ਅਧਿਆਤਮਕ ਆਗੂ ਜਾਂ ਜੰਗੀ ਜਰਨੈਲ ਕਰਕੇ ਹੀ ਪ੍ਰਸਿੱਧ ਨਹੀਂ ਹਨ। ਉਹ ਆਪਣੇ ਸਮੇਂ ਦੇ ਇਕ ਤੁਹਾਨੀ ਕਵੀ, ਮਹਾਨ ਵਿਦਵਾਨ ਅਤੇ ਇਲਮ ਅਤੇ ਹੁਨਰ ਦੇ ਵੱਡੇ ਸਰਪ੍ਰਸਤ ਵੀ ਸਨ। ਉਸ ਸਮੇਂ ਸ਼ਾਇਦ ਆਨੰਦਪੁਰ ਤੋਂ ਛੁੱਟ ਭਾਰਤ ਵਿਚ ਹੋਰ ਕੋਈ ਥਾਂ ਨਹੀਂ ਸੀ ਜਿੱਥੇ ਇਕੋ ਵਕਤ ਇੰਨੇ ਵਿਦਵਾਨ, ਕਵੀ ਅਤੇ ਸਾਹਿਤਕਾਰ ਇਕੱਤਰ ਹੋਏ ਹੋਣ। ਪੰਜਾਬੀ, ਬਿੜ ਭਾਸ਼ਾ, ਫਾਰਸੀ ਆਦਿ ਦੇ ਪ੍ਰਸਿੱਧ ਕਵੀ ਜਿਨ੍ਹਾਂ ਦੀ ਗਿਣਤੀ 52 ਤਕ ਦਿੱਤੀ ਹੋਈ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਤਕ ਦਰਬਾਰ ਦੇ ਰੁਕਨ ਸਨ। ਇਨ੍ਹਾਂ ਨੇ ਹੋਰ ਰਚਨਾਂ ਤੋਂ ਛੁੱਟ ਪੰਜਾਬੀ ਸਾਹਿਤ ਦੇ ਖੜਾਨੇ ਵੀ ਭਰਪੂਰ ਕਰਨ ਲਈ ਵੱਖ ਵੱਖ ਇਲਮਾਂ ਦੀਆਂ ਪੁਸਤਕਾਂ ਦੇ ਉਲਥੇ ਕੀਤੇ। ਇਸ ਸੰਬੰਧ ਵਿਚ ਜਦ ਅਸੀਂ ਦਸ਼ਮ ਗ੍ਰੰਥ ਵਿਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਆਪਣੀਆਂ ਰਚਨਾਂ ਵੱਲ ਧਿਆਨ ਕਰਦੇ ਹਾਂ ਤਾਂ ਚਕ੍ਰਤ ਰਹਿ ਜਾਂਦੇ ਹਾਂ। ਜਿਸ ਅਧਿਆਤਮਕ ਅਤੇ ਧਾਰਮਕ ਲਹਿਰ ਦੇ ਨੇਤਾਵਾਂ ਦੀ ਪਿਛਲੇ ਸੌ ਸਾਲਾਂ ਤੋਂ ਮੁਗਲਾਂ ਜੇਹੀ ਜਬਰਦਸਤ ਹਕੂਮਤ ਖੂਨ ਦੀ ਤਿਹਾਈ ਰਹੀ ਹੋਵੇ, ਅਤੇ ਜਿਸ ਨੇਤਾ ਦੇ ਪਹਿਲੇ ਪੰਜ ਬਜ਼ੁਰਗਾਂ ਨੂੰ ਹਕੂਮਤ ਦੇ ਜੂਲਮਾਂ ਦਾ ਨਿਸ਼ਾਨਾ ਬਣਨਾ ਪਿਆ ਹੋਵੇ ਅਤੇ ਉਹ ਸਮੇਂ ਦੇ ਹਾਕਮਾਂ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ ਹੋਣ ਅਤੇ ਜਿਸ ਦੇ ਦੋ ਮਾਸੂਮ ਬੱਚੇ ਕੋਹ ਕੋਹ ਕੇ ਮਾਰੇ ਗਏ ਹੋਣ ਅਤੇ ਸਥਾਨਿਕ ਮੁਗਲ ਹਾਕਮ ਹੀ ਨਹੀਂ ਸਗੋਂ ਆਲੋ-ਦੁਆਲੇ ਦੇ ਹਿੰਦੂ ਰਾਜੇ ਵੀ ਜਿਸ ਦੇ ਦੁਸ਼ਮਨ ਹੋ ਰਹੇ ਹੋਣ ਅਤੇ ਜਿਸ ਨੂੰ ਪਹਿਲੀ ਉਮਰ ਤੋਂ ਹੀ ਜਾਨ ਦੇ ਖਤਰੇ ਦੀ ਡੱਡ ਵੱਜਦੀ ਸੁਣਾਈ ਦੇ ਰਹੀ ਹੋਵੇ ਅਤੇ ਜਿਸ ਨੂੰ ਆਪਣੀ ਜਾਨ ਮਾਲ ਦੀ ਰਾਖੀ ਲਈ ਵੀਹ ਸਾਲ ਵਿਚ ਚੌਦਾਂ ਲੜਾਈਆਂ ਲੜਨੀਆਂ ਪਈਆਂ ਹੋਣ ਅਤੇ ਅੜੀਰ ਜਿਸ ਨੂੰ ਚਾਲੀ ਬਤਾਲੀ ਸਾਲ ਦੀ ਛੋਟੀ ਜਿਹੀ ਆਯੂ ਵਿਚ ਜਾਨ ਤਕ ਦੀ ਆਹੁਤੀ ਦੇਣੀ ਪਈ

ਹੋਵੇ, ਉਸ ਦਾ ਏਨਾ ਸਾਹਿਤ ਪੈਦਾ ਕਰ ਸਕਣਾ ਇਕ ਹੈਰਾਨ ਕਰ ਦੇਣ ਵਾਲਾ ਕ੍ਰਿਸ਼ਮਾ ਸੀ। ਪਰ ਉਸ ਤੋਂ ਵੀ ਵਧੇਰੇ ਹੈਰਾਨ ਕਰਨ ਵਾਲਾ ਕ੍ਰਿਸ਼ਮਾ ਜਿਹੜਾ ਗੁਰੂ ਗੋਬਿੰਦ ਸਿੰਘ ਜੀ ਨੇ ਕਰ ਵਿਖਾਇਆ ਉਹ ਸੀ ‘ਖਾਲਸਾ’ ਦਾ ਸੰਕਲਪ ਤੇ ਉਸ ਦਾ ਜਨਮ, ਅਰਥਾਤ ਸਦੀਆਂ ਤੋਂ ਨਿਤਾਣੀ ਤੇ ਜਾਤ-ਪਾਤ ਵਿਚ ਵੰਡੀ ਹੋਈ ਹਿੰਦੂ ਕੋਮ ਦੀਆਂ ਨਿਘਰੀਆਂ ਅਤੇ ਨੀਵੀਆਂ ਜਾਤਾਂ ਵਿਚੋਂ ਪਲ ਛਿਣ ਵਿਚ ਇਕ ਅਜਿਹੀ ਅਣਖੀ, ਕੋਮ-ਪ੍ਰਸਤ ਅਤੇ ਦੇਸ਼-ਸੇਵਕ ਜਮਾਤ ਦਾ ਪੈਦਾ ਕਰ ਦੇਣਾ ਜਿਸ ਨੇ ਪੰਜਾਬ ਸੱਠ ਸਾਲਾਂ ਵਿਚ ਹੀ ਸੱਤ ਅੱਠ ਸੌ ਸਾਲ ਦੇ ਗੁਲਾਮ ਹੋਏ ਹੋਏ ਪੰਜਾਬ ਨੂੰ ਸੁਤੰਤਰ ਕਰ ਵਿਖਾਇਆ ਅਤੇ ਜਲਦੀ ਹੀ ਪੰਜਾਬ ਰਾਜ ਦੀਆਂ ਹੱਦਾਂ ਸਿੰਘ ਤੋਂ ਲੈ ਕੇ ਤਿੱਬਤ ਚੀਨ ਤਕ ਅਤੇ ਅਫਗਾਨਿਸਤਾਨ ਦੇ ਦੱਰਿਆਂ ਤੋਂ ਦਿੱਲੀ ਤਕ ਪਹੁੰਚਾ ਦਿੱਤੀਆਂ। ਇਤਨਾ ਵੱਡਾ ਪੰਜਾਬ ਜਿਹੜਾ ‘ਖਾਲਸਾ’ ਜੀ ਨੇ ਆਪਣੇ ਸਮੇਂ ਅਠਾਰੂਵੀਂ ਅਤੇ ਉਨ੍ਹਾਂ ਸਦੀ ਵਿਚ ਅਸਥਾਪਤ ਕੀਤਾ, ਭਾਰਤ ਦੇ ਇਤਿਹਾਸ ਵਿਚ ਨਾ ਇਸ ਤੋਂ ਪਹਿਲਾਂ ਕਦੀ ਸੀ ਅਤੇ ਨਾ ਪਿਛੋਂ ਹੁਣ ਤਕ ਕਦੀ ਕਾਇਮ ਹੋਇਆ।

ਸੱਚੀ ਗੱਲ ਤਾਂ ਇਹ ਹੈ ਕਿ ਭੂਗੋਲਿਕ ਅਤੇ ਇਤਿਹਾਸਕ ਦ੍ਰਿਸ਼ਟੀਕੋਣ ਤੋਂ ਪੰਜਾਬ ਦੀ ਏਕਤਾ ਅਤੇ ਜੱਥੇਬੰਦੀ ਗੁਰੂ ਗੋਬਿੰਦ ਸਿੰਘ ਜੀ ਦੇ ਖਾਲਸੇ ਦੀ ਸਮੁੱਚੇ ਭਾਰਤ ਨੂੰ ਅਜਿਹੀ ਦੇਣ ਸੀ, ਜਿਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਰਿਣੀ ਹੋਣਾ ਚਾਹੀਦਾ ਹੈ। ‘ਖਾਲਸਾ’ ਜੀ ਦੇ ਜਨਮ ਅਤੇ ਉਸ ਦੀ ਚੜ੍ਹਦੀ ਕਲਾ ਅਤੇ ਉੱਚੀ ਸ਼ਾਨ ਭਾਈ ਨੰਦ ਲਾਲ ਨੇ ਆਪਣੀ ਅੱਖੀ ਵੇਖੀ ਢਿੱਠੀ ਜਾਪਦੀ ਹੈ। ਉਨ੍ਹਾਂ ਨੇ ਖਾਲਸਾ ਦੀ ਪ੍ਰਸੰਸਾ ਅਤੇ ਉਸ ਦੇ ਕਰਤਵਾਂ ਦਾ ਨਕਸ਼ਾ ਆਪਣੀ ਰਚਨਾ ‘ਤਨਖਾਹ ਨਾਮਾ’ ਦੇ ਅੰਤ ਵਿਚ ਖਿੱਚਿਆ ਹੈ। ਉਹ ਇਸ ਦੀ ਇਕ ਮੁੰਹੋਂ ਬੋਲਦੀ ਤਸਵੀਰ ਹੈ।

ਅਸੀਂ ਪਹਿਲਾਂ ਦੱਸ ਆਏ ਹਾਂ ਕਿ ਭਾਈ ਨੰਦ ਲਾਲ ਨੂੰ ਸ਼ੁਰੂ ਤੋਂ ਹੀ ਕਵਿਤਾ ਅਤੇ ਕਾਵਿ-ਰਚਨਾ ਦਾ ਸ਼ੇਕ ਸੀ ਅਤੇ ਵਿੱਦਿਆ ਪ੍ਰਾਪਤੀ ਦੇ ਦਿਨਾਂ ਵਿਚ ਹੀ ਇਸ ਹੁਨਰ ਵਿਚ ਉਨ੍ਹਾਂ ਖਾਸੀ ਮੁਹਾਰਤ ਪ੍ਰਾਪਤ ਕਰ ਲਈ ਸੀ। ਸਿੱਖ ਧਰਮ ਦੀਆਂ ਪੁਸਤਕਾਂ ਦੇ ਅਧਿਐਨ ਤੋਂ ਉਨ੍ਹਾਂ ਦੀ ਰੁਚੀ ਗੁਰੂ-ਭਗਤੀ ਅਤੇ ਰੱਬੀ-ਪ੍ਰੀਤ ਵੱਲ ਵੱਧ ਗਈ ਸੀ। ਆਨੰਦਪੁਰ ਦੇ ਅਧਿਆਤਮਕ ਅਤੇ ਸਾਹਿਤਕ ਵਾਤਾਵਰਣ ਵਿਚ ਭਾਈ ਸਾਹਿਬ ਦੀ ਤਾਂ ਕਾਇਆ ਹੀ ਪਲਟ ਗਈ। ਗੁਰੂ ਗੋਬਿੰਦ ਸਿੰਘ ਦੇ ਨੂਰਾਨੀ ਦੀਦਾਰ ਅਤੇ ਇਲਾਹੀ ਦੀਖਿਆ ਦੇ ਪ੍ਰਭਾਵ ਹੇਠ ਮਾਨੇ ਭਾਈ ਨੰਦ ਲਾਲ ਦੇ ਕਪਾਟ ਖੁਲ੍ਹੇ ਗਏ ਅਤੇ ਸੋਤੇ ਸੁੱਤੇ ਛੁੱਟ ਨਿਕਲੇ। ਰੱਬੀ-ਪ੍ਰੀਤੀ ਦਾ ਸਮੁੰਦਰ ਠਾਠਾਂ ਮਾਰਨ ਲੰਗ ਪਿਆ ਜਿਸ ਦੇ ਨਤੀਜੇ ਵਜੋਂ ਸ਼ਰਧਾ ਭਰੀ ਕਵਿਤਾ ਆਪ ਮੁਹਾਰੇ ਉਤਰਨ ਲੱਗ ਪਈ। ਆਨੰਦਪੁਰ ਵਿਚ ਸਭ ਤੋਂ ਪਹਿਲੀ ਰਚਨਾ ਜਿਹੜੀ ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੀ ਭੇਟਾ ਕੀਤੀ, ਉਹ ‘ਬੰਦਰੀ ਨਾਮਾ’ ਸੀ। ਗੁਰੂ ਸਾਹਿਬ ਨੇ ਇਸ ਰਚਨਾ ਦੀ ਕਥਾ ਸ਼ਾਮ ਨੂੰ ਸੁਣਾਉਣ ਦਾ ਹੁਕਮ ਕੀਤਾ। ਜਦ ਭਾਈ ਸਾਹਿਬ ਨੇ ਆਪਣੀ ਰਚਨਾ ਦੀ ਕਥਾ ਕੀਤੀ ਤਾਂ ਸਾਰੀ ਸੰਗਤ ਧੰਨ ਧੰਨ ਕਰ ਉਠੀ। ਭੇਗ ਪੈਣ ਪੁਰ ਗੁਰੂ ਸਾਹਿਬ ਨੇ ਭਾਈ ਨੰਦ ਲਾਲ ਦੀ ਵਿਦਵਤਾ ਅਤੇ ਹੁਨਰ ਦੀ ਬਹੁਤ ਪ੍ਰਸੰਸਾ ਕੀਤੀ ਅਤੇ ਆਪਣੀ ਮੁਖਾਰਕ ਕਲਮ ਨਾਲ ਪੁਸਤਕ ਦੇ ਅੰਤ ਵਿਚ ਇਹ ਬੰਦ ਲਿਖ ਕੇ ਆਗਿਆ ਕੀਤੀ ਕਿ ਇਸ ਰਚਨਾ ਦਾ ਨਾਉਂ ‘ਜਿੰਦਗੀ ਨਾਮਾ’ ਵਧੇਰੇ ਉਚਿਤ ਹੈ :

ਜਿ ਆਥਿ ਹੈਵਾਂ ਪੁਰ ਸ਼ੁਦ ਚੁ ਜਾਮਿ ਉੰ।

ਜਿੰਦਗੀ-ਨਾਮਾ ਸੁਦਾ ਜਾਂ ਨਾਮਿ ਉੰ।

ਗੁਰੂ ਸਾਹਿਬ ਨੇ ਆਪ ਨੂੰ ਦੀਵਾਨ ਦੀ ਪਦਵੀ ਉੰਤੇ ਨਿਯੁਕਤ ਕਰਨਾ ਚਾਹਿਆ, ਪਰ ਭਾਈ ਸਾਹਿਬ ਨੇ ਲੰਗਰ ਦੀ ਸੇਵਾ ਨੂੰ ਸਰਵ-ਸੇਸ਼ਨ ਸਮਝਿਆ। ਆਨੰਦਪੁਰ ਵਿਚ ਜਿੰਨੇ ਵੀ ਡੇਰੇ ਸਨ,

ਸਾਰਿਆਂ ਵਿਚ ਹੀ ਲੰਗਰ ਚਲਦੇ ਸਨ। ਇਸੇ ਤਰ੍ਹਾਂ ਭਾਈ ਸਾਹਿਬ ਦੇ ਡੇਰੇ ਵਿਚ ਵੀ ਲੰਗਰ ਲੱਗ ਗਿਆ, ਜਿੱਥੋਂ ਲੋੜਵੰਦਾਂ ਨੂੰ ਹਰ ਵੇਲੇ ਪ੍ਰਸ਼ਾਦ ਮਿਲਦਾ ਸੀ। ਲੰਗਰ ਦੀ ਸੇਵਾ ਲਈ ਭਾਈ ਸਾਹਿਬ ਆਪ ਸਦਾ ਹਾਜ਼ਰ ਰਹਿੰਦੇ ਸਨ। ਇਕ ਵਾਰੀ ਸਿੱਖ ਸੰਗਤਾਂ ਦੀ ਵੱਖ ਵੱਖ ਡੇਰਿਆਂ ਦੇ ਲੰਗਰਾਂ ਬਾਰੇ ਟੀਕਾ-ਟਿੱਪਣੀ ਸੁਣ ਕੇ ਗੁਰੂ ਸਾਹਿਬ ਭੇਸ ਵਟਾ ਕੇ ਸਾਰੇ ਡੇਰਿਆਂ ਵਿਚ ਗਏ ਅਤੇ ਵੇਖਿਆ ਕਿ ਭਾਈ ਨੰਦ ਲਾਲ ਦੇ ਡੇਰੇ ਵਿਚ ਹੀ ਹਰ ਵੇਲੇ ਲੰਗਰ ਤਿਆਰ ਮਿਲਦਾ ਹੈ ਅਤੇ ਉਨ੍ਹਾਂ ਕੋਲ ਜੋ ਕੁਝ ਭੀ ਹਾਜ਼ਰ ਹੁੰਦਾ ਹੈ, ਉਹ ਹੱਥੀਂ ਬੱਧੀਂ ਲਿਆ ਹਾਜ਼ਰ ਕਰਦੇ ਹਨ।

ਭਾਈ ਨੰਦ ਲਾਲ ਨੂੰ ਜਦ ਆਨੰਦਪੁਰ ਰਹਿੰਦਿਆਂ ਕੁਝ ਸਮਾਂ ਲੰਘ ਗਿਆ ਤਾਂ ਮੁਲਤਾਨ ਤੋਂ ਉਨ੍ਹਾਂ ਦੇ ਨਾਲ ਬੱਚਿਆਂ ਦੀ ਸੁੱਖ ਸਾਂਦ ਦੀ ਖਬਰ ਲੈ ਕੇ ਇਕ ਹਰਕਾਰਾ ਪੁੱਜਾ ਅਤੇ ਜਦ ਗੁਰੂ ਸਾਹਿਬ ਨੂੰ ਉਨ੍ਹਾਂ ਦੇ ਘਰ ਬਾਰ ਅਤੇ ਦੇ ਬੱਚਿਆਂ ਦਾ ਪਤਾ ਲੱਗਾ ਕਿ ਉਹ ਮੁਲਤਾਨ ਆਪਣੇ ਨਾਨਕੇ ਰਹਿੰਦੇ ਹਨ ਤਾਂ ਆਪ ਨੇ ਭਾਈ ਸਾਹਿਬ ਨੂੰ ਫਰਮਾਇਆ ਕਿ ਜੇਕਰ ਉਨ੍ਹਾਂ ਨੂੰ ਮਨਜ਼ੂਰ ਹੋਵੇ ਤਾਂ ਉਨ੍ਹਾਂ ਦੇ ਬੱਚਿਆਂ ਨੂੰ ਆਦਰ ਮਾਣ ਦੇਣ ਬਾਰੇ ਉਹ ਸਿੱਖ ਸੰਗਤਾਂ ਨੂੰ ਹੁਕਮ ਨਾਮੇ ਲਿਖ ਭੇਜਣ ਅਤੇ ਇਹ ਭੀ ਆਗਿਆ ਕਰ ਭੇਜਣ ਕਿ ਜਿਹੜੀ ਭੇਟਾ ਉਨ੍ਹਾਂ ਦੇ ਬਾਲ ਬੱਚਿਆਂ ਨੂੰ ਕੀਤੀ ਜਾਵੇਗੀ ਉਹ ਵੀ ਇਸ ਦਰਬਾਰ ਵਿਚ ਪਰਵਾਨ ਸਮਝੀ ਜਾਵੇਗੀ। ਪਰ ਭਾਈ ਸਾਹਿਬ ਨੇ ਸਤਿਕਾਰ ਸਹਿਤ ਬੇਨਤੀ ਕੀਤੀ ਕਿ ਉਹ ਅਤੇ ਉਨ੍ਹਾਂ ਦਾ ਖਾਨਦਾਨ ਕਾਫ਼ੀ ਚਿਰ ਤੋਂ ਨੋਕਰੀ ਪੇਸ਼ਾ ਰਹੇ ਹਨ ਅਤੇ ਸਾਹਜਾਦਿਆਂ ਅਤੇ ਨਵਾਬਾਂ ਦੇ ਦੀਵਾਨ ਰਹਿ ਚੁੱਕੇ ਹਨ ਅਤੇ ਆਪ ਦੀ ਮਿਹਰ ਦ੍ਰਿਸ਼ਟੀ ਸਦਕਾ ਚੰਗਾ ਗੁਜ਼ਾਰਾ ਚਲ ਰਿਹਾ ਹੈ। ਭੇਟਾ ਲੈਣ ਨਾਲ ਮੁਫਤ ਖਾਣ ਦੀ ਵਾਦੀ ਪੈ ਜਾਵੇਗੀ, ਜਿਸ ਤੋਂ ਸਗੋਂ ਮੇਰੀ ਐਲਾਦ ਨੂੰ ਬਚਾਇਆ ਜਾਵੇ। ਆਪ ਅਸੀਸ ਅਤੇ ਸ਼ਕਤੀ ਬਖਸ਼ੇ ਕਿ ਮੇਰਾ ਖਾਨਦਾਨ ਨੇਕ ਕਮਾਈ ਕਰਦਾ ਰਹੇ। ਗੁਰੂ ਸਾਹਿਬ ਇਹ ਸੁਣ ਕੇ ਅਤਿ ਪ੍ਰਸੰਨ ਹੋਏ ਅਤੇ ਫਰਮਾਇਆ : ਧੰਨ ਭਾਈ ਸਾਹਿਬ, ਧੰਨ ਭਾਈ ਨੰਦ ਲਾਲ।

ਉਨ੍ਹਾਂ ਦਿਨਾਂ ਵਿਚ 1697 ਈ. ਦੇ ਲਗਭਗ ਇਕ ਹੋਰ ਕਵੀ ਅਤੇ ਵਿਦਵਾਨ ਕੰਵਰ ਸੈਨ ਸਪੁੱਤਰ ਕੇਸ਼ਵ ਦਾਸ ਬੁੰਦੇਲਖੰਡੀ ਐਰੰਗਜ਼ੇਬ ਬਾਦਸ਼ਾਹ ਤੋਂ ਡਰਦਾ ਮਾਰਿਆ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆ ਗਿਆ। ਗੁਰੂ ਸਾਹਿਬ ਨੇ ਉਸ ਨੂੰ ਵੀ ਆਪਣੇ ਦਰਬਾਰੀ ਰੁਕਨਾਂ ਵਿਚ ਸ਼ਾਮਿਲ ਕਰ ਲਿਆ ਅਤੇ ਚੰਗੀ ਤਨਖਾਹ ਲਾ ਦਿੱਤੀ। ਇਸ ਤਰ੍ਹਾਂ ਆਨੰਦਪੁਰ ਵਿਚ ਭਾਈ ਨੰਦ ਲਾਲ ਦੇ ਸਮੇਂ ਕਵੀਆਂ ਅਤੇ ਵਿਦਵਾਨਾਂ ਦੀ ਇਕ ਵੱਡੀ ਢਾਣੀ ਜਮ੍ਹਾਂ ਹੋ ਗਈ, ਜਿਹੜੀ ਗੁਰੂ ਸਾਹਿਬ ਦੀ ਪਾਲਣਾ ਅਤੇ ਕਦਰਦਾਨੀ ਤੋਂ ਲਾਭ ਪ੍ਰਾਪਤ ਕਰ ਰਹੀ ਸੀ। ਪਰ ਜਿਹੜੀ ਪ੍ਰੀਤ ਅਤੇ ਸ਼ਰਧਾ ਭਾਈ ਨੰਦ ਲਾਲ ਦੇ ਦਿਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਸਿੱਖ ਧਰਮ ਦੀ ਆਤਮਕ ਸਿੱਖਿਆ ਲਈ ਉਤਪੰਨ ਹੋ ਚੁੱਕੀ ਸੀ ਅਤੇ ਜਿਸ ਤਰ੍ਹਾਂ ਗੁਰਮਤਿ ਅਤੇ ਖਾਲਸੇ ਦੇ ਅੰਤ੍ਰੀਵ ਭਾਵਾਂ ਨੂੰ ਸਮਝ ਸਕੇ ਸਨ, ਉਹ ਹੋਰ ਵਿਦਵਾਨਾਂ ਨੂੰ ਬਹੁਤ ਘੱਟ ਨਸ਼ੀਬ ਹੋਈ। ਇਸ ਗੱਲ ਦੀ ਗਵਾਹੀ ਭਾਈ ਸਾਹਿਬ ਦੀਆਂ ਰਚਨਾਵਾਂ ਵਿਚੋਂ ਪ੍ਰਤੱਖ ਮਿਲਦੀ ਹੈ ਜਿਹੜੀਆਂ ਆਪ ਦੇ ਭਾਵਾਂ ਦੀ ਅਸਲ ਤਰਜਮਾਨੀ ਕਰਦੀਆਂ ਹਨ। ਗੁਰੂ ਸਾਹਿਬ ਦੀ ਵੀ ਆਪ ਉੱਤੇ ਅਪਾਰ ਮਿਹਰ ਦ੍ਰਿਸ਼ਟੀ ਸੀ। ਉਹ ਉਨ੍ਹਾਂ ਨੂੰ ਭਾਈ ਸਾਹਿਬ ਕਹਿ ਕੇ ਸੰਬੋਧਨ ਕਰਦੇ ਸਨ ਅਤੇ ਭਾਈ ਸਾਹਿਬ ਦੀਆਂ ਰਚਨਾਵਾਂ ਦੀ ਕਥਾ ਆਮ ਤੌਰ ਤੇ ਦਰਬਾਰ ਵਿਚ ਹੁੰਦੀ ਸੀ। ਸੰਗਤਾਂ ਦੇ ਸੱਕ ਸੰਸੇ ਦੂਰ ਕਰਨ ਲਈ ਵੀ ਆਪ ਜੀ ਨੂੰ ਹੀ ਕਿਹਾ ਜਾਂਦਾ ਸੀ। ਹਣ ਤਕ ਵੀ ਸਿੱਖ ਗੁਰਦਵਾਰਿਆਂ ਵਿਚ ਅਤੇ ਖਾਸ ਕਰਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ, ਗੁਰਬਾਣੀ ਅਤੇ ਭਾਈ ਗੁਰਦਾਸ ਦੀਆਂ ਰਚਨਾਵਾਂ ਤੋਂ ਛੁੱਟ ਕੇਵਲ ਭਾਈ ਨੰਦ

ਲਾਲ ਦੀਆਂ ਰਚਨਾਵਾਂ ਦੇ ਕੀਰਤਨ ਦੀ ਹੀ ਆਗਿਆ ਹੈ। ਸਿੱਖ ਜਗਤ ਵਿਚ ਇਹ ਇਕ ਬੇਮਿਸਾਲ ਸਤਿਕਾਰ ਅਤੇ ਮਾਣ ਹੈ ਜਿਹੜਾ ਕਿ ਭਾਈ ਗੁਰਦਾਸ ਤੋਂ ਪਿਛੋਂ ਕੇਵਲ ਭਾਈ ਨੰਦ ਲਾਲ ਨੂੰ ਹੀ ਨਸੀਬ ਹੋ ਸਕਿਆ ਹੈ।

ਭਾਈ ਨੰਦ ਲਾਲ ਦਸੰਬਰ 1705 ਈ. ਤਕ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿਚ ਆਨੰਦਪੁਰ ਹੀ ਠਹਿਰੇ ਰਹੇ। ਇਉਂ ਪ੍ਰਤੀਤ ਹੁੰਦਾ ਹੈ ਕਿ ਜਦ ਆਨੰਦਪੁਰ ਦੇ ਘੇਰੇ ਸਮੇਂ ਗੁਰੂ ਸਾਹਿਬ ਨੂੰ ਆਪਣਾ ਨਿਵਾਸ ਅਸਥਾਨ ਛੱਡਣਾ ਪਿਆ ਅਤੇ ਸਰਸਾ ਨਦੀ ਦੇ ਕੰਢੇ ਤੇ ਸਾਰਾ ਪਰਿਵਾਰ ਨਿੱਖੜ ਗਿਆ ਅਤੇ ਸਿੱਖ ਵੱਖ ਵੱਖ ਹੋ ਗਏ ਤਾਂ ਭਾਈ ਸਾਹਿਬ ਵੀ ਕਿਧਰੇ ਵਿਛੜ ਗਏ। ਇਸ ਤੋਂ ਪਿਛੋਂ ਸੰਨ 1706 ਈ. ਵਿਚ ਆਪ ਕਿੱਥੇ ਰਹੇ, ਇਸ ਬਾਰੇ ਕੁਝ ਪਤਾ ਨਹੀਂ ਚਲਦਾ। ਹਾਂ ਇੰਨਾ ਮਾਲੂਮ ਹੁੰਦਾ ਹੈ ਕਿ ਬਾਦਸ਼ਾਹ ਐਰੰਗਜ਼ੇਬ ਦੇ ਸੰਨ 1707 ਈ. ਵਿਚ ਕਾਲ ਵੱਸ ਹੋਣ ਪਿਛੋਂ ਆਪ ਫੇਰ ਇਕ ਵਾਰ ਆਪਣੇ ਪਹਿਲੇ ਮਾਲਕ ਸ਼ਹਿਜ਼ਾਦਾ ਮੁਅੱਜਮ ਸ਼ਾਹ ਆਲਮ ਦੀ ਸੇਵਾ ਵਿਚ ਪਹੁੰਚ ਗਏ, ਜੋ ਉਸ ਵੇਲੇ ਬਹਾਦੁਰ ਸ਼ਾਹ ਦੇ ਨਾਉਂ ਨਾਲ ਦਿੱਲੀ ਦੇ ਤਖ਼ਤ ਤੇ ਬਾਜ਼ਮਾਨ ਹੋ ਗਿਆ ਸੀ। ਦੂਜੇ ਪਾਸੇ ਬਹਾਦੁਰ ਸ਼ਾਹ ਦਾ ਛੋਟਾ ਭਰਾ ਸ਼ਹਿਜ਼ਾਦਾ ਆਜ਼ਮ ਵੀ ਤਖ਼ਤ ਦਾ ਦਾਅਵਾ ਕਰ ਰਿਹਾ ਸੀ ਅਤੇ ਦੱਖਣ ਵਲੋਂ ਇਕ ਭਾਰੀ ਲਸ਼ਕਰ ਲੈ ਕੇ ਦਿੱਲੀ ਵੱਲ ਨੂੰ ਵੱਧ ਰਿਹਾ ਸੀ। ਉਸ ਵੇਲੇ ਬਹਾਦੁਰ ਸ਼ਾਹ ਦਾ ਦਿਲ ਕੰਬ ਰਿਹਾ ਸੀ, ਕਿਧਰੇ ਆਜ਼ਮ ਨਾਲ ਟੱਕਰ ਵਿਚ ਉਸ ਨੂੰ ਹਾਰ ਹੀ ਨਾ ਹੋ ਜਾਵੇ। ਉਸ ਵੇਲੇ ਗੁਰੂ ਗੋਬਿੰਦ ਸਿੰਘ ਜੀ ਦੱਖਣ ਦੇ ਸਫਰ ਦਾ ਖਿਆਲ ਛੱਡ ਕੇ ਰਾਜਪੂਤਾਨੇ ਵਿਚ ਬਘੋਰ ਦੇ ਨੇੜਿਓਂ, ਜਿੱਥੇ ਉਨ੍ਹਾਂ ਨੂੰ ਐਰੰਗਜ਼ੇਬ ਦੀ ਮੌਤ ਦੀ ਖਬਰ ਮਿਲ ਗਈ ਸੀ, ਵਾਪਸ ਪੰਜਾਬ ਵੱਲ ਨੂੰ ਆ ਰਹੇ ਸਨ। ਜਦ ਆਪ ਸ਼ਾਹਜਹਾਨਾਬਾਦ ਦਿੱਲੀ ਦੇ ਨੇੜੇ ਪੁੱਜੇ ਤਾਂ ਬਹਾਦਰ ਸ਼ਾਹ ਵੱਲੋਂ ਭਾਈ ਨੰਦ ਲਾਲ ਸਹਾਇਤਾ ਦੀ ਅਰਜ ਲੈ ਕੇ ਗੁਰੂ ਸਾਹਿਬ ਦੀ ਸੇਵਾ ਵਿਚ ਹਾਜ਼ਰ ਹੋਏ।

ਹਰ ਇਕ ਸਾਧਾਰਣ ਮਨੁੱਖ ਉਸ ਵੇਲੇ ਦਾ ਗੁਰੂ ਸਾਹਿਬ ਦਾ ਬਹਾਦੁਰ ਸ਼ਾਹ ਵੱਲ, ਹਮਦਰਦੀ ਭਰਿਆ ਸਲੂਕ ਵੇਖ ਕੇ ਹੈਰਾਨ ਰਹਿ ਜਾਂਦਾ ਹੈ। ਸ਼ਾਹਜ਼ਾਦਾ ਮੁਅੱਜਮ ਦੇ ਬਾਪ ਦਾਦਾ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਬਜ਼ੁਰਗਾਂ ਦੇ ਅਤੇ ਸਿੱਖਾਂ ਦੀ ਧਾਰਮਿਕ ਲਹਿਰ ਦੇ ਸਖ਼ਤ ਵਿਰੋਧੀ ਰਹਿ ਚੁੱਕੇ ਸਨ ਅਤੇ ਉਨ੍ਹਾਂ ਦੇ ਜਾਨੀ ਵੈਰੀ ਸਨ। ਮੁਅੱਜਮ ਦੇ ਪੜਦਾਦੇ ਜਹਾਂਗੀਰ ਨੇ ਗੁਰੂ ਗੋਬਿੰਦ ਸਿੰਘ ਦੇ ਪੜਦਾਦਾ ਗੁਰੂ ਅਰਜਨ ਦੇਵ ਜੀ ਨੂੰ ਬੜੇ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਬਾਦਸ਼ਾਹ ਸ਼ਾਹ ਜਹਾਨ ਦੇ ਰਾਜ ਸਮੇਂ ਗੁਰੂ ਹਰਿ ਗੋਬਿੰਦ ਸਾਹਿਬ ਦੇ ਵਿਰੁੱਧ ਚਾਰ ਵਾਰੀ ਮੁਗਲ ਛੋਜਾਂ ਨੇ ਚੜ੍ਹਾਈ ਕੀਤੀ ਸੀ, ਭਾਵੇਂ ਹਰ ਵਾਰੀ ਉਨ੍ਹਾਂ ਨੂੰ ਆਪ ਹੀ ਹਾਰ ਖਾਣੀ ਪਈ। ਇਸੇ ਤਰ੍ਹਾਂ ਐਰੰਗਜ਼ੇਬ ਨੇ ਸਤਵੇਂ ਪਾਤਸ਼ਾਹ ਗੁਰੂ ਹਰਿ ਰਾਏ ਸਾਹਿਬ ਨੂੰ ਦਿੱਲੀ ਬੁਲਾਉਣ ਦਾ ਯਤਨ ਕੀਤਾ ਅਤੇ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਪਿਛੋਂ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਦਿੱਲੀ ਬੁਲਾ ਭੇਜਿਆ ਜਿੱਥੇ ਉਨ੍ਹਾਂ ਦੀ ਮਿਤ੍ਰ ਹੋ ਗਈ ਅਤੇ ਅਖੀਰ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਗੁਰੂ ਤੇਗ ਬਹਾਦੁਰ ਨੂੰ ਦਿੱਲੀ ਦੇ ਚਾਂਦਨੀ ਚੌਕ ਵਿਚ ਸ਼ਹੀਦ ਕਰ ਦਿੱਤਾ। ਗੁਰੂ ਗੋਬਿੰਦ ਸਿੰਘ ਜੀ ਦੀ ਆਪਣੀ ਸਾਰੀ ਉਮਰ ਬਾਦਸ਼ਾਹ ਐਰੰਗਜ਼ੇਬ ਦੇ ਕੋ਷ ਹੇਠ ਗੁਜਰੀ ਅਤੇ ਅਨੇਕਾਂ ਵਾਰ ਉਨ੍ਹਾਂ ਨੂੰ ਮੁਗਲ ਛੋਜਾਂ ਦਾ ਟਾਕਰਾ ਕਰਨਾ ਪਿਆ ਅਤੇ ਅਖੀਰ ਉਨ੍ਹਾਂ ਦਾ ਵਾਸਾ ਆਨੰਦਪੁਰ ਸਾਹਿਬ ਵੀ ਬਰਬਾਦ ਕਰ ਦਿੱਤਾ ਗਿਆ। ਸਾਰੀ ਜਾਇਦਾਦ ਲੁੱਟੀ ਗਈ। ਲਿਖਤੀ ਪੁਸਤਕਾਂ ਦਾ ਬਹੁ-ਮੁੱਲਾ ਖਜ਼ਾਨਾ ਤਬਾਹ ਹੋ ਗਿਆ। ਦੋ ਸਾਹਿਬਜ਼ਾਦੇ ਚਮਕੋਰ ਦੀ ਜੰਗ ਵਿਚ ਸ਼ਹੀਦ ਹੋ ਗਏ ਅਤੇ ਦੋ ਸਰਹਿੰਦ ਦੀਆਂ ਨੀਹਾਂ ਵਿਚ ਜਿਉਂਦੇ ਚਿਣੇ ਅਤੇ ਕੋਹ ਕੋਹ ਕੇ ਕਤਲ ਕਰ ਦਿੱਤੇ ਗਏ ਅਤੇ ਉੱਥੇ ਹੀ ਆਪ ਦੀ ਸਤਿਕਾਰਯੋਗ ਮਾਤਾ ਜੀ ਕਾਲਵੱਸ ਹੋ ਗਏ। ਗੁਰੂ

ਸਾਹਿਬ ਨੂੰ ਆਪ ਬਿਨਾਂ ਘਰ ਘਾਟ ਅਨੇਕਾਂ ਮੁਸੀਬਤਾਂ ਅਤੇ ਐਕੜਾਂ ਝੱਲਣੀਆਂ ਪਈਆਂ। ਪਰ ਵਾਰੇ ਜਾਈਏ ਗੁਰੂ ਗੋਬਿੰਦ ਸਿੰਘ ਤੋਂ ਅਤੇ ਉਨ੍ਹਾਂ ਦੇ ਮਹਾਨ ਉਦੇਸ਼ ਅਤੇ ਆਸ਼ੇ ਤੋਂ ਕਿ ਫਿਰ ਵੀ ਆਪ ਦੇ ਦਿਲ ਦਿਮਾਗ ਦਾ ਪਲੜਾ ਸਦਾ ਸਾਵਾਂ ਰਿਹਾ ਅਤੇ ਆਪ ਨੇ ਕੌਧ ਜਾਂ ਬਦਲੇ ਦੀ ਅੱਗ ਤੋਂ ਉਤਾਂਹ ਰਹਿ ਕੇ ਐਰੰਗਜ਼ੇਬ ਦੇ ਮੁਸ਼ਕਲ ਵਿਚ ਫਾਖੇ ਪੁੱਤਰ ਬਹਾਦੁਰ ਸ਼ਾਹ ਦੀ ਅੱਖੇ ਵੇਲੇ ਸਹਾਇਤਾ ਕਰਨ ਦਾ ਇਕਰਾਰ ਕਰ ਦਿੱਤਾ ਅਤੇ 8 ਜੂਨ 1707 ਈ. ਨੂੰ ਜਾਜ਼ਉ ਦੇ ਅਸਥਾਨ ਤੇ ਹੋਈ ਜੰਗ ਵਿਚ ਤਖਤ ਦੇ ਸਹੀ ਹੱਕਦਾਰ ਸ਼ਾਹੀਜ਼ਾਦਾ ਮੁਅੱਜ਼ਮ (ਬਹਾਦੁਰ ਸ਼ਾਹ) ਦੀ ਮਦਦ ਲਈ ਆਪਣੇ ਦੋ ਤਿੰਨ ਸੋ ਨੇੜਾ-ਬਰਦਾਰ ਸਿੰਘਾਂ ਨੂੰ ਭੇਜ ਦਿੱਤਾ। ਬੇਸ਼ਕ ਹੇਠ ਦਿੱਤਾ ਬੰਦ ਆਪ ਜੀ ਪੁਰ ਪੂਰੀ ਤਰ੍ਹਾਂ ਠੀਕ ਢੁੱਕਦਾ ਹੈ :

ਕੁਛਰ ਅਸਤ ਦਰ ਤਰੀਕਤਿ ਮਾ ਕੀਨਾ ਦਾਸਤਨ ।

ਆਈਨਿ-ਮਾ ਅਸਤ ਸੀਨਾ ਚੇ ਆਈਨਾ ਦਾਸਤਨ ।

ਅਰਥਾਤ :

ਕਿਸੇ ਨਾਲ ਵੈਰ ਰਖਣਾ ਸਾਡੇ ਧਰਮ ਦੇ ਵਿਰੁੱਧ ਹੈ ।

ਸਾਡਾ ਧਰਮ ਹੈ ਦਿਲ ਨੂੰ ਸੀਸੇ ਵਾਂਗੂ ਸਾਡਾ ਰਖਣਾ ।

ਰੱਬ ਦੀ ਮਿਹਰ ਨਾਲ ਸ਼ਾਹੀਜ਼ਾਦਾ ਮੁਅੱਜ਼ਮ ਦੀ ਫਤਹਿ ਹੋਈ ਅਤੇ ਉਹ ਐਰੰਗਜ਼ੇਬ ਦੇ ਤਖਤ ਦਾ ਵਾਰਸ ਬਣਿਆ। ਸ਼ੁਕਰਾਨੇ ਵਜੋਂ ਬਾਹਸ਼ਾਹ ਬਹਾਦੁਰ ਸ਼ਾਹ ਨੇ ਗੁਰੂ ਗੋਬਿੰਦ ਸਿੰਘ ਨੂੰ 23 ਜੁਲਾਈ, 1707 ਈ. ਨੂੰ ਸ਼ਾਹੀ ਦਰਬਾਰ ਵਿਚ ਮੁਲਾਕਾਤ ਲਈ ਸੱਦਾ-ਪੱਤਰ ਭੇਜਿਆ ਅਤੇ ਸੱਠ ਹਜ਼ਾਰ ਦੀ ਜੜਾਉ ਪੁਖਧੁਖੀ, ਕਲਰੀ ਅਤੇ ਸਿਰੋਪਾਉ ਆਦਿ ਭੇਟਾ ਕੀਤਾ ਅਤੇ ਇਕ ਧਾਰਮਿਕ ਆਗੂ ਦੀ ਹੈਮੀਅਤ ਵਿਚ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਉਹ ਉਸ ਸਿਰੋਪਾਉ ਨੂੰ ਉਥੇ ਪਹਿਨਣ ਦੀ ਥਾਂ ਆਪਣੇ ਇਕ ਸੇਵਕ ਦੇ ਹੱਥੀ ਚੁਕਵਾ ਕੇ ਲੈ ਜਾਣ। ਉਸੇ ਸਾਲ ਦੇ ਅੰਤ ਵਿਚ ਬਾਦਸ਼ਾਹ ਨੇ ਰਾਜਪੂਤਾਨਾ ਵੱਲ ਕਛਵਾਹਿਆ ਦੇ ਵਿਰੁੱਧ ਮੁਹਿੰਮ ਚਾੜ੍ਹਣ ਦਾ ਇਰਾਦਾ ਕੀਤਾ, ਪਰ ਚੂੰਕਿ ਦੱਖਣ ਵੱਲੋਂ ਉਸ ਦੇ ਛੋਟੇ ਭਰਾ ਕਾਮਬਖਸ਼ ਦੀ ਬਗਾਵਤ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ, ਉਸ ਨੂੰ ਝੱਟ ਪੱਟ ਉਧਰ ਜਾਣਾ ਪੈ ਗਿਆ। ਉਸ ਸਮੇਂ ਤਕ ਬਾਦਸ਼ਾਹ ਅਤੇ ਗੁਰੂ ਸਾਹਿਬ ਵਿਚਕਾਰ ਸੁਲਾਹ ਸਫ਼ਾਈ ਦੀ ਗੱਲਬਾਤ ਕਿਸੇ ਅੰਤਮ ਪੜਾਉ ਤੇ ਨਹੀਂ ਸੀ ਪੁੱਜੀ। ਇਸ ਲਈ ਗੁਰੂ ਸਾਹਿਬ ਵੀ ਬਾਦਸ਼ਾਹ ਦੇ ਨਾਲ ਹੀ ਦੱਖਣ ਵੱਲ ਨੂੰ ਚੱਲ ਪਏ ਤਾਂ ਜੋ ਸਮੇਂ ਸਮੇਂ ਗੱਲ ਬਾਤ ਚਲਦੀ ਰਹਿ ਸਕੇ।

ਜਦ ਬਾਦਸ਼ਾਹੀ ਕੈਪ ਅਗਸਤ 1708 ਈ. ਦੇ ਅੰਤ ਵਿਚ ਨਾਂਦੇੜ ਪੁੱਜਾ ਅਤੇ ਉਥੇ ਗੁਰੂ ਸਾਹਿਬ ਮਾਧੇ ਦਾਸ ਬੈਰਾਗੀ ਦੇ ਡੇਰੇ ਪਧਾਰੇ ਤਾਂ ਗੁਰੂ ਸਾਹਿਬ ਦੇ ਨਾਲ ਗਏ ਸਿੱਖਾਂ ਨੇ ਨੇੜੇ ਹੀ ਇਕ ਖੁਲ੍ਹੀ ਥਾਂ ਤੇ ਮਾਸ ਪਕਾਉਣਾ ਸ਼ੁਰੂ ਕੀਤਾ ਜਿਸ ਨਾਲ ਮਾਧੇ ਦਾਸ ਦੇ ਡੇਰੇ ਅਤੇ ਨਾਂਦੇੜ ਦੇ ਹਿੰਦੂਆਂ ਵਿਚ ਇਕ ਹਲ-ਚਲ ਮਚ ਗਈ। ਕਰਨਾ ਰੱਬ ਦਾ, ਉਸੇ ਦਿਨ (3 ਸਤੰਬਰ, 1708) ਨੂੰ ਸੂਰਜ ਗ੍ਰਾਹਿਣ ਸੀ ਅਤੇ ਮੱਸਿਆ ਵੀ। ਇਹ ਦੋਵੇਂ ਦਿਨ ਹਿੰਦੂਆਂ ਵਿਚ ਬੜੇ ਪਵਿੱਤਰ ਸਮਝੇ ਜਾਂਦੇ ਹਨ। ਭਾਵੇਂ ਸਿੱਖਾਂ ਲਈ ਇਹ ਤਾਰਿਆਂ ਦੇ ਚੱਕਰ ਦਾ ਇਕ ਕੁਦਰਤੀ ਸਿੱਟਾ ਸੀ ਅਤੇ ਸਿੱਖ ਮਤ ਅਨੁਸਾਰ ਉਹ ਅਜਿਹੇ ਵਹਿਮਾਂ ਭਰਮਾਂ ਤੋਂ ਮੁਕਤ ਹੋ ਚੁੱਕੇ ਸਨ, ਪਰ ਜਦ ਨਾਂਦੇੜ ਦੇ ਹਿੰਦੂਆਂ ਨੇ ਬਹਾਦੁਰ ਸ਼ਾਹ ਪਾਸ ਇਸ ਗੱਲ ਦੀ ਸ਼ਿਕਾਇਤ ਕੀਤੀ ਅਤੇ ਬਾਦਸ਼ਾਹ ਨੇ ਇਸ ਦੀ ਪੜਤਾਲ ਕੀਤੀ ਤਾਂ ਇਸ ਨੂੰ ਇਕ ਛਜੂਲ ਬਖੇੜਾ ਸਮਝ ਕੇ ਰੱਦ ਕਰ ਦਿੱਤਾ, ਜਿਸ ਨਾਲ ਸਾਰੇ ਹਿੰਦੂਆਂ ਨੂੰ ਸ਼ਰਮਿੰਦਾ ਹੋਣਾ

ਪਿਆ।

ਇਸ ਘਟਨਾ ਵੱਲ ਸੰਕੇਤ ਕਰਦਾ ਹੋਇਆ ਢਾਡੀ ਨਬ ਮੱਲ ਆਪਣੀ ਸਮਕਾਲੀ ਰਚਨਾ 'ਅਮਰ ਨਾਮਾ' ਵਿਚ ਭਾਈ ਨੰਦ ਲਾਲ ਦੀ ਬਾਦਸ਼ਾਹ ਨਾਲ ਮੌਜੂਦਗੀ ਬਾਰੇ ਇਉਂ ਲਿਖਦਾ ਹੈ :

ਜਿ ਵੜਗਾਇ ਸੁਲਤਾਨ ਬੁਦਾ ਨੰਦ ਲਾਲ
ਸੁਦਾ ਹਮਰਹਿ ਸਾਹਿ ਵਾਲਾ ਕਮਾਲ।

ਅਰਥਾਤ :

ਨੰਦ ਲਾਲ ਬਾਦਸ਼ਾਹ ਦੇ ਵਜੀਂਗਾਂ ਵਿਚੋਂ ਸੀ, ਅਤੇ
ਉਹ ਵੱਡੇ ਕਮਾਲ ਵਾਲੇ ਬਾਦਸ਼ਾਹ ਦੇ ਸਫਰ ਦਾ ਸੰਗੀ ਸੀ।

ਇਹ ਲਿਖਤ ਇਸ ਗੱਲ ਦੀ ਸ਼ਾਹਦੀ ਭਰਦੀ ਹੈ ਕਿ ਭਾਈ ਨੰਦ ਲਾਲ ਸਤੰਬਰ ਸੰਨ 1708 ਵਿਚ ਬਾਦਸ਼ਾਹ ਸ਼ਾਹ ਦੇ ਇਕ ਸਤਿਕਾਰ ਯੋਗ ਵਜੀਰ ਦੀ ਹੈਸੀਅਤ ਵਿਚ ਸ਼ਾਹੀ ਕੰਪ੍ਯੂ ਦੇ ਨਾਲ ਨਾਂਦੇੜ ਵਿਚ ਮੌਜੂਦ ਸਨ।

ਲਾਲਾ ਪਰਮਾਨੰਦ ਅਰੋੜਾ ਆਪਣੇ ਉਪਰੋਕਤ ਲੇਖ ਵਿਚ ਲਿਖਦੇ ਹਨ ਕਿ ਚੂੰਕਿ ਭਾਈ ਸਾਹਿਬ ਦੀ ਰਚਨਾ 'ਦਸਤੂਰੁਲ-ਇਨਸ਼ਾ' ਵਿਚ ਦਰਜ ਕੀਤੇ ਖਤਾਂ ਵਿਚ ਬਾਦਸ਼ਾਹ ਡਰੁੱਖਸੀਅਰ ਦੇ ਗੱਦੀ ਬਹਿਣ ਦਾ ਜ਼ਿਕਰ ਆਉਂਦਾ ਹੈ। ਇਸ ਲਈ ਇਹ ਗੱਲ ਬਿਨਾਂ ਕਿਸੇ ਸ਼ੱਕ ਦੇ ਕਹੀ ਜਾ ਸਕਦੀ ਹੈ ਕਿ ਆਪ ਸੰਨ 1713 ਈ. ਤਕ ਜ਼ਿਉਂਦੇ ਸਨ। ਪਰ ਇਸ ਗੱਲ ਦਾ ਕਿਸੇ ਭਰੋਸੇ ਯੋਗ ਇਤਿਹਾਸਕ ਲਿਖਤ ਦੀ ਅਣਹੋਂਦ ਵਿਚ ਠੀਕ ਨਿਰਣਾ ਨਹੀਂ ਕੀਤਾ ਜਾ ਸਕਦਾ ਕਿ ਆਪ ਦੱਖਣ ਤੋਂ ਕਦੇ ਪੰਜਾਬ ਨੂੰ ਪਰਤੇ ਅਤੇ ਫੇਰ ਕਿਨ੍ਹਾਂ ਹਾਲਤਾਂ ਵਿਚ ਅਤੇ ਕਦੋਂ ਆਪਣੇ ਘਰ ਮੁਲਤਾਨ ਪੁੱਜੇ। ਹਾਂ, ਅਨੁਮਾਨ ਇਹੀ ਲਾਇਆ ਜਾ ਸਕਦਾ ਹੈ ਕਿ ਦੱਖਣ ਦੀ ਮੁਹਿੰਮ ਦੀ ਵਾਪਸੀ ਤੇ ਬਹਾਦੁਰ ਸ਼ਾਹ ਬਾਦਸ਼ਾਹ ਨੂੰ ਅਜਭੇਰ ਦੇ ਨੇੜੇ ਜਦ ਬਾਬਾ ਬੰਦਾ ਸਿੰਘ ਦੀਆਂ ਜਿੱਤਾਂ ਦੀਆਂ ਖਬਰਾਂ ਮਿਲੀਆਂ ਅਤੇ ਉਚ ਸਿੱਧਾ ਪੰਜਾਬ ਨੂੰ ਆਇਆ ਅਤੇ ਭਾਈ ਨੰਦ ਲਾਲ ਵੀ 1710 ਈ. ਵਿਚ ਸ਼ਾਹੀ ਕੰਪ੍ਯੂ ਦੇ ਨਾਲ ਸਨ ਅਤੇ ਲਾਹੌਰ ਵਿਚ ਬਾਦਸ਼ਾਹ ਦੀ ਮੌਤ ਪਿਛੋਂ ਜਾਂ ਕੁਝ ਕੁ ਸਮਾਂ ਪਹਿਲਾਂ 1712 ਈ. ਵਿਚ ਮੁਲਤਾਨ ਚਲੇ ਗਏ ਅਤੇ ਉੱਥੇ ਹੀ ਸੁਰਗਵਾਸ ਹੋਏ।

ਮੁਲਤਾਨ ਵਿਚ ਭਾਈ ਸਾਹਿਬ ਨੇ ਆਪਣੇ ਜੀਵਨ ਦੇ ਅੰਤਮ ਦਿਨ ਜਨ-ਸਾਧਾਰਨ ਦੀ ਸੇਵਾ ਵਿਚ ਬਤੀਤ ਕੀਤੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਵਿਦਿਅਕ ਲੋੜਾਂ ਨੂੰ ਅਨੁਭਵ ਕਰਦੇ ਹੋਏ ਇਕ ਉੱਚ-ਵਿਦਿਆਲਾ ਸਥਾਪਤ ਕੀਤਾ ਜਿੱਥੇ ਬਿਨਾਂ ਪੱਖ ਪਾਤ ਅਤੇ ਧਰਮ ਕਰਮ ਦੇ ਵਿਤਕਰੇ ਦੇ ਹਿੰਦੂਆਂ ਅਤੇ ਮੁਸਲਮਾਨਾਂ ਲਈ ਮੁੱਢਲੀ ਫਾਰਸੀ, ਅਰਬੀ ਦੀ ਵਿੱਦਿਆ ਤੋਂ ਲੈ ਕੇ ਉਸ ਵੇਲੇ ਦੀ ਉੱਚੀ ਤੋਂ ਉੱਚੀ ਵਿੱਦਿਆ ਦਾ ਯੋਗ ਪ੍ਰਬੰਧ ਕੀਤਾ ਗਿਆ। ਭਾਈ ਸਾਹਿਬ ਆਪ ਉਸ ਵਿਦਿਆਲੇ ਦੇ ਮੁੱਖ-ਅਧਿਆਪਕ ਦੇ ਤੌਰ ਤੇ ਡਰਜ ਨਿਭਾਉਂਦੇ ਰਹੇ ਅਤੇ ਹਰ ਵਿਦਿਆਰਥੀ ਦੀ ਦੀਨੀ ਅਤੇ ਦੁਨਿਆਵੀ ਮਸਲਿਆਂ ਵਿਚ ਬੜੇ ਸੌਕ ਅਤੇ ਪ੍ਰੇਮ ਨਾਲ ਅਗਵਾਈ ਕਰਦੇ ਅਤੇ ਉਸ ਵਿਚ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਸਹਾਈ ਹੁੰਦੇ। ਲਾਲਾ ਪਰਮਾਨੰਦ ਦੇ ਕਬਨ ਅਨੁਸਾਰ, "ਇਸ ਮਹਾਂ ਵਿਦਿਆਲੇ ਦਾ ਕੰਮ ਭਾਈ ਸਾਹਿਬ ਦੇ ਜੀਵਨ ਪਿਛੋਂ ਵੀ ਭਲੀ ਪ੍ਰਕਾਰ ਚਲਦਾ ਰਿਹਾ ਅਤੇ ਆਪ ਦੀ ਐਲਾਦ ਸੰਨ 1849 ਈ. ਤਕ ਮੁਲਤਾਨ ਵਿਚ ਅੰਗਰੇਜ਼ੀ ਰਾਜ ਕਾਇਮ ਹੋ ਜਾਣ ਤਕ ਵੀ ਇਸ ਦੀ ਨਿਗਰਾਨੀ ਅਤੇ ਸਰਪ੍ਰਸਤੀ ਕਰਦੀ ਰਹੀ। ਇੱਥੋਂ ਤਕ ਕਿ ਵੀਹਵੀਂ ਸਦੀ ਦੇ ਆਦਿ ਤਕ ਵੀ ਅਜਿਹੇ ਬਿਰਧ ਮੌਜੂਦ ਹਨ ਜਿਹੜੇ ਸੜਕ ਤੋਂ ਲੰਘਦੇ ਹੋਏ ਵੀ ਇਸ ਵਿਦਿਆਲੇ ਦੀ ਡਿੱਗੀ

ਛੱਠੀ ਇਮਾਰਤ ਦੇ ਉਸ ਕਮਰੇ ਦੀ ਬਾਰੀ ਸਾਹਮਣੇ ਸਤਿਕਾਰ ਸਹਿਤ ਆਪਣਾ ਸੀਸ ਝੁਕਾ ਦਿੰਦੇ ਸਨ ਜਿਥੇ ਉਨ੍ਹਾਂ ਨੇ ਬਚਪਨ ਵਿਚ ਇਸ ਖਾਨਦਾਨ ਹੱਥੋਂ ਵਿੱਦਿਆ ਪ੍ਰਾਪਤ ਕੀਤੀ ਸੀ ।

ਭਾਈ ਨੰਦ ਲਾਲ ਦੀਆਂ ਰਚਨਾਵਾਂ

ਜਿਵੇਂ ਕਿ ਭਾਈ ਨੰਦ ਲਾਲ ਦੀਆਂ ਰਚਨਾਵਾਂ ਦੀ ਸੈਲੀ ਤੋਂ ਪ੍ਰਤੀਤ ਹੁੰਦਾ ਹੈ, ਉਨ੍ਹਾਂ ਦੀਆਂ ਸਾਰੀਆਂ ਦੀਆਂ ਸਾਰੀਆਂ ਰਚਨਾਵਾਂ ਆਪ ਦੇ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਵਿਚ ਆਨੰਦਪੁਰ ਵਿਚ ਹਾਜ਼ਰ ਹੋਣ ਪਰ ਸਿੱਖ ਧਰਮ ਦੀ ਸਿੱਖਿਆ ਦੇ ਪ੍ਰਭਾਵ ਹੇਠ ਕੀਤੀਆਂ ਹੋਈਆਂ ਹਨ । ਅਜਿਹੀਆਂ ਰਚਨਾਵਾਂ ਦੀ ਗਿਣਤੀ ਦਸ ਤਕ ਪੁੱਜ ਜਾਂਦੀ ਹੈ । ਇਨ੍ਹਾਂ ਵਿਚੋਂ ਸੱਤ ਫਾਰਸੀ ਵਿਚ ਅਤੇ ਤਿੰਨ ਪੰਜਾਬੀ ਵਿਚ ਹਨ । ਕਵਿਤਾ ਵਿਚ ਆਪ ‘ਗਯਾ’ ਅਤੇ ‘ਲਾਲ’ ਦਾ ਉਪਨਾਮ ਵਰਤਦੇ ਸਨ ।

1. ਜਿੰਦਗੀਨਾਮਾ (ਫਾਰਸੀ)

ਜਿਵੇਂ ਕਿ ਉਪਰ ਜਿਕਰ ਕੀਤਾ ਗਿਆ ਹੈ ਕਿ ਇਹ ਰਚਨਾ ਭਾਈ ਸਾਹਿਬ ਨੇ ਆਨੰਦਪੁਰ ਆਉਣ ਪਰ ਸਭ ਤੋਂ ਪਹਿਲਾਂ ਤਿਆਰ ਕੀਤੀ ਸੀ ਅਤੇ ‘ਬੰਦਗੀਨਾਮਾ’ ਦੇ ਨਾਮ ਹੇਠ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਭੇਟਾ ਕੀਤੀ ਸੀ । ਇਸ ਦੇ ਅਧਿਐਨ ਪਿੱਛੋਂ ਪ੍ਰਸੰਨ ਹੋ ਕੇ ਗੁਰੂ ਸਾਹਿਬ ਨੇ ਇਸ ਦਾ ਨਾਉਂ ‘ਬੰਦਗੀਨਾਮਾ’ ਦੀ ਥਾਂ ‘ਜਿੰਦਗੀਨਾਮਾ’ ਰੱਖਣ ਦਾ ਸੁਝਾਉ ਦਿੱਤਾ । ਇਸ ਰਚਨਾ ਦਾ ਵਿਸ਼ਾ ਰੱਬੀ-ਪ੍ਰੀਤ ਅਤੇ ਗੁਰੂ-ਭਗਤੀ ਹੈ ਅਤੇ ਆਮ ਵਿਚਾਰ ਗੁਰਬਾਣੀ ਵਿਚੋਂ ਲਏ ਗਏ ਹਨ ਅਤੇ ਕਈ ਇਕ ਥਾਂ ਤਾਂ ਉਨ੍ਹਾਂ ਦੇ ਭਾਵ ਕੇਵਲ ਗੁਰਬਾਣੀ ਦੀਆਂ ਤੁਕਾਂ ਦਾ ਇੰਨ ਬਿੰਨ ਅਨੁਵਾਦ ਹਨ ।

2. ਗਜ਼ਲੀਆਤ ਅਰਥਾਤ ਦੀਵਾਨਿ-ਗੋਯਾ (ਫਾਰਸੀ)

ਇਹ ਭਾਈ ਸਾਹਿਬ ਦੀ ਸਭ ਤੋਂ ਵੱਧ ਪ੍ਰਸਿੱਧ ਰਚਨਾ ਹੈ ਜਿਹੜੀ ਕਈ ਵਾਰ ਛਾਪੇ ਦਾ ਜਾਮਾ ਪਹਿਨ ਚੁੱਕੀ ਹੈ । ਕਾਵਿ ਨਿਬੰਧ ਦੀ ਤੀਖਨਤਾ, ਭਾਵਾਂ ਦੀ ਉਚਤਾ ਅਤੇ ਸੈਲੀ ਦੀ ਸੁੰਦਰਤਾ ਕਾਰਣ ਇਹ ਇਕ ਅਦੁੱਤੀ ਅਤੇ ਮਹੱਤਵਪੂਰਨ ਵਸਤੂ ਹੈ । ਅਧਿਆਤਮਕ ਅਤੇ ਸਦਾਚਾਰਕ ਦ੍ਰਿਸ਼ਟੀਕੋਣ ਤੋਂ ਇਕ ਪ੍ਰਭਾਵਸ਼ਾਲੀ ਕਿੱਤ ਹੈ । ਗੁਰਬਾਣੀ ਦੇ ਭਾਵਾਂ ਦੀ ਤਰਜਮਾਨੀ ਕਰਨ ਵਿਚ ਇਹ ਸਫ਼ਲ ਜਤਨ ਹੈ । ਇਹੀ ਕਾਰਣ ਹੈ ਕਿ ਪੰਜਾਬੀ ਵਿਚ ਇਸ ਦੇ ਅਨੇਕਾਂ ਉਲਥੇ ਹੋ ਚੁੱਕੇ ਹਨ ।

3. ਤੋਸੀਫ਼-ਓ-ਸਨਾ ਅਤੇ ਖਾਤਿਮਾ (ਫਾਰਸੀ)

ਜਿਵੇਂ ਕਿ ਇਸ ਦੇ ਨਾਮ ਤੋਂ ਹੀ ਪ੍ਰਤੱਖ ਹੈ, ਇਹ ਰਚਨਾ ਰੱਬ ਦੀ ਜਸ ਕੀਰਤੀ ਨਾਲ ਸੰਬੰਧਤ ਹੈ । ਖਾਤਿਮੇ ਤੋਂ ਛੁੱਟ ਇਹ ਸਾਰੀ ਰਚਨਾ ਵਾਰਤਕ ਵਿਚ ਹੈ । ਫਾਰਸੀ ਅਰਬੀ ਦੇ ਐਖੇ ਸ਼ਬਦਾਂ ਦੀ ਅਤਿਅੰਤ ਭਰਮਾਰ ਨੇ ਇਸ ਨੂੰ ਇੰਨਾ ਮੁਸ਼ਕਲ ਬਣਾ ਦਿੱਤਾ ਹੈ ਕਿ ਸ਼ਾਇਦ ਇਸੇ ਕਾਰਣ ਆਮ ਵਿਦਿਆਰਥੀਆਂ ਨੇ ਇਸ ਵੱਲ ਧਿਆਨ ਨਹੀਂ ਸੀ ਦਿੱਤਾ ਅਤੇ ਇਹ ਛਪ ਨਹੀਂ ਸੀ ਸਕੀ । ਉੱਜ ਵੀ ਇਸ ਵਿਚ ਨਾ ਤਾਂ ਇਤਿਹਾਸਕ ਕੂਤ ਦੀ ਹੀ ਕੋਈ ਬਹੁਤੀ ਗੱਲ ਹੈ ਅਤੇ ਨਾ ਹੀ ਕੋਈ ਸਿਧਾਂਤਕ ਵਿਆਖਿਆ । ਇਸ ਲਈ ਇਸ ਦੇ ਵਾਰਤਕ ਹਿੱਸੇ ਦਾ ਉਲਥਾ ਇਥੇ ਸ਼ਾਮਲ ਨਹੀਂ ਕੀਤਾ ਗਿਆ, ਕੇਵਲ ‘ਖਾਤਿਮਾ’ ਹੀ ਲਿਆ ਹੈ ।

ਖਾਲਸਾ ਟ੍ਰੈਕਟ ਸੁਸਾਇਟੀ ਅੰਮ੍ਰਿਤਸਰ ਵਲੋਂ ਛਪੀ ਰਚਨਾ ‘ਗੰਜ ਨਾਮਾ’ (ਟ੍ਰੈਕਟ ਨੰ. 476) ਨੂੰ ਭੁਲੇਖੇ ਨਾਲ ‘ਤੋਸੀਫ਼-ਓ-ਸਨਾ’ ਦਾ ਨਾਮ ਦੇ ਦਿੱਤਾ ਗਿਆ ਸੀ, ਜਿਸ ਦੀ ਪਿੱਛੋਂ ਸੋਧ ਕਰ ਦਿੱਤੀ ਗਈ ਸੀ ।

4. ਗੰਜ ਨਾਮਾ (ਛਾਰਸੀ)

ਇਹ ਵਾਰਤਕ ਅਤੇ ਕਾਵਿ ਦੀ ਸਾਂਝੀ ਰਚਨਾ ਹੈ, ਜਿਸ ਵਿਚ ਕਰਤਾ ਨੇ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਤੋਂ ਲੈ ਕੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੱਖ ਤਕ ਸਾਰੇ ਗੁਰੂਆਂ ਦੀ ਵੱਖ ਵੱਖ ਉਸਤਤਿ ਕੀਤੀ ਹੈ ਅਤੇ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਉ ਕੀਤਾ ਹੈ।

5. ਜੋਤ ਬਿਗਾਸ (ਛਾਰਸੀ ਕਵਿਤਾ)

ਇਸ ਰਚਨਾ ਵਿਚ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਦੀ ਨੂਰਾਨੀ ਜੋਤ ਦਾ ਉਨ੍ਹਾਂ ਦੀ ਗੱਦੀ ਉੱਪਰ ਬੈਠਣ ਵਾਲੇ ਗੁਰੂਆਂ ਵਿਚ ਕ੍ਰਮਵਾਰ ਪ੍ਰਗਟ ਹੁੰਦੇ ਜਾਣਾ ਦਰਸਾਇਆ ਗਿਆ ਹੈ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੱਖ ਨੂੰ ਹੱਕ ਹੱਕ ਅੰਦੇਸ਼, ਬਾਦਸ਼ਾਹ ਦਰਵੇਸ਼, ਪੂਰਣ ਮਨੁੱਖ ਦੇ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਇਹ ਪੁਸਤਕ ਸਾਮੇਤ ਪੰਜਾਬੀ ਅਨੁਵਾਦ ਦੇ ਪਹਿਲੋਂ ਪਹਿਲ ਭਾਈ ਮੇਘ ਰਾਜ ‘ਗਰੀਬ’ ਵਲੋਂ ਗੁਰਦਿਆਲ ਸਿੱਖ ਐਂਡ ਸਨਜ਼, ਲਾਹੌਰ, ਰਾਹੀਂ ਸੰਮਤ 1975 ਬਿਕਰਮੀ ਮੁਤਾਬਕ 1918 ਈ. ਵਿਚ ਪ੍ਰਕਾਸ਼ਤ ਕੀਤੀ ਗਈ ਸੀ।

6. ਜੋਤ ਬਿਗਾਸ (ਪੰਜਾਬੀ ਕਵਿਤਾ)

ਇਹ ਪੁਸਤਕ ਉਪਰੋਕਤ ਨਾਮ ਦੀ ਛਾਰਸੀ ਰਚਨਾ ਦਾ ਇੰਨ ਬਿੰਨ ਪੰਜਾਬੀ ਅਨੁਵਾਦ ਨਹੀਂ, ਸਗੋਂ ਇਕ ਸੁਤੰਤਰ ਕਿਰਤ ਹੈ।

7-8. ਰਹਿਤ ਨਾਮਾ ਅਤੇ ਤਨਖਾਹ ਨਾਮਾ (ਪੰਜਾਬੀ ਕਵਿਤਾ)

ਇਨ੍ਹਾਂ ਦੋਹਾਂ ਰਚਨਾਵਾਂ ਬਾਰੇ ਸਵਰਗਵਾਸੀ ਭਾਈ ਕਾਹਨ ਸਿੱਖ ਜੀ, ਨਾਭਾ ਨਿਵਾਸੀ ਕਰਤਾ ਗੁਰ-ਸ਼ਬਦ ਰਤਨਾਕਰ ਮਹਾਨਕੋਸ਼ ਦਾ ਵਿਚਾਰ ਹੈ ਕਿ ਇਹ ਭਾਈ ਨੰਦ ਲਾਲ ਦੀਆਂ ਕਿਰਤਾਂ ਨਹੀਂ ਹਨ। ਜੇਕਰ ਇਹ ਗੱਲ ਸਹੀ ਵੀ ਮੰਨ ਲਈ ਜਾਵੇ ਤਾਂ ਵੀ ਇਹ ਦੋਵੇਂ ਰਚਨਾਵਾਂ ‘ਰਹਿਤ ਨਾਮਾ’ ਅਤੇ ‘ਤਨਖਾਹਨਾਮਾ’ ਸੇਵਕ ਅਤੇ ਗੁਰੂ, ਅਰਥਾਤ ਭਾਈ ਨੰਦ ਲਾਲ ਅਤੇ ਗੁਰੂ ਗੋਬਿੰਦ ਸਿੱਖ, ਦੇ ਸਵਾਲਾਂ ਜਵਾਬਾਂ ਦੀ ਤਰਜਮਾਨੀ ਕਰਦੀਆਂ ਹਨ, ਇਸ ਲਈ ਇਨ੍ਹਾਂ ਦਾ ਭਾਈ ਸਾਹਿਬ ਦੇ ਸੰਗ੍ਰਹੀ ਵਿਚ ਸ਼ਾਮਲ ਕਰ ਲੈਣਾ ਅਸਲੋਂ ਠੀਕ ਭਾਸਦਾ ਹੈ। ਭਾਈ ਸਾਹਿਬ ਦੇ ਖਾਨਦਾਨ ਦੇ ਲੋਕਾਂ ਦਾ ਵਿਸ਼ਵਾਸ ਹੈ ਕਿ ਇਹ ਦੋਵੇਂ ਰਚਨਾਵਾਂ ਭਾਈ ਸਾਹਿਬ ਦੀਆਂ ਆਪਣੀਆਂ ਹੀ ਹਨ। ਇਹੀ ਵਿਚਾਰ ਸਰਦਾਰ ਅਤਰ ਸਿੱਖ ਰਈਸ ਭਦੋੜ ਦਾ ਸੀ, ਜਿਵੇਂ ਕਿ ਉਨ੍ਹਾਂ ਵੱਲੋਂ 1876 ਈ. ਵਿਚ ਐਲਬਰਟ ਪੈਸ ਲਾਹੌਰ ਵਿਚ ਛੱਪੇ ‘ਰਹਿਤ ਨਾਮਾ’ ਭਾਈ ਨੰਦ ਲਾਲ ਦੇ ਅੰਗਰੇਜ਼ੀ ਅਨੁਵਾਦ ਤੋਂ ਪ੍ਰਗਟ ਹੁੰਦਾ ਹੈ। ਇਹ ਦੋਵੇਂ ਰਚਨਾਵਾਂ ਪੰਜਾਬੀ ਵਿਚ ਕਈ ਵਾਰੀ ਛਪ ਚੁੱਕੀਆਂ ਹਨ। ਛਾਰਸੀ ਵਿਚੋਂ ਗੁਰਮੁਖੀ ਅੱਖਰਾਂ ਵਿਚ ਉਤਾਰਾ ਕਰਨ ਸਮੇਂ ਛਾਪੇ ਦੀਆਂ ਅਨੇਕਾਂ ਭੁੱਲਾਂ ਇਨ੍ਹਾਂ ਵਿਚ ਆ ਗਈਆਂ ਹਨ ਜਿਨ੍ਹਾਂ ਨੂੰ ਭਾਈ ਸਾਹਿਬ ਦੇ ਖਾਨਦਾਨ ਪਾਸੋਂ ਪ੍ਰਾਪਤ ਕੀਤੇ ਨੁਸਖਿਆਂ ਨਾਲ ਮੇਲ ਕੇ ਸੋਧਣ ਦਾ ਜਤਨ ਕੀਤਾ ਗਿਆ ਹੈ।

ਰਹਿਤ ਨਾਮੇ ਦੇ ਅੰਤ ਵਿਚ ਦਿੱਤੀ ਹੋਈ ਮਿਤੀ ਅਤੇ ਰਚਨਾ ਦੇ ਅਸਥਾਨ ਤੋਂ ਪ੍ਰਤੀਤ ਹੁੰਦਾ ਹੈ ਕਿ ਇਹ ਮੱਘਰ ਸੁਦੀ ਨਾਵੀਂ ਦਿਨ ਵੀਰਵਾਰ ਸੰਮਤ 1752 ਮੁਤਾਬਕ 4-5 ਦਸੰਬਰ 1695 ਈ. ਨੂੰ ਸਤਲੁਜ ਦੇ ਕੰਢੇ ਆਨੰਦਪੁਰ ਲਿਖਿਆ ਗਿਆ ਸੀ ਅਤੇ ਇਸ ਵਿਚ ਦਿੱਤੀ ਰਹਿਤ ਉਸ ਸਮੇਂ ਤਕ ਦੀ ਸੀ ਜਦੋਂ ਕਿ ਹਾਲੀ ‘ਖਾਲਸਾ’ ਪ੍ਰਗਟ ਨਹੀਂ ਸੀ ਕੀਤਾ ਗਿਆ ਅਤੇ ਨਾ ਹੀ ਉਦੋਂ ਤਕ ਗੁਰੂ ਗੋਬਿੰਦ ਸਿੱਖ ਜੀ ਨੇ ਸਿੱਖ ਸ਼ਬਦ ਆਪਣੇ ਨਾਉਂ ਨਾਲ ਵਰਤਣਾ ਆਰੰਭ ਕੀਤਾ ਸੀ, ਜਿਹੜਾ ਕੇਵਲ ਖਾਲਸਾ ਸਾਜਣ ਤੋਂ ਹੀ ਵਰਤੋਂ ਵਿਚ ਆਇਆ। ‘ਤਨਖਾਹਨਾਮਾ’ ਖਾਲਸਾ ਦੇ ਹੋਦ ਵਿਚ

ਆਉਣ ਪਿੱਛੋਂ ਦੀ ਰਚਨਾ ਹੈ ਜਿਸ ਵਿਚ ‘ਖਾਲਸਾ’ ਅਤੇ ‘ਗੋਬਿੰਦ ਸਿੰਘ’ ਸ਼ਬਦ ਆਮ ਵਰਤੋਂ ਵਿਚ ਆਏ ਹਨ ਅਤੇ ਅੰਤ ਵਿਚ ‘ਖਾਲਸਾ’ ਦੀ ਉਸਤਤਿ ਦਰਜ ਕੀਤੀ ਹੋਈ ਹੈ।

9. ਦਸਤੂਰਲ-ਇਨਸ਼ਾ (ਫਾਰਸੀ ਵਾਰਤਕ)

ਇਹ ਭਾਈ ਨੰਦ ਲਾਲ ਦੇ ਕੁਝ ਕੁ ਪੱਤਰਾਂ ਦਾ ਸਾਰ ਸੰਗ੍ਰਹਿ ਹੈ, ਜਿਹੜੇ ਕਿ ਸਮੇਂ ਸਮੇਂ ਉਨ੍ਹਾਂ ਨੇ ਆਪਣੇ ਸੱਜਣਾਂ ਮਿੱਤਰਾਂ ਅਤੇ ਸਾਕਾਂ ਸੰਬੰਧੀਆਂ ਨੂੰ ਲਿਖੇ ਸਨ।

ਜਿਵੇਂ ਕਿ ਲਾਲਾ ਪਰਮਾਨੰਦ ਦੇ ਲੇਖ ਦੇ ਹਵਾਲੇ ਨਾਲ ਪਿੱਛੇ ਜਿਕਰ ਕੀਤਾ ਗਿਆ ਹੈ ਕਿ, ਭਾਈ ਨੰਦ ਲਾਲ ਦੀਆਂ ਇਨ੍ਹਾਂ ਲਿਖਤਾਂ ਦਾ ਸੰਗ੍ਰਹਿ ਨਾ ਕੇਵਲ ਪੰਜਾਬ ਅਤੇ ਮੁਲਤਾਨ ਦੇ ਇਤਿਹਾਸ ਦਾ ਇਕ ਬਹੁ-ਮੁੱਲਾ ਖੜਾਨਾ ਹੈ, ਸਗੋਂ ਭਾਈ ਸਾਹਿਬ ਦੇ ਜੀਵਨ ਬਾਰੇ ਵੀ ਇਸ ਵਿਚ ਕਾਫੀ ਵਾਕਫ਼ੀਅਤ ਮਿਲਦੀ ਹੈ। ਲਾਲਾ ਪਰਮਾਨੰਦ ਨੇ ‘ਦਸਤੂਰਲ ਇਨਸ਼ਾ’ ਦੀ ਹੱਥ-ਲਿਖਤ ਨੂੰ ਭਾਈ ਸਾਹਿਬ ਦੇ ਖਾਨਦਾਨ ਵਿਚ ਹੀ ਵੇਖਿਆ ਘੋਖਿਆ ਸੀ, ਜਿਹੜੀ ਕਿ ਹੁਣ ਸਦਾ ਲਈ ਅਲੋਪ ਹੋ ਗਈ ਜਾਪਦੀ ਹੈ, ਘੱਟੋ ਘੱਟ ਇਸ ਦੀ ਭਾਲ ਵਿਚ ਸਾਡੀ ਪੁੱਛ ਗਿੱਛ ਹਾਲ ਤਕ ਸਫਲ ਨਹੀਂ ਹੋਈ ਅਤੇ ਜਿਹੜੀ ਹੱਥ ਲਿਖਤ ਸਾਨੂੰ ਭਾਈ ਭਗਵੰਤ ਸਿੰਘ ‘ਹਰੀ’ ਜੀ ਨਾਭਾ ਰਾਹੀਂ ਪ੍ਰਾਪਤ ਹੋਈ ਹੈ ਉਹ ਅਧੂਰੀ ਹੈ ਅਤੇ ਉਸ ਵਿਚ ਉਹ ਸਾਰਾ ਵਿਸਥਾਰ ਨਹੀਂ ਮਿਲਦਾ ਜਿਸ ਦੀ ਚਰਚਾ ਲਾਲਾ ਪਰਮਾਨੰਦ ਨੇ ਕੀਤੀ ਹੈ। ਪਰ ਫਿਰ ਵੀ ਜੋ ਕੁਝ ਸਾਨੂੰ ਮਿਲਿਆ ਹੈ, ਉਸ ਨੂੰ ਜ਼ਰੂਰੀ ਸਮਝ ਕੇ ਇਸ ਸੰਗ੍ਰਹਿ ਵਿਚ ਸ਼ਾਮਲ ਕਰ ਦਿੱਤਾ ਹੈ। ਇਸ ਦਾ ਕੋਈ ਵੀ ਭਾਗ ਹਾਲੀ ਤਕ ਛੱਪਿਆ ਨਹੀਂ ਸੀ।

10. ਅਰਜੂਲ-ਅਲਫਾਜ਼ (ਫਾਰਸੀ ਕਵਿਤਾ)

ਇਹ ਰਚਨਾ ਭਾਈ ਨੰਦ ਲਾਲ ਦੀ ਫਾਰਸੀ ਅਰਬੀ ਸ਼ਬਦਾਵਲੀ ਦਾ ਇਕ ਵਿਸ਼ਾਲ ਨਮੂਨਾ ਹੈ ਅਤੇ ਇਸ ਨੂੰ ਥਾਂ ਪਰ ਥਾਂ ਰੱਬੀ ਸਿਫਤ ਅਤੇ ਕੀਰਤੀ ਅਤੇ ਗੁਰੂ ਸਾਹਿਬਾਨ ਦੇ ਜਸ ਲਈ ਵਰਤਿਆ ਗਿਆ ਹੈ। ਅਧਿਆਤਮਕ ਗਿਆਨ ਅਤੇ ਦਰਸ਼ਨ ਦੇ ਵਿਸ਼ੇਸ਼ ਸ਼ਬਦਾਂ ਦਾ ਇਹ ਇਕ ਵਡ-ਮੁੱਲਾ ਭੰਡਾਰ ਹੈ। ਇਸ ਤੋਂ ਨਾ ਕੇਵਲ ਭਾਈ ਸਾਹਿਬ ਦੀ ਵਿਦਿਅਕ ਯੋਗਤਾ ਦਾ ਹੀ ਅਨੁਮਾਨ ਲਾਇਆ ਜਾ ਸਕਦਾ ਹੈ ਸਗੋਂ ਉਨ੍ਹਾਂ ਦੀਆਂ ਦੂਜੀਆਂ ਰਚਨਾਵਾਂ ਦੇ ਸਮਝਣ ਲਈ ਵੀ ਵੱਡੀ ਸਹਾਇਤਾ ਮਿਲਦੀ ਹੈ। ਇਹ ਲਿਖਤ ਪਹਿਲੀ ਵਾਰ ਫਾਰਸੀ ਸੰਗ੍ਰਹਿ ਕੁੱਲੀਆਂਤ ਭਾਈ ਨੰਦ ਲਾਲ ਵਿਚ ਛਾਪੀ ਗਈ ਸੀ, ਪਰ ਇਸ ਦੀ ਬਹੁਤੀ ਕੂਤ ਸਾਹਿਤਕ ਹੀ ਹੈ, ਇਤਿਹਾਸਕ ਜਾਂ ਧਾਰਮਿਕ ਨਹੀਂ ਅਤੇ ਇਸ ਦਾ ਰਸ ਕੇਵਲ ਫਾਰਸੀ ਅਤੇ ਅਰਬੀ ਦੇ ਮਾਹਰ ਵਿਦਵਾਨ ਹੀ ਮਾਣ ਸਕਦੇ ਹਨ, ਦੂਸਰੇ ਨਹੀਂ, ਇਸ ਲਈ ਇਸ ਦਾ ਪੂਰਾ ਉਲਥਾ ਇੱਥੇ ਸ਼ਾਮਲ ਨਹੀਂ ਕੀਤਾ ਗਿਆ। ਕੁਝ ਨਮੂਨੇ ਦੇ ਬੰਦ ਹੀ ਦਿੱਤੇ ਹਨ।

ਭਾਈ ਨੰਦ ਲਾਲ ਦਾ ਖਾਨਦਾਨ ਅਤੇ ਬੰਸਾਵਲੀ

ਭਾਈ ਸਾਹਿਬ ਦਾ ਵਿਆਹ ਮੁਲਤਾਨ ਵਿਚ ਹੋਇਆ ਸੀ। ਆਪ ਦੇ ਦੋ ਸਪੁੱਤਰ ਸਨ, ਲਖਪਤ ਰਾਏ (ਜਨਮ ਸੰਨ 1673 ਈ.) ਅਤੇ ਲੀਲਾ ਰਾਮ (ਜਨਮ ਸੰਨ 1675 ਈ.)। ਇਹ ਦੋਵੇਂ ਭਾਈ ਸਾਹਿਬ ਦੀ ਜਿੰਦਗੀ ਵਿਚ ਹੀ ਵਿੱਦਿਆ ਸੰਪੂਰਨ ਕਰਕੇ ਚੰਗੀਆਂ ਪਦਵੀਆਂ ਤੇ ਲੱਗ ਗਏ ਸਨ ਅਤੇ ਉਨ੍ਹਾਂ ਦੇ ਵਿਆਹ ਕਾਜ ਵੀ ਹੋ ਗਏ ਸਨ। ਭਾਈ ਲਖਪਤ ਰਾਏ ਬਿਨਾਂ ਸੰਤਾਨ ਹੀ ਸੁਰਗਵਾਸ ਹੋ ਗਏ ਸਨ ਅਤੇ ਦੂਜੇ ਭਾਈ ਲੀਲਾ ਰਾਮ ਦੇ ਪੁੱਤਰ ਸਰਦਾਰ ਨੋਨਿੱਧ ਸਿੰਘ ਮੁਲਤਾਨ ਵਿਚ ਛੋਜੀ ਅਫਸਰ ਸਨ। ਉਨ੍ਹਾਂ ਦੇ ਪੁੱਤਰ ਮੁਨਸ਼ੀ ਪਰਸ ਰਾਮ ਨਵਾਬ ਮੁਜ਼ਫ਼ਰ ਖਾਨ ਸੂਬੇਦਾਰ ਮੁਲਤਾਨ ਦੇ ਦਰਬਾਰੀ ਕੁਕਨ ਸਨ; ਪਿਛੋਂ ਰਿਆਸਤ ਬਹਾਵਲਪੁਰ ਦੇ ਨਵਾਬ ਸਾਹਿਬ ਮੁਹੰਮਦ ਖਾਨ ਸਾਨੀ (ਦੂਸਰੇ) ਦੇ ਸਮੇਂ ਸੀਤਪੁਰ ਵਿਚ ਉਹ ਉੱਚ ਪਦਵੀ ਤੇ ਨਿਯੁਕਤ ਰਹੇ। ਆਪ ਦੇ ਤਿੰਨ ਪੁੱਤਰ ਸਨ : ਲਾਲ ਨੇਭਰਾਜ, ਸਰਦਾਰ ਚੇਲਾ ਸਿੰਘ ਅਤੇ ਲਾਲਾ ਕਰਮ ਚੰਦ।

ਲਾਲਾ ਨੇਭਰਾਜ ਨਵਾਬ ਮੁਹੰਮਦ ਬਹਾਵਲ ਖਾਨ ਸਾਲਿਸ (ਤੀਸਰੇ) ਦੇ ਸਮੇਂ ਛੋਜ ਵਿਚ ਸੂਬੇਦਾਰ ਰਹੇ। ਸੰਨ 1848 ਈ. ਵਿਚ ਮੁਲਤਾਨ ਦੀ ਜੰਗ ਵਿਚ ਉਹ ਵੀ ਕਪਤਾਨ ਖੁਸ਼ੀ ਰਾਮ ਅਤੇ ਕਪਤਾਨ ਜਾਵਾ ਰਾਮ ਦੀ ਕਮਾਨ ਵਿਚ ਸ਼ਾਮਲ ਸਨ। ਨਵਾਬ ਛਤਹਿ ਖਾਨ ਦੀ ਮੌਤ ਪਿਛੋਂ ਉਹ 1863 ਈ. ਵਿਚ ਮੁਲਤਾਨ ਆ ਗਏ ਅਤੇ ਪਿਛੋਂ ਭਾਈ ਮੇਘਰਾਜ ਦੇ ਨਾਲ ਕਸ਼ਮੀਰ ਦੀ ਯਾਤਰਾ ਉਪਰੰਤ ਆਪਣੇ ਅੰਤਮ ਦਿਨ ਰੱਬ ਦੀ ਯਾਦ ਵਿਚ ਬਿਤਾ ਕੇ ਮੁਲਤਾਨ ਵਿਚ ਹੀ ਸਵਰਗਵਾਸ ਹੋ ਗਏ। ਲਾਲਾ ਭੂਪਤ ਰਾਏ ਦੇ ਸਪੁੱਤਰ ਲਾਲਾ ਸ਼ਾਮਦਾਸ ਤਹਿਸੀਲਦਾਰੀ ਦੀ ਪਦਵੀ ਪੁਰ ਗੁਰਦਾਸਪੁਰ ਵਿਚ ਸਨ ਕਿ ਜਦ 1942 ਈ. ਵਿਚ ਆਪਣੀ ਭਤੀਜੀ ਦੇ ਵਿਆਹ ਵਿਚ ਆਏ ਐਨ ਸ਼ਾਦੀ ਵਾਲੇ ਦਿਨ ਕੋਲੁੰਜ ਦੀ ਬੀਮਾਰੀ ਕਾਰਣ ਕਾਲਵੱਸ ਹੋ ਗਏ।

ਲਾਲਾ ਸ਼ਾਮਦਾਸ ਦੇ ਦੂਜੇ ਭਰਾ ਲਾਲਾ ਭਗਵਾਨ ਦਾਸ ਦਾ ਜਨਮ 1874 ਈ. ਵਿਚ ਹੋਇਆ। ਉਹ ਵਿੱਦਿਆ ਪ੍ਰਾਪਤੀ ਪਿਛੋਂ ਮੁਲਤਾਨ ਦੇ ਜ਼ਿਲ੍ਹਾ ਦਫ਼ਤਰ ਵਿਚ ਪਹਿਲਾਂ ਰੀਡਰ ਅਤੇ ਫੇਰ ਕਾਰਜਕਾਰੀ ਜ਼ਿਲ੍ਹਾ ਸੁਪਰਿੰਟੈਂਡੇਟ ਦੇ ਪਦ ਤੇ ਨਿਯੁਕਤ ਰਹੇ ਅਤੇ 1920 ਈ. ਵਿਚ ਇਕ ਮਹੀਨਾ ਬੀਮਾਰ ਰਹਿ ਕੇ ਸੁਰਗਵਾਸ ਹੋ ਗਏ। ਆਪ ਦੇ ਦੋ ਪੁੱਤਰ ਸਨ, ਵਾਸਦੇਵ ਸਿੰਘ ਅਤੇ ਇੰਦ੍ਰਜੀਤ ਸਿੰਘ ਜਿਨ੍ਹਾਂ ਦੀ ਜ਼ਮੀਨ ਮੁਲਤਾਨ ਅਤੇ ਮੁਜ਼ਫ਼ਰਗੜ੍ਹ ਦੇ ਜ਼ਿਲ੍ਹੇ ਵਿਚ ਸੀ ਅਤੇ ਮੁਲਤਾਨ ਅਤੇ ਲਾਇਲਪੁਰ ਵਿਚ ਰਿਹਾਇਸ਼ੀ ਜਾਇਦਾਦ ਦੀ ਕਾਫ਼ੀ ਆਮਦਨ ਸੀ।

ਲਾਲਾ ਭੂਪਤ ਰਾਏ ਦੇ ਤੰਜੇ ਪੁੱਤਰ ਅਤੇ ਲਾਲਾ ਸ਼ਾਮਦਾਸ ਅਤੇ ਭਗਵਾਨ ਦਾਸ ਦੇ ਭਰਾ ਲਾਲਾ ਮੁਰਲੀ ਧਰ ਵਿਉਪਾਰੀ ਸਨ। ਆਪ ਦਾ ਵੱਡਾ ਲੜਕਾ ਗੁਰਦਿਆਲ ਛੋਟੀ ਉਮਰੇ ਹੀ ਗੁਜਰ ਗਿਆ ਅਤੇ ਦੂਜਾ ਲੜਕਾ ਬ੍ਰਾਹਮਦਾਸ ਆਪ ਦੇ ਨਾਲ ਵਿਉਪਾਰ ਵਿਚ ਸ਼ਾਮਲ ਰਿਹਾ।

ਭਾਈ ਪਰਮ ਦਾਸ ਅਤੇ ਦੂਜੇ ਪੁੱਤਰ ਸਰਦਾਰ ਚੇਲਾ ਸਿੰਘ ਬਹਾਵਲਪੁਰ ਦੀ ਛੋਜ ਵਿਚ

ਸੂਬੇਦਾਰ ਸਨ। ਅੰਤ ਇਕ ਵਾਰੀ ਨਵਾਬ ਮੁਹੰਮਦ ਬਹਾਵਲ ਖਾਨ ਤੀਸਰੇ ਦੇ ਨਾਲ ਕਿਸੇ ਸਫਰ ਵਿਚ ਗਏ ਤਾਂ ਰਾਹ ਭੁੱਲ ਜਾਣ ਕਾਰਣ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ। ਭਾਈ ਪਰਸ ਰਾਮ ਦੇ ਤੀਜੇ ਪੁੱਤਰ ਕਪਤਾਨ ਕਰਮ ਚੰਦ ਨੇ ਬਹਾਵਲਪੁਰ ਦਰਬਾਰ ਵਿਚ ਖਾਸਾ ਮਾਣ ਪ੍ਰਾਪਤ ਕੀਤਾ। ਆਪ ਦਾ ਜਨਮ 1816 ਈ. ਵਿਚ ਹੋਇਆ। ਆਪ ਅਰਬੀ, ਫਾਰਸੀ ਸੰਸਕ੍ਰਿਤ ਦੇ ਉੱਘੇ ਵਿਦਵਾਨ ਸਨ। ਬਹਾਵਲਪੁਰੀ ਛੋਜਾਂ ਦੇ ਮੁਖੀ ਕੁਮੇਦਾਨ ਕਪਤਾਨ ਪ੍ਰੇਮ ਰਾਮ 1832 ਈ. ਵਿਚ ਉਨ੍ਹਾਂ ਨੂੰ ਨਵਾਬ ਬਹਾਵਲ ਖਾਨ ਤੀਸਰੇ ਦੇ ਰਾਜ ਸਮੇਂ ਬਹਾਵਲਪੁਰ ਲੈ ਗਏ ਜਿਥੇ ਪਹਿਲਾਂ ਆਪ ਖਾਨਵਾਹ ਦੇ ਕਾਰਦਾਰ ਨਿਯੁਕਤ ਹੋਏ ਅਤ ਫੇਰ ਛੋਜ ਵਿਚ ਸੂਬੇਦਾਰ ਬਣ ਗਏ। 1846 ਈ. ਵਿਚ ਆਪ ਨੂੰ ਲੰਮੇ ਦੇਸ (ਲਹਿੰਦੇ ਇਲਾਕੇ) ਦਾ ਕਾਰਦਾਰ, ਗਵਰਨਰ, ਬਣਾ ਦਿੱਤਾ ਗਿਆ। ਉਨ੍ਹਾਂ ਦਿਨਾਂ ਵਿਚ ਕਾਰਦਾਰ ਦੀ ਪਦਵੀ ਬੜੀ ਉੱਚੀ ਸਮਝੀ ਜਾਂਦੀ ਸੀ। ਉਸ ਦੀ ਕਮਾਨ ਹੇਠ ਪੈਦਲ ਅਤੇ ਘੋੜਸਵਾਰਾਂ ਦੀ ਕਾਫੀ ਛੋਜ ਹੁੰਦੀ ਸੀ ਅਤੇ ਹਰ ਵਿਭਾਗ ਵਿਚ ਉਸ ਦੇ ਪੂਰਨ ਅਧਿਕਾਰ ਹੁੰਦੇ ਸਨ। 1848 ਈ. ਵਿਚ ਆਪ ਕਪਤਾਨ ਖੁਸ਼ੀ ਰਾਮ ਅਤੇ ਕਪਤਾਨ ਜਾਵਾ ਰਾਮ ਦੇ ਨਾਲ ਨਵਾਬ ਬਹਾਵਲਪੁਰ ਵੱਲੋਂ ਮੁਲਤਾਨ ਦੀ ਜੰਗ ਵਿਚ ਦੀਵਾਨ ਮੂਲ ਰਾਜ ਦੇ ਵਿਰੁੱਧ ਸ਼ਾਮਲ ਹੋਏ ਅਤੇ ਦਸੰਬਰ 1849 ਈ. ਵਿਚ ਜਦ ਨਵਾਬ ਸਾਹਿਬ ਹਿੰਦੁਸਤਾਨ ਦੇ ਗਵਰਨਰ-ਜਨਰਲ ਲਾਰਡ ਡਲਹੋਜ਼ੀ ਨੂੰ ਮਿਲਣ ਲਈ ਗਏ ਤਾਂ ਆਪ ਨਵਾਬ ਸਾਹਿਬ ਦੇ ਨਾਲ ਸਨ। 1852 ਈ. ਵਿਚ ਨਵਾਬ ਮੁਹੰਮਦ ਖਾਨ ਤੀਸਰੇ ਦੀ ਮੌਤ ਪਿਛੋਂ 9 ਅਕਤੂਬਰ 1852 ਈ. ਨੂੰ ਸਾਅਦਤ ਯਾਰ ਖਾਨ ਗੱਦੀ ਤੇ ਬੈਠੇ, ਤਾਂ ਕਰਮ ਚੰਦ ਉਸ ਵੇਲੇ ਸਾਹਿਬਜ਼ਾਦਾ ਛਤਹਿ ਖਾਨ ਦੇ ਹਮਾਇਤੀਆਂ ਵਿਚੋਂ ਸਨ, ਜਿਹੜਾ ਚਾਰ ਮਹੀਨੇ ਪਿਛੋਂ 22 ਫਰਵਰੀ 1853 ਨੂੰ ਗੱਦੀ ਤੇ ਬ੍ਰਾਜ਼ਮਾਨ ਹੋਇਆ। ਉਸ ਸਮੇਂ ਆਪ ਪੂਰਬੀ ਇਲਾਕੇ ਦੇ ਗਵਰਨਰ ਨਿਯੁਕਤ ਹੋਏ। 1857 ਈ. ਵਿਚ ਗਦਰ ਦੇ ਮੌਕੇ ਆਪ ਨੂੰ ਸਮੇਤ ਬਹਾਵਲਪੁਰ ਦੀ ਛੋਜ ਦੇ ਸਰਸੇ ਦੇ ਇਲਾਕੇ ਵਿਚ ਅਮਨ ਸ਼ਾਂਤੀ ਸਥਾਪਨ ਕਰਨ ਲਈ ਭੇਜਿਆ ਗਿਆ, ਜਿੱਥੋਂ ਦੀ ਤਸੱਲੀ ਭਰੀ ਸੇਵਾ ਬਦਲੇ ਆਪ ਨੂੰ ਸਿਰੋਪਾ ਬਖਸ਼ਿਆ ਗਿਆ। 13 ਅਕਤੂਬਰ, 1858 ਈ. ਨੂੰ ਨਵਾਬ ਛਤਹਿ ਖਾਨ ਦੀ ਮਿਤੂ ਪਿਛੋਂ ਚੋਥੇ ਨਵਾਬ ਬਹਾਵਲ ਖਾਨ ਦੇ ਰਾਜ ਸਮੇਂ ਜਦ ਉੱਥੇ ਬਦਾਮਨੀ ਫੈਲ ਗਈ ਤਾਂ ਆਪ ਮੁਲਤਾਨ ਆ ਗਏ ਅਤੇ ਪੀਰ ਮਹਿਮਾਦ, ਹਬੀਬੀਆ, ਸਿਆਲ ਅਤੇ ਬਾਕਰਾਬਾਦ ਪਿੰਡਾਂ ਵਿਚ ਜ਼ਮੀਨ ਮੁੱਲ ਲੈ ਕੇ ਜ਼ਿਮੀਦਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਚੋਥੇ ਨਵਾਬ ਬਹਾਵਲ ਖਾਨ ਦੀ ਮੌਤ ਪਿਛੋਂ 1866 ਈ. ਵਿਚ ਜਦ ਰਿਆਸਤ ਦੇ ਪ੍ਰਬੰਧ ਲਈ ਅੰਗਰੇਜ਼ਾਂ ਨੇ ਉੱਥੇ ਆਪਣੀ ਏਜ਼ੰਸੀ ਸਥਾਪਿਤ ਕਰ ਦਿੱਤੀ ਤਾਂ ਆਪ ਨੂੰ ਫੇਰ ਬਹਾਵਲਪੁਰ ਵਿਚ ਪਹਿਲਾਂ ਕਾਰਦਾਰ ਪੂਰਬੀ ਭਾਗ ਅਤੇ ਪਿਛੋਂ ਪ੍ਰਲਿਸ ਕਪਤਾਨੀ ਦੀ ਪਦਵੀ ਪੁਰ ਨਿਯੁਕਤ ਕਰ ਦਿੱਤਾ ਗਿਆ। ਕੁਝ ਚਿਰ ਪਿਛੋਂ ਆਪ ਰਿਆਸਤ ਬੀਕਾਨੇਰ ਵਿਚ ਬਹਾਵਲਪੁਰ ਰਾਜ ਵਲੋਂ ਵਕੀਲ ਸਥਾਪਤ ਕੀਤੇ ਗਏ। ਇੱਥੇ ਬੀਕਾਨੇਰ ਵਿਚ ਕਰਮ ਚੰਦ ਜੀ ਨੂੰ ਸੰਸਕ੍ਰਿਤ ਦੇ ਅਧਿਐਨ ਦਾ ਇਕ ਚੰਗਾ ਅਵਸਰ ਮਿਲ ਗਿਆ। ਨਵਾਬ ਸਾਹਿਬ ਮੁਹੰਮਦ ਖਾਨ ਚੋਥੇ ਦੇ ਰਾਜ ਤਿਲਕ ਤੋਂ ਇਕ ਸਾਲ ਪਹਿਲਾਂ 1878 ਈ. ਵਿਚ ਆਪ ਬੀਕਾਨੇਰ ਤੋਂ ਵਾਪਸ ਬਹਾਵਲਪੁਰ ਆ ਗਏ ਅਤੇ ਮੋਦੀਖਾਨੇ ਦੇ ਉੱਚ-ਅਧਿਕਾਰੀ ਨਿਯੁਕਤ ਕੀਤੇ ਗਏ। ਉਸ ਵੇਲੇ ਨਵਾਬ ਸਾਹਿਬ ਦੀ ਡਿਊਡੀ ਦੀ ਸਰਦਾਰੀ ਦਾ ਕੰਮ ਵੀ ਆਪ ਦੇ ਜ਼ਿੰਮੇ ਸੀ। 1884 ਈ. ਵਿਚ ਪੈਨਸ਼ਨ ਪ੍ਰਾਪਤ ਕਰਨ ਉਪਰੰਤ 1885 ਈ. ਵਿਚ ਆਪ ਸੁਰਗਵਾਸ ਹੋ ਗਏ। ਆਪ ਦੇ ਦੋ ਸਪੂਤਰ ਸਨ : ਲਾਲਾ ਲਾਲ ਚੰਦ ਅਤੇ ਲਾਲਾ ਮੋਹਨ ਲਾਲ।

ਲਾਲ ਚੰਦ ਦਾ ਜਨਮ 1846 ਈ. ਵਿਚ ਡੇਰਾ ਮੁਬਾਰਕ ਅਹਿਮਦ ਪੁਰ ਵਿਚ ਹੋਇਆ। ਉਨ੍ਹਾਂ

ਨੂੰ ਬਚਪਨ ਤੋਂ ਹੀ ਫੌਜੀ ਸਿੱਖਿਆ ਦਾ ਸੈਕ ਸੀ, ਇਸ ਲਈ ਉਹ ਚੋਦਾਂ ਸਾਲਾਂ ਦੀ ਅਵਸਥਾ ਵਿਚ ਹੀ ਨਵਾਬ ਬਹਾਵਲਪੁਰ ਦੀ ਨਜ਼ਰੀ ਚੜ੍ਹ ਗਏ ਅਤੇ ਸਵਾਰਾਂ ਵਿਚ ਜਮਾਂਦਾਰ ਨਿਯੁਕਤ ਕਰ ਦਿੱਤੇ ਗਏ। ਜਦੋਂ ਆਪ ਦੇ ਪਿਤਾ ਨੌਕਰੀ ਛੱਡ ਕੇ ਜ਼ਿਮੰਦਾਰੀ ਤੇ ਚਲੇ ਗਏ ਤਾਂ ਆਪ ਵੀ ਨਾਲ ਹੀ ਉੱਥੇ ਤੁਰ ਪਏ ਅਤੇ ਅੰਗਰੇਜ਼ੀ ਸਰਕਾਰ ਵੱਲੋਂ ਜਦ ਉੱਥੇ ਏਜੰਸੀ ਕਾਇਮ ਹੋਈ ਤਾਂ ਲਾਲਾ ਲਾਲ ਚੰਦ ਨੂੰ ਨਾਜ਼ਰ ਏਜੰਸੀ ਮੁਕੱਰਰ ਕੀਤਾ ਗਿਆ। ਪਿੱਛੋਂ ਆਪ ਏਜੰਸੀ ਦੇ ਸੁਪਰਿੰਟੈਂਡੈਂਟ ਅਤੇ ਸੁਪਰਿੰਟੈਂਡੈਂਟ ਤੇਸ਼ਾਖਾਨਾ ਵੀ ਰਹੇ ਅਤੇ ਫੇਰ ਮੀਰ ਮੁਨਸੀ ਸਰਕਾਰ ਅਤੇ ਨਵਾਬ ਸਾਹਿਬ ਦੇ ਖਾਸ ਖਰਚਾਂ ਦੇ ਮੁਹਤਮਿਮ ਬਣ ਗਏ। 1894 ਈ. ਵਿਚ ਆਪ ਵਾਈਸਰਾਈ ਹਿੰਦ ਦੀ ਮੁਲਾਕਾਤ ਲਈ ਕਲਕੱਤਾ ਗਏ ਤਾਂ ਬੀਮਾਰ ਹੋ ਗਏ ਅਤੇ ਫਰਵਰੀ 1894 ਈ. ਵਿਚ ਵਾਪਸ ਆ ਕੇ ਕਾਲਵੱਸ ਹੋ ਗਏ। ਆਪ ਦੇ ਦੋ ਪੁੱਤਰ ਸਨ, ਇਕ ਸੀ ਪ੍ਰਭਦਿਆਲ, ਜਿਹੜਾ ਅਠਾਰਾਂ ਸਾਲ ਦੀ ਆਯੂ ਵਿਚ ਹੀ ਰੱਬ ਨੂੰ ਪਿਆਰਾ ਹੋ ਗਿਆ ਅਤੇ ਦੂਜਾ ਸੀ ਲਾਲਾ ਵੀਰ ਭਾਨ।

ਲਾਲਾ ਮੋਹਨ ਲਾਲ ਦਾ ਜਨਮ 1864 ਈ. ਨੂੰ ਮੁਲਤਾਨ ਵਿਚ ਹੋਇਆ। ਕੁਝ ਚਿਰ ਮਿਸ਼ਨ ਸਕੂਲ ਬਹਾਵਲਪੁਰ ਵਿਚ ਵਿੱਦਿਆ ਪ੍ਰਾਪਤ ਕੀਤੀ ਅਤੇ ਮੁਨਸੀ-ਫਾਜ਼ਲ ਪਾਸ ਕਰਕੇ ਜਦ ਉਹ ਤਹਿਸੀਲਦਾਰੀ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ ਤਾਂ ਆਪਣੇ ਪਿਤਾ ਦੀ ਇੱਛਾ ਅਨੁਸਾਰ ਆਪ ਰਿਆਸਤ ਬਹਾਵਲਪੁਰ ਵਿਚ ਨੌਕਰ ਹੋ ਗਏ। ਮਾਰਚ, 1885 ਈ. ਵਿਚ ਇਨਚਾਰਜ ਨੂਰ-ਮਹਿਲ, ਜੂਨ 1890 ਈ. ਵਿਚ ਨਾਇਬ ਸੁਪਰਿੰਟੈਂਡੈਂਟ ਅਤੇ ਮਾਰਚ 1894 ਈ. ਵਿਚ ਸੁਪਰਿੰਟੈਂਡੈਂਟ ਤੇਸ਼ਾਖਾਨਾ ਨਿਯੁਕਤ ਹੋਏ। ਮਈ 1904 ਈ. ਵਿਚ ਨਾਇਬ ਮਸ਼ੀਰ ਤਫ਼ਰੀਅਤ, ਅਤੇ ਮਾਰਚ 1913 ਈ. ਵਿਚ ਘਰੋਗੀ ਵਜੀਰ ਥਾਪੇ ਗਏ। ਜੁਲਾਈ 1914 ਈ. ਵਿਚ ਆਪ ਫਾਲਜ ਨਾਲ ਬੀਮਾਰ ਹੋ ਗਏ ਅਤੇ ਛੇ ਮਹੀਨੇ ਦੀ ਛੁੱਟੀ ਪਿੱਛੋਂ ਜਨਵਰੀ 1915 ਈ. ਵਿਚ ਆਪ ਨੂੰ ਪਿਨਸ਼ਨ ਮਿਲ ਗਏ। ਅਤੇ ਉੱਚ ਸੇਵਾ ਬਦਲੇ ਛੇ ਸੌ ਰੁਪਏ ਨਕਦ ਅਤੇ ਪੰਜ ਸੌ ਬਿਲਾ ਜਮੀਨ ਇਨਾਮ ਵਜੋਂ ਦਿੱਤੇ ਗਏ। ਪਰ ਆਪ ਛੇਤੀ ਹੀ 21 ਅਪ੍ਰੈਲ 1915 ਨੂੰ ਕਾਲਵੱਸ ਹੋ ਗਏ। ਆਪ ਦਾ ਇਕ ਪੁੱਤਰ ਰਾਮ ਨਾਰਾਇਣ ਸੀ।

ਲਾਲਾ ਵੀਰ ਭਾਨ ਸਪੁੱਤਰ ਲਾਲਾ ਲਾਲ ਚੰਦ, ਦਾ ਜਨਮ 1873 ਈ. ਵਿਚ ਹੋਇਆ। ਆਪ ਵਿੱਦਿਆ ਪ੍ਰਾਪਤੀ ਪਿੱਛੋਂ ਦਰੋਗਾ ਜੇਲ੍ਹ ਨਿਯੁਕਤ ਕੀਤੇ ਗਏ ਅਤੇ ਆਪਣੇ ਤਾਇਆ ਲਾਲਾ ਮੋਹਨ ਲਾਲ ਦੇ ਪੈਰਾਂ ਪਿੱਛੇ ਚਲਦੇ ਹੋਏ ਤਰੱਕੀ ਕਰਦੇ ਗਏ ਅਤੇ ਜੂਨ 1890 ਈ. ਵਿਚ ਇੰਨਚਾਰਜ ਨੂਰ-ਮਹਿਲ, ਮਾਰਚ 1894 ਵਿਚ ਨਾਇਬ ਸੁਪਰਿੰਟੈਂਡੈਂਟ ਅਤੇ 1900 ਈ. ਵਿਚ ਸੁਪਰਿੰਟੈਂਡੈਂਟ ਤੇਸ਼ਾਖਾਨਾ ਮੁਕੱਰਰ ਹੋਏ। 1918 ਈ. ਵਿਚ ਪੈਨਸ਼ਨ ਪਾ ਗਏ। ਨਵਾਬ ਮੁਹੰਮਦ ਬਹਾਵਲ ਖਾਨ ਦੀ ਆਪ ਤੇ ਵੱਡੀ ਮਿਹਰ ਦਿਸ਼ਟੀ ਸੀ ਜਿਸ ਲਈ ਇਹ ਦੋਰੇ ਤੇ ਵੀ ਨਵਾਬ ਸਾਹਿਬ ਦੇ ਨਾਲ ਹੀ ਰਹਿੰਦੇ ਸਨ। ਹੱਜ ਤੇ ਜਾਣ ਲੱਗਿਆਂ ਵੀ ਨਵਾਬ ਸਾਹਿਬ ਉਨ੍ਹਾਂ ਨੂੰ ਆਪਣੇ ਨਾਲ ਲੈ ਜਾਣਾ ਚਾਹੁੰਦੇ ਸਨ, ਪਰ ਗਵਰਨਰ ਪੰਜਾਬ ਦੇ ਨਾਲ ਜਾਣੋਂ ਰੋਕ ਦਿੱਤਾ ਕਿ ਕਿਧਰੇ ਇਨ੍ਹਾਂ ਦੇ ਗੈਰ-ਮੁਸਲਮਾਨ ਹੋਣ ਕਰ ਕੇ ਮੱਕੇ ਵਿਚ ਇਨ੍ਹਾਂ ਦੀ ਜਾਨ ਖਤਰੇ ਵਿਚ ਨਾ ਪੈ ਜਾਵੇ। ਆਪ ਦੇ ਤਿੰਨ ਪੁੱਤਰ ਹੋਏ : ਸਰਦਾਰ ਅਮਰ ਸਿੰਘ (ਜਨਮ 1895 ਈ.), ਸਰਦਾਰ ਜਵਾਹਰ ਸਿੰਘ (ਜਨਮ 1901 ਈ.) ਅਤੇ ਸਰਦਾਰ ਰਤਨ ਸਿੰਘ (ਜਨਮ 1903 ਈ.)।

ਲੋਲਾ ਰਾਮ ਨਗਾਇਣ, ਸਪੁੱਤਰ ਲਾਲਾ ਮੋਹਨ ਲਾਲ, 1885 ਈ. ਵਿਚ ਜਨਮੇ। ਉਨ੍ਹਾਂ ਦੀ ਮਾਤਾ 12 ਦਿਨ ਪਿੱਛੋਂ ਹੀ ਕਾਲਵੱਸ ਹੋ ਗਈ, ਇਸ ਲਈ ਉਨ੍ਹਾਂ ਦੀ ਪਾਲਨਾ ਪੇਸ਼ਣਾ ਉਨ੍ਹਾਂ ਦੇ

ਚਾਚਾ ਲਾਲਾ ਲਾਲ ਚੰਦ ਨੇ ਕੀਤੀ। ਕੁਝ ਚਿਰ ਤਾਂ ਆਪ ਜ਼ਿਲ੍ਹਾ ਮੁਲਤਾਨ ਦੇ ਅੰਗਰੇਜ਼ੀ ਦਫ਼ਤਰ ਵਿਚ ਨੋਕਰ ਰਹੇ ਅਤੇ ਜ਼ਿਮੀਦਾਰੀ ਦਾ ਪ੍ਰਬੰਧ ਕਰਦੇ ਰਹੇ। 1911 ਈ. ਵਿਚ ਆਪ ਆਪਣੇ ਚੱਚੇਰੇ ਭਰਾ ਲਾਲਾ ਵੀਰ ਭਾਨ ਤੋਂ ਅੱਡ ਹੋ ਗਏ। ਇੱਧਰ ਉਨ੍ਹਾਂ ਦੇ ਪਿਤਾ ਲਾਲਾ ਮੋਹਨ ਲਾਲ ਨਾਇਬ ਮਸ਼ੀਰ ਤਫ਼ਰੀਆਤ, ਬਹਾਵਲਪੁਰ, ਦੀ ਬੀਮਾਰੀ ਲੰਮੀ ਪੈ ਗਈ, ਇਸ ਲਈ ਆਪ ਮੁਲਤਾਨ ਵਾਲੀ ਨੋਕਰੀ ਛੱਡ ਕੇ ਸਤੰਬਰ 1911 ਈ. ਵਿਚ ਬਹਾਵਲਪੁਰ ਵਿਚ ਨੂਰ-ਮਹਿਲ ਦੇ ਲਾਇਬ੍ਰੇਰੀਅਨ ਮੁਕੱਰਰ ਹੋ ਗਏ। 1917 ਈ. ਵਿਚ ਆਪ ਇੰਨਚਾਰਜ ਨੂਰ-ਮਹਿਲ ਹੋ ਗਏ ਅਤੇ 1919 ਈ. ਵਿਚ ਰਿਆਸਤ ਵੱਲੋਂ ਫੀਰੋਜ਼ਪੁਰ ਵਿਚ ਵਕੀਲ ਨੀਯਤ ਹੋਏ। ਪਿਛੋਂ ਆਪ ਮੁਲਤਾਨ ਤਬਦੀਲ ਹੋ ਗਏ, ਜਿਥੋਂ ਫੇਰ ਫੀਰੋਜ਼ਪੁਰ ਪਰਤ ਆਏ। ਆਪ ਦਾ ਪਹਿਲਾ ਪੁੱਤਰ ਮਦਨ-ਮੋਹਨ ਸਿੰਘ 1916 ਈ. ਵਿਚ ਮੁਲਤਾਨ ਅਤੇ ਦੂਜਾ ਜਗਤ-ਮੋਹਨ ਸਿੰਘ ਦਸੰਬਰ 1921 ਈ. ਵਿਚ ਬਹਾਵਲਪੁਰ ਪੈਦਾ ਹੋਇਆ। ਪਿਛੋਂ ਦੋ ਲੜਕੇ ਨੋ-ਨਿਹਾਲ ਸਿੰਘ (1926 ਈ.) ਅਤੇ ਹਰੀ-ਕ੍ਰਿਪਾਲ ਸਿੰਘ (1927 ਈ.) ਵਿਚ ਹੋਰ ਹੋਏ। ਸਰਦਾਰ ਮਦਨ-ਮੋਹਨ ਸਿੰਘ ਦੇ ਘਰ ਇਕ ਲੜਕਾ 1940 ਈ. ਵਿਚ ਪ੍ਰੀਤਪਾਲ ਸਿੰਘ ਪੈਦਾ ਹੋਇਆ।

ਸਰਦਾਰ ਅਮਰ ਸਿੰਘ ਸਪੁੱਤਰ ਲਾਲਾ ਵੀਰ ਭਾਨ 1895 ਈ. ਵਿਚ ਮੁਲਤਾਨ ਵਿਚ ਜਨਮੇ। ਇੰਪੀਰੀਅਲ ਸਰਵਿਸ ਕੈਮਲ ਕੌਰ ਅਤੇ ਦੂਜੀ ਛੋਜੀ ਸਿੱਖਿਆ ਉਪਰੰਤ ਆਪ ਨੇ ਪੁਲਿਸ ਸਕੂਲ ਫਿਲੋਰ ਵਿਚ ਸਿੱਖਿਆ ਲਈ ਅਤੇ ਰਿਆਸਤ ਬਹਾਵਲਪੁਰ ਵਿਚ ਸਾਰਜੈਟ ਪੁਲਿਸ (ਵਰਗ ਪਹਿਲਾ) ਦੇ ਪਦ ਤੇ ਨੋਕਰੀ ਸ਼ੁਰੂ ਕੀਤੀ। ਹੋਲੀ ਹੋਲੀ ਆਪ ਤਰੱਕੀ ਕਰਦੇ ਗਏ। ਉਨ੍ਹਾਂ ਦਾ ਇਕ ਪੁੱਤਰ ਹਰੀ ਸਿੰਘ 1912 ਵਿਚ ਮੁਲਤਾਨ ਵਿਚ ਜਨਮਿਆ ਜੋ ਅੱਜ ਕਲ ਇੰਨਸਪੈਕਟਰ ਪੁਲਿਸ ਹੈ। ਇਸ ਦੇ ਘਰ ਇਕ ਲੜਕੀ ਅਤੇ ਪੰਜ ਲੜਕੇ ਹਨ।

ਸਰਦਾਰ ਅਮਰ ਸਿੰਘ ਦਾ ਛੋਟਾ ਭਰਾ ਜਵਾਹਰ ਸਿੰਘ 1901 ਈ. ਵਿਚ ਮੁਲਤਾਨ ਵਿਚ ਪੈਦਾ ਹੋਇਆ। ਬਹਾਵਲਪੁਰ ਵਿੱਦਿਆ ਖਤਮ ਕਰਨ ਪਿਛੋਂ ਉਹ ਲਾਹੌਰ ਪੜ੍ਹਿਆ ਅਤੇ ਫੇਰ ਛੋਜੀ ਸਿੱਖਿਆ ਪ੍ਰਾਪਤ ਕੀਤੀ। ਪਹਿਲੀ ਵੱਡੀ ਜੰਗ ਵਿਚ ਕੈਮਲ ਕੌਰ ਦੀ ਡਬਲ ਕੰਪਨੀ ਵਿਚ ਕੋਤ-ਦਫ਼ੇਦਾਰ ਹੋਇਆ ਅਤੇ ਜਦੋਂ ਇਹ ਕੰਪਨੀ ਟੁੱਟ ਗਈ ਤਾਂ ਰਿਆਸਤ ਬਹਾਵਲਪੁਰ ਦੇ ਮਹਿਕਮਾ ਚੀਡ ਕੋਰਟ ਵਿਚ ਨੋਕਰ ਹੋ ਗਿਆ।

1947 ਵਿਚ ਪਾਕਿਸਤਾਨ ਬਣਨ ਸਮੇਂ ਇਸ ਖਾਨਦਾਨ ਦੇ ਲੋਕ ਛਸਾਦਾਂ ਅਤੇ ਆਬਾਦੀ ਦੇ ਤਬਾਦਲੇ ਕਾਰਣ ਭਾਰਤ ਵਿਚ ਆ ਕੇ ਇੱਧਰ ਉੱਧਰ ਖਿੰਡ ਪੁੰਡ ਗਏ। ਇਸ ਲਈ ਜੋ ਕੁਝ ਮਸਾਲਾ ਮਿਲ ਸਕਿਆ ਹੈ, ਉਸੇ ਨਾਲ ਹੀ ਸੰਤੋਖ ਕਰਨਾ ਪਿਆ ਹੈ।

ਭਾਈ ਨੰਦ ਲਾਲ ਦੀ ਬੰਸਾਵਲੀ

ਦੀਵਾਨ ਛੱਜੂ ਮੱਲ (ਛੱਜੂ ਰਾਮ)



ਭਾਈ ਨੰਦ ਲਾਲ



ਲਖਪਤ ਰਾਇ (ਲਾਵਲਦ)

ਲੀਲਾ ਰਾਮ

ਨੋਨਿਧ ਸਿੰਘ

ਪਰਸ ਰਾਮ

ਨੇਭਰਾਜ

ਚੇਲਾ ਸਿੰਘ (ਲਾਵਲਦ)

ਕਰਮ ਚੰਦ (ਏਥੇ ਅਗਲਾ ਪੰਨਾ)

ਭੂਪਤ ਰਾਇ

ਸ਼ਾਮਦਾਸ
1865-1911

ਲੜਕੀ ਪਹਿਲੀ
(ਗੰਗਾ ਰਾਮ
ਦੇ ਘਰੋਂ)

ਲੜਕੀ ਦੂਜੀ
(ਨੁਤਨ ਦਾਸ
ਦੇ ਘਰੋਂ)

ਭਗਵਾਨ ਦਾਸ
1874-1920

ਮੁਰਲੀਪਰ

ਲੜਕੀ ਪਹਿਲੀ
(ਰਾਮ ਸਿੰਘ
ਦੇ ਘਰੋਂ)

ਲੜਕੀ ਦੂਜੀ
(ਚਤੁਰ ਸਿੰਘ
ਦੇ ਘਰੋਂ)

ਵਾਸਦੇਵ ਸਿੰਘ
ਪ੍ਰੀਤਮੇਹਨ ਸਿੰਘ

ਇੰਦਰਜੀਤ ਸਿੰਘ

ਤਰਲੋਚਨ ਸਿੰਘ

ਮਨਮੇਹਨ ਸਿੰਘ

ਜਗਮੇਹਨ ਸਿੰਘ

ਜਗਜੀਤ ਸਿੰਘ

ਗੁਰਦਿਆਲ


ਬ੍ਰਹਮਦਾਸ

ਬਖਸ਼ੀਸ਼ ਸਿੰਘ

ਮਨਮੇਹਨ ਸਿੰਘ

ਹਰਿੰਦਰ ਸਿੰਘ

ਬਲਵਿੰਦਰ ਸਿੰਘ



ਭਾਈ ਨੰਦ ਲਾਲ ਦੀਆਂ ਡਪੀਆਂ ਅਤੇ ਲਿਖਤੀ ਪੁਸਤਕਾਂ ਦਾ ਵੇਰਵਾ

1. ਗਜ਼ਲੀਆਤ (ਦੀਵਾਨਿ-ਗੋਯਾ)

- (ਉ) ਦੀਵਾਨਿ-ਗੋਯਾ, ਲਿਖਤੀ, ਲਿਖਾਰੀ ਧਰਮ ਦਾਸ, ਅੰਤ..... ਖਮਾਨੋ ਸਿੰਘਾ, ਮਿਤੀ
ਜੇਠ ਸੁਦੀ ਦੂਜ ਸੰਮਤ 1906। [ਗੰਡਾ ਸਿੰਘ]
- (ਅ) ਦੀਵਾਨਿ-ਗੋਯਾ, ਲਿਖਤੀ, ਅਪੂਰਨ, ਖਾਲਸਾ ਕਾਲਜ, ਅੰਮ੍ਰਿਤਸਰ ਨੰ. ਪੰ. 580।
- (ਇ) ਦੀਵਾਨਿ-ਗੋਯਾ (ਫਾਰਸੀ), ਭਾਈ ਗੁਰਦਿਆਲ ਸਿੰਘ, ਪੁਸਤਕਾਂ ਵਾਲੇ, ਲਾਹੌਰ
1912 ਈ। ਭੁਲੇਖੇ ਨਾਲ ਇਸ ਉਪਰ ਦੀਵਾਨਿ-ਗੋਯਾ 'ਅਰਥਾਤ ਜਿੰਦਗੀ ਨਾਮਾ'
ਭਾਈ ਨੰਦ ਲਾਲ ਲਿਖਿਆ ਹੋਇਆ ਹੈ, ਕੇਵਲ ਦੀਵਾਨਿ-ਗੋਯਾ ਹੀ ਚਾਹੀਦਾ ਹੈ।
- (ਸ) ਪ੍ਰੇਮ ਛਲਵਾੜੀ, ਪੰਜਾਬੀ ਅਨੁਵਾਦ 'ਦੀਵਾਨਿ-ਗੋਯਾ' ਸਮੇਤ ਜੀਵਨੀ ਭਾਈ ਨੰਦ
ਲਾਲ, ਭਾਈ ਮੇਘ ਰਾਜ ਗਾਰੀਬ (ਗੁਰਮੁਖੀ), ਵਜੀਰ ਹਿੰਦ ਪ੍ਰੈਸ, ਅੰਮ੍ਰਿਤਸਰ, 1912;
ਪਰਤਾਪ ਸਿੰਘ ਸੁੰਦਰ ਸਿੰਘ, ਅੰਮ੍ਰਿਤਸਰ।
- (ਹ) ਪ੍ਰੇਮ ਪਟਾਰੀ, ਪੰਜਾਬੀ ਅਨੁਵਾਦ ਕਵਿਤਾ ਵਿਚ, ਬਾਬਾ ਬਿਜ-ਬੱਲਭ ਸਿੰਘ ਬੇਦੀ,
ਊਨਾ, ਗੁਰਮੁਖੀ ਅੱਖਰਾਂ ਵਿਚ, ਗੁਰਦਿਆਲ ਸਿੰਘ ਐਂਡ ਸਨੌਰ ਲਾਹੌਰ, 1946 ਈ।
- (ਕ) ਪੇਖੀ ਗਜ਼ਲਾਂ ਤੇ ਰੁਬਾਈਆਂ ਭਾਈ ਨੰਦ ਲਾਲ, ਪੰਜਾਬੀ ਅਨੁਵਾਦ, ਭਾਈ ਨਰਾਇਣ
ਸਿੰਘ, ਗੁਰਮੁਖੀ ਅੱਖਰਾਂ ਵਿਚ, ਸੰਤ ਸਿੰਘ ਪੁਸਤਕਾਂ ਵਾਲੇ, ਬਜ਼ਾਰ ਮਾਈ ਸੇਵਾਂ,
ਅੰਮ੍ਰਿਤਸਰ ਅਤੇ ਭਾਈ ਚਤਰ ਸਿੰਘ ਜੀਵਨ ਸਿੰਘ, ਬਾਜ਼ਾਰੀ ਮਾਈ ਸੇਵਾਂ, ਅੰਮ੍ਰਿਤਸਰ,
1946 ਈ।
- (ਖ) ਪ੍ਰੀਤ ਹੁਲਾਰੇ, ਗਜ਼ਲਾਂ ਭਾਈ ਨੰਦ ਲਾਲ, ਮਹਿੰਦਰ ਸਿੰਘ, ਐਡੀਟਰ, ਰਸਾਲਾ
ਅੰਮ੍ਰਿਤ, ਅੰਮ੍ਰਿਤਸਰ (ਗੁਰਮੁਖੀ ਅੱਖਰਾਂ ਵਿਚ), ਜੁਲਾਈ, 1946 ਈ।

2. ਜਿੰਦਗੀ ਨਾਮਾ

- (ਉ) ਮਸਨਵੀ ਬੰਦਰੀ ਨਾਮਾ, ਲਿਖਤੀ ਲਿਖਾਰੀ ਧਰਮ ਦਾਸ, ਵਸਨੀਕ ਪਿੰਡ ਨੌਲੜੀ,
ਸਮਾਪਤ ਖਮਾਨੋ ਸਿੰਘਾਂ ਵਿਚ, ਸੰਮਤ 1906 ਬਿ., ਮੁਤਾਬਕ 1849 ਈ.
[ਗੰਡਾ ਸਿੰਘ]
- (ਅ) ਮੁਨਜ਼ਾਤਿ ਭਾਈ ਨੰਦ ਲਾਲ ਉਰਫ਼ 'ਗੋਯਾ' ਲਿਖਤੀ, ਫਾਰਸੀ, ਅਪੂਰਨ
[ਗੰਡਾ ਸਿੰਘ]
- (ਇ) ਮਸਨਵੀ ਭਾਈ ਨੰਦ ਲਾਲ, ਲਿਖਤੀ, ਫਾਰਸੀ, ਅਪੂਰਨ [ਖਾਲਸਾ ਕਾਲਜ, ਅੰਮ੍ਰਿਤਸਰ
ਅਤੇ ਡਾਕਟਰ ਗੰਡਾ ਸਿੰਘ]

- (ਸ) ਜਿੰਦਗੀ ਨਾਮਾ, ਪੰਜਾਬੀ ਅਨੁਵਾਦ, ਭਾਈ ਸ਼ਾਮ ਦਾਸ (ਵੇਖੋ 'ਪ੍ਰੇਮ ਫੁਲਵਾੜੀ', ਭਾਈ ਮੇਘ ਰਾਜ)।
- (ਹ) ਪ੍ਰੇਮ ਸਰੋਵਰ, ਪੰਜਾਬੀ ਅਨੁਵਾਦ, ਕਵਿਤਾ ਵਿਚ, ਭਾਈ ਮੇਘ ਰਾਜ, ਵਜੀਰ ਹਿੰਦ ਪ੍ਰੈਸ, ਅੰਮ੍ਰਿਤਸਰ 1916 ਈ।
- (ਕ) ਜਿੰਦਗੀ ਨਾਮਾ, ਪੰਜਾਬੀ ਅਨੁਵਾਦ, ਭਾਈ ਨਰਾਇਣ ਸਿੰਘ, ਅਧਿਆਪਕ ਮਿਉਨਿਸਪਲ ਬੋਰਡ ਕਾਲਜ, ਅੰਮ੍ਰਿਤਸਰ, 1886 ਈ।
- (ਖ) ਜਿੰਦਗੀ ਨਾਮਾ, ਪੰਜਾਬੀ ਅਨੁਵਾਦ, ਸੰਤ ਸਰੂਪ ਸਿੰਘ, ਪ੍ਰਕਾਸ਼ਕ ਉਤਮ ਸਿੰਘ ਗੁਰਬਚਨ ਸਿੰਘ ਪੁਸਤਕਾਂ ਵਾਲੇ, ਅੰਮ੍ਰਿਤਸਰ।
- (ਗ) ਜਿੰਦਗੀ ਨਾਮਾ, ਛਾਰਸੀ, ਸੰਤ ਮਖਨ ਸਿੰਘ, ਬਾਬੂ ਨਿਰਕਾਰ ਪ੍ਰਸ਼ਾਦ, ਓਰੀਐਟਲ ਪ੍ਰੈਸ, ਫੈਜ਼ਾਬਾਦ, 1932 ਈ. (ਛਾਰਸੀ ਅੱਖਰਾਂ ਵਿਚ)।
- (ਘ) ਜਿੰਦਗੀ ਨਾਮਾ, ਸਹ ਅਨੁਵਾਦ, ਗਿਆਨੀ ਮਹਾਂ ਸਿੰਘ, ਖਾਲਸਾ ਸਮਾਚਾਰ, ਅੰਮ੍ਰਿਤਸਰ, 1964 ਈ।
3. ਤੋਸੀਫੇ-ਸਨਾ, ਛਾਰਸੀ, ਲਿਖਤੀ। 'ਖਾਤਿਮਾ' ਇਸ ਦੇ ਅੰਤ ਵਿਚ ਦੇ ਕਵਿਤਾ ਦੇ ਹਿੱਸੇ ਦਾ ਨਾਉਂ ਹੈ। ਭਾਈ ਭਗਵੰਤ ਸਿੰਘ ਹਰੀ ਜੀ, ਨਾਭਾ। [ਗੰਡਾ ਸਿੰਘ]
4. ਗੰਜ ਨਾਮਾ
- (ਉ) ਗੰਜ ਨਾਮਾ, ਲਿਖਤੀ, ਛਾਰਸੀ, ਭਾਈ ਭਗਵੰਤ ਸਿੰਘ ਹਰੀ ਜੀ, ਨਾਭਾ।
- (ਅ) ਸਮੇਤ ਤਰਜਮਾ ਪੰਜਾਬੀ, ਖਾਲਸਾ ਟ੍ਰੈਕਟ ਸੋਸਾਇਟੀ, ਅੰਮ੍ਰਿਤਸਰ, (ਟ੍ਰੈਕਟ 476), ਗੁਰਮੁਖੀ ਅੱਖਰਾਂ ਵਿਚ (ਪਹਿਲਾਂ ਗਲਤੀ ਨਾਲ ਇਸ ਦਾ ਨਾਮ 'ਤੋਸੀਫੇ-ਸਨਾ' ਛਪ ਗਿਆ ਸੀ, ਜਿਹੜਾ ਪਿਛੋਂ 'ਗੰਜ ਨਾਮਾ' ਕਰ ਦਿੱਤਾ ਗਿਆ)।
- (ਇ) ਗੰਜ ਨਾਮਾ, ਸਹਿਤ ਅਨੁਵਾਦ, ਭਾਈ ਵੀਰ ਸਿੰਘ, ਖਾਲਸਾ ਸਮਾਚਾਰ, ਅੰਮ੍ਰਿਤਸਰ, 1966 ਈ।
5. ਜੋਤ ਬਿਗਾਸ (ਛਾਰਸੀ)
- (ਉ) ਲਿਖਤੀ, ਛਾਰਸੀ, ਭਾਈ ਭਗਵੰਤ ਸਿੰਘ ਹਰੀ ਜੀ, ਨਾਭਾ। [ਗੰਡਾ ਸਿੰਘ]
- (ਅ) ਜੋਤ ਬਿਗਾਸ (ਛਾਰਸੀ, ਗੁਰਮੁਖੀ ਅੱਖਰਾਂ ਵਿਚ), ਸਮੇਤ ਪੰਜਾਬੀ ਅਨੁਵਾਦ, ਭਾਈ ਮੇਘ ਰਾਜ ਗਰੀਬ, ਪ੍ਰਕਾਸ਼ਕ ਗੁਰਦਿਆਲ ਸਿੰਘ ਐਂਡ ਸਨਜ਼, ਲਾਹੌਰ।
- (ਇ) ਜੋਤ ਬਿਗਾਸ (ਛਾਰਸੀ ਅਤੇ ਪੰਜਾਬੀ), ਅਨੁਵਾਦ, ਮਹਾਂ ਸਿੰਘ ਗਿਆਨੀ, ਖਾਲਸਾ ਸਮਾਚਾਰ, ਅੰਮ੍ਰਿਤਸਰ, 1966 ਈ।
6. ਜੋਤ ਬਿਗਾਸ (ਪੰਜਾਬੀ), ਖਾਲਸਾ ਟ੍ਰੈਕਟ ਸੋਸਾਇਟੀ ਅੰਮ੍ਰਿਤਸਰ, ਟ੍ਰੈਕਟ 497।
7. ਰਹਿਤ ਨਾਮਾ ਭਾਈ ਨੰਦ ਲਾਲ
- (ਉ) ਅੰਗਰੇਜ਼ੀ ਅਨੁਵਾਦ, ਸਰ ਸਰਦਾਰ ਅਤਰ ਸਿੰਘ, ਰਈਸ ਭਦੋੜ, ਐਲਬਰਟ ਪ੍ਰੈਸ, ਲਾਹੌਰ, 1976 ਈ. (ਸਮੇਤ ਤਨਖਾਹ ਨਾਮਾਦੇ)।
- (ਅ) ਰਹਿਤ ਨਾਮਾ (ਪੰਜਾਬੀ), ਪ੍ਰਕਾਸ਼ਤ, ਸਮੇਤ ਦੂਜੇ ਰਹਿਤਨਾਮਿਆਂ ਦੇ ਹੋਰ ਅਖਬਾਰ ਖਾਲਸਾ ਐਡਵੋਕੇਟ, ਅੰਮ੍ਰਿਤਸਰ; 26 ਜੂਨ 1961 ਈ।

8. ਤਨਖਾਹ ਨਾਮਾ

- (ਉ) ਅੰਗਰੇਜ਼ੀ, ਅਨੁਵਾਦ, ਸਰ ਸਰਦਾਰ ਅਤਰ ਸਿੰਘ, ਰਈਸ ਭਦੋੜ, ਐਲਬਰਟ ਪ੍ਰੈਸ,
ਲਾਹੌਰ, 1876 (ਸਮੇਤ ਰਹਿਤ ਨਾਮਾ ਦੇ)।
- (ਅ) ਲਿਖਤੀ, ਉਤਾਰਾ ਕਾਗਜ਼ਾਤ ਖਾਨਦਾਨ ਭਾਈ ਨੰਦ ਲਾਲ, ਰਾਹੀਂ ਸਰਦਾਰ
ਦੀਨ-ਦਿਆਲ ਸਿੰਘ, ਅੰਮ੍ਰਿਤਸਰ। [ਗੰਡਾ ਸਿੰਘ]
- (ਇ) ਪੰਜਾਬੀ, ਖਾਲਸਾ ਐਡਵੋਕੇਟ, ਅੰਮ੍ਰਿਤਸਰ 3 ਜੁਲਾਈ, 1961 ਈ।

9. ਦਸਤੂਰਲ-ਇਨਸਾ

ਲਿਖਤੀ, ਅਪੂਰਣ, ਫਾਰਸੀ, ਭਾਈ ਭਗਵੰਤ ਸਿੰਘ ਹਰੀ ਜੀ, ਨਾਭਾ। [ਗੰਡਾ ਸਿੰਘ]

10. ਅਰਜੂਲ-ਅਲਫਾਜ਼

ਲਿਖਤੀ, ਫਾਰਸੀ, ਭਾਈ ਭਗਵੰਤ ਸਿੰਘ ਹਰੀ ਜੀ, ਨਾਭਾ। [ਗੰਡਾ ਸਿੰਘ]
ਇਨ੍ਹਾਂ ਤੋਂ ਛੁੱਟ ਅਪ੍ਰੈਲ 1963 ਈ. ਵਿਚ ਇਕ ਸੰਗ੍ਰਹਿ 'ਤਸਨੀਫਾਤਿ ਭਾਈ ਨੰਦ ਲਾਲ
ਗੋਯਾ' ਖਾਲਸਾ ਟ੍ਰੈਕਟ ਸੋਸਾਇਟੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਤ ਹੋਇਆ ਹੈ ਜਿਸ 'ਤੇ ਆਰੰਭ
ਵਿਚ ਗਿਆਨੀ ਮਹਾਂ ਸਿੰਘ ਦੀ ਭੂਮਿਕਾ ਤੋਂ ਬਿਨਾਂ ਸ਼੍ਰੀ ਲਕਸ਼ਵੀਰ ਸਿੰਘ 'ਮੁਜ਼ਤਿਰ' ਵਲੋਂ
ਇਕ ਉੱਚੇ ਪਾਏ ਦਾ ਸਾਹਿਤਕ ਪਰਿਚੈ ਵੀ ਸ਼ਾਮਲ ਹੈ। ਇਸ ਸੰਗ੍ਰਹਿ ਵਿਚ ਭਾਈ ਨੰਦ ਲਾਲ
ਜੀ ਦੀਆਂ ਗਜ਼ਲੀਆਤ ਦੀਵਾਨਿ-ਗੋਯਾ, ਜਿੰਦਗੀ ਨਾਮਾ, ਜੋਤ ਬਿਗਾਸ (ਫਾਰਸੀ ਅਤੇ
ਪੰਜਾਬੀ), ਗੰਜ ਨਾਮਾ ਅਤੇ ਤੋਸੀਫੇ-ਸਨਾ ਸ਼ਾਮਿਲ ਹਨ।

ਇਸ ਸੂਚੀ ਨੂੰ ਸੰਪੂਰਨ ਨਹੀਂ ਕਿਹਾ ਜਾ ਸਕਦਾ। ਹੋ ਸਕਦਾ ਹੈ ਕਿ ਕੁਝ ਕੁ ਛਪੀਆਂ ਪੁਸਤਕਾਂ
ਦਾ ਪਤਾ ਨਾ ਲੱਗਾ ਹੋਵੇ। ਸਾਰੀਆਂ ਹੱਥ-ਲਿਖਤਾਂ ਦਾ ਪੂਰਾ ਪਤਾ ਲੱਗ ਸਕਣਾ ਤਾਂ ਸੰਭਵ ਵੀ ਨਹੀਂ
ਹੁੰਦਾ।

ਭਾਈ ਨੰਦ ਲਾਲ ਦੀ ਜੀਵਨੀ ਅਤੇ ਉਨ੍ਹਾਂ ਦੇ ਖਾਨਦਾਨ ਦੇ ਹਾਲਾਤ ਸੰਬੰਧੀ ਕੁਝ ਕੁ ਪ੍ਰਸਿੱਧ ਸੋਮੇ

ਸੰਤੋਖ ਸਿੰਘ, ਭਾਈ—ਸ੍ਰੀ ਗੁਰ ਪ੍ਰਤਾਪ ਸੁਰਜ ਗ੍ਰੰਥ, ਸੁਰਜ ਪ੍ਰਕਾਸ਼ (ਬਿਜੁ ਭਾਸ਼ਾ, ਗਰਮੁਖੀ ਅੱਖਰਾਂ ਵਿਚ ਛਪੀ ਹੋਈ), ਵਿਸ਼ੇਸ਼ ਐਡੀਸ਼ਨ ਭਾਈ ਵੀਰ ਸਿੰਘ, ਖਾਲਸਾ ਸਮਾਚਾਰ, ਅੰਮ੍ਰਿਤਸਰ।

ਕਾਹਨ ਸਿੰਘ, ਭਾਈ, ਨਾਭਾ—ਗੁਰਮਤਿ ਸੁਧਾਰ (ਪੰਜਾਬੀ)
—ਗੁਰ ਸ਼ਬਦ ਰਤਨਾਕਰ ਮਹਾਨ ਕੋਸ਼। ਪਟਿਆਲਾ ਦਰਬਾਰ ਅਤੇ ਭਾਸ਼ਾ ਵਿਭਾਗ ਪਟਿਆਲਾ, ਦੇ ਐਡੀਸ਼ਨ।

ਵੀਰ ਸਿੰਘ, ਭਾਈ—ਭਾਈ ਨੰਦ ਲਾਲ ਨਿਸਤਾਰਾ, ਖਾਲਸਾ ਟ੍ਰੈਕਟ ਸੋਸਾਇਟੀ, ਅੰਮ੍ਰਿਤਸਰ ਸੰਮਤ 444 ਬਿ. (ਟ੍ਰੈਕਟ ਨੰ. 852)।

ਰਾਮ ਦਿਆਲ, ਭਾਈ—ਲਾਈਫ ਐਫ ਭਾਈ ਨੰਦ ਲਾਲ ‘ਗੋਯਾ’। ਸਿੱਖ ਟ੍ਰੈਕਟ ਸੋਸਾਇਟੀ, ਖਾਲਸਾ ਕਾਲਜ ਅੰਮ੍ਰਿਤਸਰ, ਜੂਨ-ਜੁਲਾਈ, 1926 (ਅੰਗਰੇਜ਼ੀ, ਟ੍ਰੈਕਟ ਨੰ. 47)।

ਮੇਘ ਰਾਜ, ਭਾਈ—ਪ੍ਰੇਮ ਛੁਲਵਾੜੀ (ਪੰਜਾਬੀ ਅਨੁਵਾਦ ਗਜ਼ਲੀਆਤ ਦਾਵਾਨਿ-ਗੋਯਾ)। 1921 ਈ. ਗੁਰਮੁਖੀ ਅਤੇ ਉਰਦੂ ਅੱਖਰਾਂ ਵਿਚ।

—ਪ੍ਰੇਮ ਸਰੋਵਰ (ਪੰਜਾਬੀ ਅਨੁਵਾਦ ਜਿੰਦਗੀ ਨਾਮਾ), ਵਜੀਰ ਹਿੰਦ ਪ੍ਰੈਸ, ਅੰਮ੍ਰਿਤਸਰ 1916 ਈ.।

—ਪ੍ਰੇਮ ਸਮੁੰਦਰ (ਪੰਜਾਬੀ ਅਨੁਵਾਦ ਜੋਤ ਬਿਗਾਸ)।

ਪਰਮਾਨੰਦ ਅਰੋੜਾ, ਲਾਲਾ—ਲਾਈਫ ਐਫ ਵਰਕਸ ਐਫ ਭਾਈ ਨੰਦ ਲਾਲ ਗੋਯਾ (ਅੰਗਰੇਜ਼ੀ), 21 ਜਨਵਰੀ 1925; ਅਨਛਪੀ। [ਗੰਡਾ ਸਿੰਘ]

ਮੈਕਾਲਿਫ਼, ਐਮ. ਏ.—ਦੀ ਸਿੱਖ ਰਿਲੀਜ਼ਨ ਐਡ ਇਟਸ ਗੁਰੂਜ, ਐਕਸਫੋਰਡ ਯੂਨੀਵਰਸਿਟੀ ਪ੍ਰੈਸ, ਲੰਡਨ 1909 ਈ.।

(ਲੇਖਕ, ਭਾਈ ਨੰਦ ਲਾਲ ਦੇ ਖਾਨਦਾਨ ਵਿਚੋਂ)—ਹਾਲਾਤ-ਖਾਨਦਾਨ ਭਾਈ ਨੰਦ ਲਾਲ, ਲਿਖਤੀ, ਉਰਦੂ, ਮਈ 1922 ਈ., ਰਾਹੀਂ ਸ. ਦੀਨ-ਦਿਆਲ ਸਿੰਘ ਅੰਮ੍ਰਿਤਸਰ।

[ਗੰਡਾ ਸਿੰਘ]

ਭਾਈ ਨੰਦ ਲਾਲ ਗ੍ਰੰਥਾਵਲੀ

ਗਜਲਾਂ

੧

ਹਵਾਇ ਬੰਦਰੀ ਆਵੁਰਦ ਦਰ ਵਜੂਦ ਮਰਾ
ਵਗਰਨਾ ਜੋਕਿ ਚੁਨੀਂ ਆਮਦਨ ਨ ਬੂਦ ਮਰਾ ।

ਭਜਨ ਬੰਦਰੀ ਦੀ ਇੱਛਾ ਨੇ ਮੈਨੂੰ ਹੋਦ ਵਿਚ ਲਿਆਂਦਾ,
ਨਹੀਂ ਤਾਂ ਮੈਨੂੰ ਇਸ ਤਰ੍ਹਾਂ ਆਉਣ ਦਾ ਕੋਈ ਸ਼ੋਕ ਨਹੀਂ ਸੀ ।

ਖੁਸ਼ ਅਸਤ ਉਮਰ ਕਿਹ ਦਰ ਯਾਦ ਬਿਗੁਜ਼ਰਦ ਵਰਨਾ
ਚਿ ਹਾਸਲ ਅਸਤ ਅਜੀਂ ਗੁਬਦਿ ਕਬੂਦ ਮਰਾ ।

ਕਿੰਨੀ ਚੰਗੀ ਹੈ ਉਹ ਆਯੂ, ਜਿਹੜੀ ਉਸ ਦੀ ਯਾਦ ਵਿਚ ਗੁਜਰੇ,
ਨਹੀਂ ਤਾਂ ਭਲਾ ਮੈਨੂੰ ਇਸ ਨੀਲੇ ਗੁਬਦ (ਆਸਮਾਨ, ਦੁਨੀਆਂ) ਤੋਂ ਕੀ ਛਾਇਦਾ?

ਦਰਾਂ ਜ਼ਮਾਂ ਕਿ ਨਿਆਈ ਬ-ਯਾਦ ਮੀ-ਮੀਰਮ
ਬਗੈਰ ਯਾਦਿ ਤੂ ਜੀਂ ਜੀਸਤਨ ਚਿਹ ਸੂਦ ਮਰਾ ।

ਜਦੋਂ ਤੂ ਯਾਦ ਨਹੀਂ ਆਉਂਦਾ, ਤਾਂ ਮੈਂ ਮਰ ਮਰ ਜਾਂਦਾ ਹਾਂ,
ਤੇਰੀ ਯਾਦ ਬਿਨਾਂ ਮੈਨੂੰ ਜਿਉਣ ਦਾ ਭਲਾ ਕੀ ਛਾਇਦਾ ।

ਫਿਦਾਸਤ ਜਾਨੇ ਦਿਲਿ ਮਨ ਬ-ਖਾਕਿ ਮਰਦਮਿ ਪਾਕ
ਹਰ ਆਂ ਕਸੇ ਕਿਹ ਬੂ-ਸੂਇ ਤੂ ਰਹਿ ਨਮੂਦ ਮਰਾ ।

ਮੇਰੀ ਜਾਨ ਅਤੇ ਦਿਲ ਉਸ ਪਵਿੱਤਰ ਪੁਰਖ ਦੇ ਚਰਨਾਂ ਦੀ ਧੂੜ ਤੋਂ ਕੁਰਬਾਨ ਹਨ,
ਜਿਸ ਨੇ ਕਿ ਮੈਨੂੰ ਤੇਰਾ ਰਾਹ ਵਿਖਾਇਆ ।

ਨਬੂਦ ਹੀਚ ਨਿਸ਼ਾਨ ਹਾ ਜ਼ਿ-ਆਸਮਾਨੇ ਜ਼ਮੀਂ
ਕਿ ਸ਼ੋਕਿ ਰੂਇ ਤੂ ਆਵੁਰਦ ਦਰ ਸਜੂਦ ਮਰਾ ।

ਉਸ ਵੇਲੇ ਤਾਂ ਆਸਮਾਨ ਅਤੇ ਜ਼ਮੀਨ ਤਕ ਦਾ ਨਾਮ ਨਿਸ਼ਾਨ ਨਹੀਂ ਸੀ,
ਜਦੋਂ ਕਿ ਤੇਰੇ ਦੀਦਾਰ ਦੇ ਸ਼ੋਕ ਨੇ ਮੈਨੂੰ ਸਿਜਦੇ ਵਿਚ ਡੇਗ ਦਿੱਤਾ ।

ਬਗੈਰ ਯਾਦਿ ਤੂ ਗੋਯਾ ਨਮੀ ਤਵਾਨਮ ਜੀਸਤ
ਬਸੂਇ ਦੋਸਤ ਰਹਾਈ ਦਿਹੰਦ ਜੂਦ ਮਰਾ ।

ਐ ਗੋਯਾ! ਮੈਂ ਤੇਰੀ ਯਾਦ ਬਿਨਾਂ ਜਿਉ ਨਹੀਂ ਸਕਦਾ ।
ਮੈਨੂੰ ਮੇਰੇ ਸੱਜਨ ਵੱਲ ਜਾਣ ਲਈ ਛੇਤੀ ਹੀ ਰਿਹਾਈ ਮਿਲ ਜਾਵੇਗੀ ।

੨

ਦੀਨੇ ਦੁਨੀਆਂ ਦਰ ਕਮੰਦਿ ਆਂ ਪਰੀ ਰੁਖਸਾਰਿ ਮਾ
 ਹਰ ਦੇ ਆਲਮ ਕੀਮਤਿ ਯੱਕ ਤਾਰਿ ਮੂਇ ਯਾਰਿ ਮਾ ।
 ਦੀਨ ਅਤੇ ਦੁਨੀਆਂ ਸਾਡੇ ਉਸ ਪਰੀ-ਚਿਹਰਾ ਦੇਸਤ ਦੀ ਫਾਹੀ ਵਿਚ ਹਨ ।
 ਦੋਵੇਂ ਜਹਾਨ ਸਾਡੇ ਯਾਰ ਦੇ ਇਕ ਵਾਲ ਦੇ ਮੁਲ ਬਰਾਬਰ ਹਨ ।
 ਮਾ ਨਮੀ ਆਰੇਮ ਤਾਬਿ ਗ੍ਰਾਮਜ਼ਾਇ ਮਿਜ਼ਗਾਨਿ ਉ
 ਯੱਕ ਨਿਗਾਹਿ ਜਾਂ-ਛਿਜ਼ਾਇਸ਼ ਬਸ ਬਵਦ ਦਰਕਾਰਿ ਮਾ ।
 ਅਸੀਂ ਉਸ ਸੱਜਨ ਦੀ ਇਕ ਭੀ ਟੇਢੀ ਨਜ਼ਰ ਦੀ ਤਾਬ ਨਹੀਂ ਝੱਲ ਸਕਦੇ,
 ਉਸ ਦੀ ਇਕੋ ਨਿਗਾਹ, ਜਿਹੜੀ ਉਮਰਾਂ ਵਧਾ ਦਿੰਦੀ ਹੈ, ਸਾਣੂੰ ਬਖੇਰੀ ਹੈ ।
 ਗਾਹੇ ਸੂਫ਼ੀ ਗਾਹੇ ਜਾਹਿਦ ਗਾਹੀ ਕਲੰਦਰ ਮੀ ਸ਼ਵਦ
 ਰੰਗਹਾਇ ਮੁਖਤਲਿਫ਼ ਦਾਰਦ ਬੁਤਿ ਅਯਾਰਿ ਮਾ ।
 ਕਦੀ ਤਾਂ ਉਹ ਸੂਫ਼ੀ ਬਣ ਜਾਂਦਾ ਹੈ, ਕਦੀ ਭਜਨ ਬੰਦਰੀ ਵਾਲਾ ਅਤੇ ਕਦੀ ਮਸਤ ਕਲੰਦਰ;
 ਸਾਡਾ ਚਾਲਾਕ ਪਿਆਰਾ ਨਾਨਾ ਰੰਗਾਂ ਦਾ ਮਾਲਕ ਹੈ ।
 ਕਦਰਿ ਲਾਅਲਿ ਉ ਬਜੂੜ ਆਸ਼ਿਕ ਨਾਂ ਦਾਨਦ ਹੀਚ ਕਸ
 ਕੀਮਤਿ ਯਾਕੂਤ ਦਾਨਦ ਚਸ਼ਮਿ ਗੌਹਰ ਬਾਰਿ ਮਾ ।
 ਉਸ ਦੇ ਲਾਲਾਂ (ਵਰਗੇ ਹੋਠਾਂ) ਦੀ ਭਲਾ ਕਦਰ ਬਿਨਾਂ ਪ੍ਰੇਮੀ ਦੇ ਕੋਣ ਜਾਣੇ?
 ਯਾਕੂਤ ਦੀ ਕੀਮਤ ਸਾਡੀ ਮੌਤੀ ਵਸਾਉਣ ਵਾਲੀ ਅੱਖ ਹੀ ਜਾਣਦੀ ਹੈ ।
 ਹਰ ਨਫਸ ਗੋਯਾ ਬ-ਯਾਦਿ ਨਰਗਸਿ ਮਖਮੂਰਿ ਉ
 ਬਾਦਾਹਾਇ ਸੌਕ ਮੀ-ਨੈਸ਼ਦ ਦਿਲਿ ਹੁਸ਼ਿਆਰਿ ਮਾ ।
 ਹਰ ਛਿਨ ਤੇ ਹਰ ਪਲ ਗੋਯਾ ਸਾਡਾ ਹੁਸ਼ਿਆਰ ਦਿਲ
 ਉਸ ਪਿਆਰੇ ਦੀ ਮਸਤ ਨਰਗਸੀ ਅੱਖ ਦੀ ਯਾਦ ਵਿਚ ਪਿਆਰ ਦਾ ਨਸ਼ਾ ਪੀਂਦਾ ਹੈ ।

੩

ਬਦਿਹ ਸਾਕੀ ਮਰਾ ਯੱਕ ਜਾਮ ਜਾਂ ਰੰਗੀਨੀਇ ਦਿਲਹਾ
 ਬਚਸ਼ਮਿ ਪਾਕ-ਬੀਂ ਆਸਾਂ ਕੁਨਮ ਈ ਜੁਮਲਾ ਮੁਸ਼ਕਿਲ ਹਾ ।
 ਐ ਸਾਕੀ! ਦਿਲਾਂ ਨੂੰ ਰੰਗ ਦੇਣ ਵਾਲੇ ਨਸੇ 'ਚੋ ਮੈਨੂੰ ਇਕ ਪਿਆਲਾ ਬਖਸ਼,
 ਕਿ ਮੈਂ ਉਸ ਰੱਬ ਨੂੰ ਵੇਖਣ ਵਾਲੀ ਅੱਖ ਨਾਲ ਸਾਰੀਆਂ ਮੁਸ਼ਕਲਾਂ ਹੱਲ ਕਰ ਲਵਾਂ ।
 ਮਰਾ ਦਰ ਮੰਜ਼ਲਿ ਜਾਨਾਂ ਹਮਾ ਐਸੇ ਹਮਾ ਸ਼ਾਦੀ
 ਜਰਸ ਬੇਹੂਦਾ ਮੀ-ਨਾਲਦ ਕੁਜਾ ਬੰਦੇਮ ਮਹਿਮਲ ਹਾ ।
 ਮੈਨੂੰ ਤਾਂ ਉਸ ਮਿਤ੍ਰ ਪਿਆਰੇ ਦੀ ਮੰਜ਼ਿਲ ਵਲ ਵੱਧਦਿਆਂ ਸਦਾ ਆਨੰਦ ਹੀ ਆਨੰਦ ਹੈ ।
 ਡਾਚੀ ਗਲ ਪਈ ਟੱਲੀ ਐਵੇਂ ਪਈ ਵੱਜਦੀ ਹੈ, ਅਸੀਂ ਕਦੋਂ ਅੱਟਕਣ ਵਾਲੇ ਹਾਂ?
 ਖੁਦਾ ਹਾਜ਼ਿਰ ਬਵਦ ਦਾਇਮ ਬਬੀਂ ਦੀਦਾਰਿ ਪਾਕਿਸ਼ ਰਾ
 ਨਾ ਗਿਰਦਾਬੇ ਦਰੂ ਹਾਇਲ ਨਾ ਦਰਿਆਓ ਨਾ ਸਾਹਿਲ ਹਾ ।
 ਰੱਬ ਤਾਂ ਸਦਾ ਹਾਜ਼ਰ ਨਾਜ਼ਰ ਹੈ। ਤੂੰ ਉਸ ਦੇ ਪਵਿੱਤਰ ਦੀਦਾਰੇ ਕਰ!

ਨਾ ਕੋਈ ਭੰਵਰ ਰਾਹ ਵਿਚ ਰੁਕਾਵਟ ਹੈ ਤੇ ਨਾ ਕੋਈ ਦਰਿਆ ਜਾਂ ਕੰਢਾ ।

ਚਿਰ ਬੇਹੂਦਾ ਮੀਗਰਦੀ ਬ-ਸਹਿਰਾ ਓ ਬ-ਦਸ਼ਤ ਐ ਦਿਲ

ਚੁੰ ਆਂ ਸੁਲਤਾਨਿ ਖੂਬਾਂ ਕਰਦਾ ਅੰਦਰ ਦੀਦਾ ਮੰਜ਼ਿਲ ਹਾ ।

ਤੂੰ ਕਿਉਂ ਪਿਆ ਜੰਗਲਾਂ ਜੂਹਾਂ ਵਿਚ ਮਾਰਾ ਮਾਰਾ ਫਿਰਦਾ ਹੈ ।

ਜਦ ਕਿ ਉਸ ਸੋਹਣਿਆਂ ਦੇ ਸੁਲਤਾਨ ਨੇ ਤੇਰੀਆਂ ਅੱਖਾਂ ਵਿਚ ਆਪਣਾ ਡੇਰਾ ਬਣਾ ਰੱਖਿਆ ਹੈ ।

ਚੂੰ ਗੈਰ ਅਜ਼ ਜਾਤਿ-ਪਾਕਿਸ਼ਨੀਸਤ ਦਰ ਹਰ ਜਾ ਕਿ ਮੀ-ਬੀਨਮ

ਬਗੇ ਗੋਯਾ ਕੁਜਾ ਬਿਗੁਜ਼ਾਰਮ ਈਂ ਦੁਨਿਆ ਓ ਐਹਾਲਿ ਹਾ ।

ਉਸ ਵਾਹਿਗੁਰੂ ਤੋਂ ਬਿਨਾ ਜਿੱਧਰ ਵੀ ਮੈਂ ਵੇਖਦਾ ਹਾਂ ਜਦ ਕੁਝ ਨਜ਼ਰ ਨਹੀਂ ਆਉਂਦਾ,

ਤਾਂ ਗੋਯਾ, ਤੂੰ ਹੀ ਦੱਸ, ਭਲਾ, ਮੈਂ ਇਸ ਦੁਨੀਆਂ ਅਤੇ ਘਰ ਬਾਰ ਨੂੰ ਕਿਵੇਂ ਤੇ ਕਿਥੇ ਡੱਡਾਂ ?

8

ਬਿਆ ਐ ਸਾਕੀਏ ਰੰਗੀਨ ਜਿ ਪੁਰ ਕੁਨ ਅੱਯਾਗਾ ਈੰਜਾ

ਨਸ਼ਾਇ ਲਾਅਲ ਮੈ-ਗੂਨਤ ਜਿ ਹੱਕ ਬਖਸ਼ਦ ਸੁਰਾਗਾ ਈੰਜਾ ।

ਆ ਸਾਕੀ ! ਇੱਥੇ ਪਿਆਲੇ ਨੂੰ ਰੰਗੀਨ ਸ਼ਰਾਬ ਨਾਲ ਭਰ ਦੇ,

ਲਾਲ ਰੰਗ ਦੀ ਸ਼ਰਾਬ ਦਾ ਨਸ਼ਾ ਇੱਥੇ ਉਸ ਰੱਬ ਦੀ ਸੂਹ ਬਖਸ਼ਦਾ ਹੈ ।

ਅਨਲ-ਹੱਕ ਅਜ਼ ਲਥਿ ਮਨਸੂਰ ਗਾਰ ਚੂੰ ਸ਼ੀਸ਼ਾ ਕੁਲਕੁਲ ਕਰਦ

ਕਿਹ ਆਰਦ ਤਾਬਿ ਈਂ ਸਹਬਾ ਕੁਜਾ ਜਾਮਿ ਦਿਮਾਗ ਈੰਜਾ ।

ਜੇਕਰ ਸੁਰਾਹੀ ਮਨਸੂਰ ਦੇ ਮੂੰਹ ਨਿਕਲੇ 'ਅਨਲਹੱਕ' ਵਾਂਗ ਕਿਧਰੇ ਕੁਲ ਕੁਲ ਦੀ ਆਵਾਜ਼ ਪੈਦਾ ਕਰੇ,

ਤਾਂ ਕੋਣ ਅਜਿਹੀ ਪ੍ਰਭਾਤੀ ਸ਼ਰਾਬ ਦੇ ਨਸ਼ੇ ਦੀ ਤਾਬ ਲਿਆਵੇਗਾ ? ਅਤੇ ਕਿਥੇ ਹੈ ਅਜਿਹਾ ਦਿਮਾਗ ਦਾ ਪਿਆਲਾ ?

ਜਹਾਂ ਤਾਰੀਕ ਸੁਦ ਜਾਨਾਂ ਬਰ ਅਫਰੂਜ਼ ਈਂ ਕੱਦਿ ਰਾਅਨਾ,

ਨੁਮਾ ਰੁਖਸਾਰਾਇ ਤਾਬਾਂ ਕਿ ਮੀ-ਬਾਇਦ ਚਰਾਗ ਈਂ ਜਾ ।

ਜਹਾਨ ਵਿਚ ਤਾਂ ਅੰਨ੍ਹੇਗਾ ਹੈ । ਐ ਪਿਆਰੇ ! ਆਪਣੀ ਸੁੰਦਰਤਾ ਨੂੰ ਹੋਰ ਚਮਕਾ, ਅਤੇ ਆਪਣਾ ਮੁਖੜਾ ਖੂਬ ਦਰਸਾ, ਕਿਉਂ ਜੋ ਇੱਥੇ ਦੀਵੇ ਦੀ ਲੋੜ ਹੈ ।

ਬੱਈਂ ਯੱਕ-ਦਮ ਕਿ ਯਾਦ ਆਇਦ ਤਵਾਂ ਉਮਰੇ ਬਸਰ ਬੁਰਦਨ

ਅਗਰ ਯਕਦਮ ਕਸੇ ਬਾਇਦ ਬਸੋਕਿ ਹੱਕ ਛੁਗਾ ਈੰਜਾ ।

ਉਸ ਇਕ ਛਿਨ ਪਲ ਨਾਲ, ਜਦ ਕਿ ਉਸ ਦੀ ਯਾਦ ਆਵੇ, ਸਾਰੀ ਉਮਰਾ ਕੱਟੀ ਜਾ ਸਕਦੀ ਹੈ; ਜੇ ਕਿਸੇ ਕੋਲ ਰੱਬ ਦੇ ਸ਼ੋਕ ਲਈ ਅਜਿਹੇ ਇਕ ਛਿਨ ਪਲ ਦੀ ਵਿਹਲ ਤਾਂ ਹੋਵੇ!

ਦੇ ਚਸ਼ਮਿ ਮਨ ਕਿ ਦਰਯਾਇ ਅਜੀਮੁੱਸ਼ਾਂ ਬਵਦ ਗੋਯਾ,

ਜਿ ਹਰ ਅਸ਼ਕਮ ਬਵਦ ਸ਼ਾਦਾਬੀਇ ਸਦ ਬਾਗ ਬਾਗ ਈਂ ਜਾ ।

ਮੇਰੀਆਂ ਦੋਵੇਂ ਅੱਖਾਂ, ਗੋਯਾ, ਇਕ ਵੱਡੀ ਨਦੀ ਹਨ;

ਮੇਰੇ ਹਰ ਅੱਖਰੂ ਨਾਲ ਸੈਕੜੇ ਬਾਗ ਹਰੇ ਭਰੇ ਹੋ ਜਾਂਦੇ ਹਨ ।

੫

ਰਹਿ-ਰਸਾਨ ਰਾਹਿ ਰੱਬ ਆਮਦ ਅਦਬ

ਹਮ ਬਦਿਲ ਯਾਦਿ ਖੁਦਾ ਵੇਂ ਹਮ ਬਲਬ ।

ਰੱਬ ਦੇ ਰਸਤੇ ਟੁਰਨ ਵਾਲੇ ਪਾਂਧੀਆਂ ਲਈ ਜ਼ਰੂਰੀ ਹੈ ਕਿ ਉਨ੍ਹਾਂ ਦੇ ਦਿਲ ਵਿਚ ਵੀ ਉਸ ਦੀ ਯਾਦ
ਹੋਵੇ ਅਤੇ ਉਨ੍ਹਾਂ ਦੇ ਬੁਲ੍ਹਾਂ ਪਰ ਵੀ ਉਸ ਦਾ ਸਿਮਰਨ ।

ਹਰ ਕੁਜਾ ਦੀਦੇਮ ਅਨਵਾਰਿ ਖੁਦਾ

ਬਸਕਿ ਅਜ਼ ਸੁਹਬਤਿ ਬਜ਼ੁਰਗਾਂ ਸ਼ੁਦ ਜਜਬ ।

ਅਸਾਂ ਹਰ ਥਾਂ ਰੱਬ ਦੇ ਨੂਰ ਨੂੰ ਮਹਾਂ ਪੁਰਖਾਂ

ਦੀ ਸੰਗਤ ਵਿਚ ਜਜਬ ਹੁੰਦਿਆਂ ਵੇਖਿਆ ।

ਚਸ਼ਮਿ-ਮਾ ਗੈਰ ਅਜ਼ ਜਮਾਲਸ਼ ਵਾ ਨਾ ਸ਼ੁਦ

ਜਾਂ ਕਿ ਜੁਮਲਾ ਖਲਕ ਰਾ ਦੀਦੇਮ ਰੱਬ ।

ਸਾਡੀ ਅੱਖ ਉਸ ਦੇ ਜਮਾਲ ਤੋਂ ਬਿਨਾਂ ਅਸਲੋਂ ਨਾ ਖੁਲ੍ਹੀ,

ਕਿਉਂ ਜੋ ਅਸਾਂ ਸਾਰੀ ਖਲਕਤ ਵਿਚ ਰੱਬ ਨੂੰ ਵੇਖਿਆ ।

ਖਾਕਿ ਕਦਮਸ਼ ਰੋਸ਼ਨੀਇ ਦਿਲ ਕੁਨਦ,

ਗਰ ਤੁਰਾਬਾ ਸਾਲਿਕਾਂ ਬਾਸ਼ਦ ਨਸਥ ।

ਉਸ ਦੇ ਚਰਨਾਂ ਦੀ ਪੂੜ ਦਿਲ ਨੂੰ ਚਾਨਣ ਕਰ ਦਿੰਦੀ ਹੈ,

ਜੇ ਤੇਰਾ ਇਸ ਰਾਹ ਤੇ ਚਲਣ ਵਾਲਿਆਂ ਨਾਲ ਸੰਬੰਧ ਹੋਵੇ ।

ਕੀਸਤ ਗੋਯਾ ਕੁ ਮੁਰਾਦਿ ਦਿਲ ਨਾ ਯਾਫਤ

ਹਰ ਕਸੇ ਥਾਂ ਨਫਸਿ ਖੁਦ ਕਰਦਾ ਗਜਬ ।

ਉਹ ਕੋਣ ਹੈ, ਗੋਯਾ, ਜਿਸ ਦੇ ਦਿਲ ਦੀ ਮੁਰਾਦ ਪੂਰੀ ਨਹੀਂ ਹੋਈ,

ਜਿਸ ਕਿਸੇ ਨੇ ਭੀ ਆਪਣੇ ਮਨ (ਹਉਮੈ) ਨੂੰ ਮਾਰ ਲਿਆ ਹੋਵੇ ।

੬

ਦਿਲ ਅਗਰ ਦਾਨਾ ਬਵਦ ਅੰਦਰ ਕਿਨਾਰਸ਼ ਯਾਰ ਹਸਤ

ਚਸ਼ਮ ਗਰ ਬੀਨਾ ਬਵਦ ਦਰ ਹਰ ਤਰਫ ਦੀਦਾਰ ਹਸਤ ।

ਜੇ ਦਿਲ ਸਮਝ ਵਾਲਾ ਹੋਵੇ, ਤਾਂ ਸੱਜਨ ਉਸ ਦੀ ਗਲਵਕੜੀ ਵਿਚ ਹੈ!

ਅਤੇ ਅੱਖ ਜੇਕਰ ਵੇਖਣ ਵਾਲੀ ਹੋਵੇ ਤਾਂ ਹਰ ਪਾਸੇ ਦੀਦਾਰ ਹੀ ਦੀਦਾਰ ਹੈ!

ਹਰ ਤਰਫ ਦੀਦਾਰ ਅੱਮਾ ਦੀਦਾਇ ਬੀਨਾ ਕੁਜਾ ਹਸਤ

ਹਰ ਤਰਫ ਤੂਰ ਅਸਤ ਹਰ ਸੂ ਸ਼ੋਅਲਾਏ ਅਨਵਾਰ ਹਸਤ ।

ਹਰ ਪਾਸੇ ਦੀਦਾਰੇ ਹਨ, ਪਰਿਤੂ ਵੇਖਣ ਵਾਲੀ ਅੱਖ ਕਿੱਥੇ ਹੈ?

ਹਰ ਤਰਫ ਤੂਰ ਦੀ ਪਹਾੜੀ ਹੈ, ਹਰ ਪਾਸੇ ਨੂਰ ਦਾ ਭਾਬੜ ਹੈ।

ਸਰ ਅਗਰ ਦਾਰੀ ਬਿਰੋ ਸਰ ਰਾ ਬਿਨਿਹ ਬਰ ਪਾਇ ਉ

ਜਾਂ ਅਗਰ ਦਾਰੀ ਨਿਸਾਰਿਸ਼ ਕੁਨ ਅਗਰ ਦਰਕਾਰ ਹਸਤ ।

ਜੇ ਤੇਰੇ ਕੋਲ ਸਿਰ ਹੈ, ਤਾਂ ਜਾ, ਜਾ ਕੇ ਸਿਰ ਨੂੰ ਉਸ ਦੇ ਚਰਨਾਂ ਤੇ ਧਰ ਦੇ,

ਅਤੇ ਜੇ ਤੇਰੇ ਪਾਸ ਜਾਨ ਹੈ ਅਤੇ ਤੈਨੂੰ ਲੋੜੀਦੀ ਹੈ, ਤਾਂ ਇਸ ਨੂੰ (ਉਸ ਤੋਂ) ਕੁਰਬਾਨ ਕਰ ਦੇ।

ਦਸਤ ਅਗਰ ਦਾਰੀ ਬਿਰੋਧ ਦਾਮਾਨਿ ਜਾਨਾਂ ਰਾ ਬਗੀਰ,
ਸੂਏ ਉੰ ਮੀ ਰੰ ਅਗਰ ਪਾ ਰਾ ਸਰਿ ਰਫਤਾਰ ਹਸਤ।

ਜੇ ਤੇਰੇ ਪਾਸ ਹੱਥ ਹੈ, ਤਾਂ ਜਾਹ ਮਿਤ੍ਰ ਪਿਆਰੇ ਦਾ ਪੱਲਾ ਫੜ੍ਹ ਲੈ,
ਅਤੇ ਜੇ ਤੇਰੇ ਪੈਰਾਂ ਵਿਚ ਟੁਰਨ ਦੀ ਤਾਂਘ ਹੈ, ਤਾਂ ਉਸ ਸੱਜਨ ਵੱਲ ਨੂੰ ਟੁਰ।

ਗੋਸ਼ ਅਗਰ ਸ਼ੁਨਵਾ ਬਵਦ ਜਜ਼ ਨਾਗਿ ਹੱਕ ਕੈ ਬਿਸ਼ਨਵਦ
ਵਰ ਜੁਬਾਂ ਗੋਯਾ ਬਵਦ ਦਰ ਹਰ ਸਖੂਨ ਅਸਰਾਰ ਹਸਤ।

ਕੰਨ ਜੇ ਕਰ ਸੁਣਨ ਵਾਲੇ ਹੋਣ ਤਾਂ ਰੱਬ ਦੇ ਨਾਮ ਬਿਨਾਂ ਕਦ ਕੁਝ ਹੋਰ ਸੁਣਦੇ ਹਨ?
ਅਤੇ ਜੇਕਰ ਜੀਭਾ ਬੋਲਣ ਵਾਲੀ ਹੋਵੇ ਤਾਂ ਗੱਲ ਗੱਲ ਵਿਚ ਗੁੱਝੀ ਰਮਜ਼ ਹੋਵੇਗੀ।

ਬ੍ਰਹਮਨ ਮੁਸਤਾਕਿ ਬੁੱਤ ਜਾਹਿਦ ਛਿਦਾਇ ਖਾਨਕਾਹ
ਹਰ ਕੁਜਾ ਜਾਗਿ ਮੁਹੱਬਤ ਦੀਦਾਅਮ ਸਰਸ਼ਾਰ ਹਸਤ।

ਬ੍ਰਾਹਮਣ ਆਪਣੀ ਮੂਰਤੀ ਦਾ ਸ਼ਰਪਾਲੂ ਹੈ ਅਤੇ ਮੌਮਨ ਖਾਨਕਾਹ ਦਾ।
ਮੈਂ ਜਿੱਥੇ ਵੀ ਪ੍ਰੇਮ ਪਿਆਲਾ ਡਿੱਠਾ ਹੈ ਮਸਤ ਹੋ ਗਿਆ ਹਾਂ।

ਬੇ-ਅਦਬ ਪਾ ਰਾ ਮਨਿਹ ਮਨਸੂਰ ਵਸ਼ ਦਰ ਰਾਹਿ ਇਸ਼ਕ
ਰਾਹ-ਰਵਿ ਈਂ ਰਾਹ ਰਾ ਅੱਵਲ ਕਦਮ ਬਰ ਦਾਰ ਹਸਤ।

ਬੇਅਦਬੀ ਨਾਲ ਮਨਸੂਰ ਵਾਂਗ ਪ੍ਰੀਤ ਦੀ ਰਾਹ ਉੱਤੇ ਕਦਮ ਨਾ ਰੱਖੀਂ।
ਇਸ ਰਾਹ ਤੇ ਚਲਣ ਵਾਲੇ ਪਾਂਧੀ ਦਾ ਪਹਿਲਾ ਕਦਮ ਤਾਂ ਸੂਲੀ ਉੱਤੇ ਹੁੰਦਾ ਹੈ।

ਹਰ ਚਿ ਦਾਰੀ ਦਰ ਬਸਾਤਿ ਖੁਦ ਨਿਸਾਰਿ ਯਾਰ ਕੁਨ
ਗਰ ਤੁਰਾ ਮਾਨੀਂਦਿ ਗੋਯਾ ਤਬਾਆਇ ਗੋਹਰ ਬਾਰ ਹਸਤ।

ਜੇ ਤੇਰੀ ਤਬੀਅਤ ਗੋਯਾ ਵਾਂਗ ਮੇਤੀ ਵਰੂਅਣ ਵਾਲੀ ਹੈ,
ਤਾਂ ਵੀ ਜੋ ਕੁਝ ਤੇਰੇ ਕੋਲ ਹੈ, ਆਪਣੇ ਸੱਜਨ ਤੋਂ ਵਾਰ ਦੇ।

੬

ਗਦਾਇ ਕੂਇ ਤੁਰਾ ਮੈਲਿ ਬਾਦਸ਼ਾਹੀ ਨੀਸਤ
ਹਵਾਇ ਸਲਤਨਤੇ ਜੋਕਿ ਕਜ਼ਕੁਲਾਹੀ ਨੀਸਤ।

ਤੇਰੀ ਗਲੀ ਦੇ ਮੰਗਤੇ ਨੂੰ ਬਾਦਸ਼ਾਹੀ ਦੀ ਇੱਛਾ ਨਹੀਂ।
ਉਸ ਨੂੰ ਨਾ ਤਾਂ ਰਾਜ ਦੀ ਚਾਹ ਹੈ, ਨਾ ਹੀ ਬਾਦਸ਼ਾਹੀ ਟੇਢੀ ਟੇਪੀ ਦੀ।

ਹਰ ਆਂ ਕਿ ਮਸਲਕਤਿ ਦਿਲ ਗਿਊਡ ਸੁਲਤਾਂ ਸੁਦ
ਕਸੇ ਕਿ ਯਾਛਤ ਤੁਰਾ ਹਮਚੂ ਓ ਸਿਪਾਹੀ ਨੀਸਤ।

ਜਿਸ ਕਿਸੇ ਨੇ ਦਿਲ ਦਾ ਮੁਲਕ ਜਿੱਤ ਲਿਆ, ਸਮਝੇ, ਉਹ ਸੁਲਤਾਨ ਹੋ ਗਿਆ।
ਜਿਸ ਕਿਸੇ ਨੇ ਤੈਨੂੰ ਲੱਭ ਲਿਆ, ਸਮਝੇ, ਉਸ ਵਰਗਾ ਹੋਰ ਕੋਈ ਸਿਪਾਹੀ ਨਹੀਂ।

ਗਦਾਇ ਕੂਇ ਤੁਰਾ ਬਾਦਸ਼ਾਹੀ ਹਰ ਦੇ ਸਰਾ-ਸਤ
ਅਸੀਰਿ ਖਤਿ ਤੁਰਾ ਹਾਜ਼ਤਿ ਗਵਾਹੀ ਨੀਸਤ।

ਤੇਰੀ ਗਲੀ ਦਾ ਭਿਖ-ਮੰਗਾ ਦੇਹਾਂ ਜਹਾਨਾਂ ਦਾ ਬਾਦਸ਼ਾਹ ਹੈ।

ਤੇਰੇ ਛੁੱਟਦੇ ਵਾਲਾਂ ਦੇ ਕੈਦੀ ਨੂੰ ਲੋੜ ਛੁੱਟਕਾਰੇ ਦੀ ਨਹੀਂ ।
 ਕੁਦਾਮ ਦੀਦਾ ਕਿ ਦਰ ਵੈ ਸਵਾਇ ਨੂਰਿ ਤੂ ਨੀਸਤ
 ਕੁਦਾਮ ਸੀਨਾ ਕਿ ਉੰ ਮਖਜ਼ਨਿ ਇਲਾਹੀ ਨੀਸਤ ।
 ਕਿਹੜੀ ਹੈ ਉਹ ਅੱਖ, ਜਿਸ ਵਿਚ ਤੇਰੇ ਨੂਰ ਦੀ ਚਮਕ ਨਹੀਂ?
 ਕਿਹੜੀ ਹੈ ਉਹ ਛਾਤੀ, ਜਿਸ ਵਿਚ ਰੱਬੀ ਖੜਾਨੇ ਨਹੀਂ ।
 ਫਿਦਾਇ ਉੰ ਸੌ ਵ ਉਜਰੇ ਮਖਾਹ ਐ ਗੋਯਾ
 ਕਿ ਦਰ ਤਰੀਕਤਿ-ਮਾਜਾਇ ਉਜਰ ਖਾਹੀ ਨੀਸਤ ।
 ਉਸ ਤੋਂ ਕੁਰਬਾਨ ਹੋ ਜਾ, ਇਸ ਵਿਚ ਹੀਲ ਹੁੱਜਤ ਨਾ ਕਰ, ਐ ਗੋਯਾ ।
 ਕਿਉਂ ਜੋ ਸਾਡੀ ਰੀਤ ਵਿਚ ਹੀਲ ਹੁੱਜਤ ਦੀ ਕੋਈ ਥਾਂ ਨਹੀਂ ।

੮

ਅਜ ਪੇਸ਼ਿ ਚਸ਼ਮ ਆਂ ਬੁਤਿ ਨਾਂ-ਮਿਹਰਬਾਂ ਗੁਜਸਤ
 ਜਾਨਾਂ ਗੁਜਸਤ ਤਾ ਜਿ ਰਹੇ ਦੀਦਾ ਜਾਂ ਗੁਜਸਤ ।
 ਅੱਖਾਂ ਅੱਗੋਂ ਉਹ ਨਾ-ਮਿਹਰਬਾਨ ਪਿਆਰਾ ਲੰਘ ਗਿਆ,
 ਪਿਆਰਾ ਲੰਘਿਆ, ਕਿ ਅੱਖਾਂ ਰਾਹੀਂ ਜਾਨ ਲੰਘ ਗਈ ।
 ਰੰਗਸ਼ ਕਬੂਦ ਕਰਦ ਵ ਦਿਲਸ਼ ਪੁਰ ਸ਼ਰਾਰਾ ਸਾਖਤ
 ਅਜ ਬਸਕਿ ਦੂਦਿ ਆਹਿ ਮਨ ਅਜ ਆਸਮਾਂ ਗੁਜਸਤ ।
 ਮੇਰੀਆਂ ਆਹਾਂ ਦਾ ਧੂੰਆਂ ਇੰਨਾਂ ਜਿਆਦਾ ਆਸਮਾਨ ਤੋਂ ਲੰਘ ਗਿਆ,
 ਕਿ ਉਸ ਨੇ ਆਸਮਾਨ ਦਾ ਰੰਗ ਨੀਲਾ ਕਰ ਦਿੱਤਾ ਅਤੇ ਉਸ ਦਾ ਦਿਲ ਸਾੜ ਦਿੱਤਾ ।
 ਮਾ ਰਾ ਬ-ਯੱਕ ਇਸ਼ਾਰਾਇ ਅਬਰੂ ਸ਼ਹੀਦ ਕਰਦ
 ਅਕਨੂੰ ਇਲਾਜ ਨੀਸਤ ਕਿ ਤੀਰ ਅਜ ਕਮਾਂ ਗੁਜਸਤ ।
 ਉਸ ਨੇ ਸਾਨੂੰ ਆਪਣੀਆਂ ਭਵਾਂ ਦੇ ਇਕੋ ਇਸ਼ਾਰੇ ਨਾਲ ਸ਼ਹੀਦ ਕਰ ਦਿੱਤਾ ।
 ਪਰ ਹੁਣ ਕੋਈ ਇਲਾਜ ਨਹੀਂ ਜਦ ਕਿ ਤੀਰ ਕਮਾਨ ਤੋਂ ਨਿਕਲ ਗਿਆ ।
 ਯੱਕ ਦਮ ਬ-ਖੇਸ਼ ਰਾਹ ਨਾ ਬੁਰਦਮ ਕਿ ਕੀਸਤਮ,
 ਐ ਵਾਇ ਨਕਦ ਜਿੰਦਗੀਅਮ ਰਾਇਗਾਂ ਗੁਜਸਤ ।
 ਮੈਂ ਇਕ ਪਲ ਲਈ ਵੀ ਆਪਣੇ ਅਸਲੇ ਨੂੰ ਨਾ ਪਾ ਸਕਿਆ—ਨਾ ਜਾਣ ਸਕਿਆ ਕਿ ਮੈਂ ਕੋਣ ਹਾਂ?
 ਅਫਸੋਸ! ਮੇਰੀ ਜਿੰਦਗੀ ਦੀ ਰਾਸ ਸਭ ਐਵੇਂ ਹੀ ਚਲੀ ਗਈ ।
 ਹਰਗਿਜ਼ ਬ-ਸੈਰਿ ਰੋਜ਼ਾਇ ਰਿਜ਼ਵਾਂ ਨਮੀ ਰਵਦ
 ਗੋਯਾ ਕਮੇ ਕਿ ਜਾਨਥਿ ਕੁਇ ਬੁਤਾਂ ਗੁਜਸਤ ।
 ਗੋਯਾ! ਜੇ ਇਕ ਵਾਰ ਵੀ ਕੋਈ ਪਿਆਰੇ ਦੀ ਗਲੀ ਵਲੋਂ ਲੰਘ ਗਿਆ,
 ਉਹ ਮੁੜ ਕਦੀ ਬਹਿਸਤ ਦੇ ਬਾਗ ਦੀ ਸੈਰ ਲਈ ਨਹੀਂ ਜਾਂਦਾ ।

੯

ਬਦਰ ਪੇਸ਼ਿ ਰੂਇ ਤੂ ਸਰਮਿੰਦਾ ਅਸਤ
 ਬਲਕਿ ਖੁਰਸ਼ੀਦਿ ਜਹਾਂ ਹਮ ਬੰਦਾ ਅਸਤ ।

ਤੇਰੇ ਮੁਖੜੇ ਦੇ ਸਾਹਮਣੇ ਚੰਨ ਵੀ ਸ਼ਰਮਿੰਦਾ ਹੈ।
 ਨਹੀਂ, ਸਗੋਂ ਜਹਾਨ ਦਾ ਸੂਰਜ ਵੀ ਤੇਰਾ ਗੁਲਾਮ ਹੈ।
 ਚਸ਼ਮਿ ਮਾ ਹਰਗਿਜ਼ ਬੁਰੈਰ ਅਜ਼ ਹੱਕ ਨਾ ਦੀਦ
 ਅੈ ਖੁਸ਼ਾ ਚਸ਼ਮੇ ਕਿ ਹੱਕ ਬੀਨਿੰਦਾ ਅਸਤ।
 ਸਾਡੀ ਅੱਖ ਨੇ ਸਿਵਾਇ ਰੱਬ ਦੇ ਕਿਸੇ ਨੂੰ ਨਹੀਂ ਵੇਖਿਆ।
 ਵਾਹ! ਕਿੰਨੀ ਸੁਭਾਗੀ ਹੈ ਉਹ ਅੱਖ ਜਿਹੜੀ ਕਿ ਰੱਬ ਨੂੰ ਵੇਖਣ ਵਾਲੀ ਹੈ।
 ਮਾ ਨਮੀ ਲਛੇਮ ਅਜ਼ ਜੂਹਦੇ ਗਿਆ
 ਗਰ ਗੁਨਾਹਗਾਰੇਮ ਹੱਕ ਬਖਸ਼ਿੰਦਾ ਅਸਤ।
 ਅਸਾਂ ਕਦੀ ਆਪਣੀ ਭਗਤੀ ਅਤੇ ਪਾਖੰਡ ਦੀ ਡੰਗ ਨਹੀਂ ਮਾਰਦੇ,
 ਜੇਕਰ ਅਸੀਂ ਗੁਨਾਹਗਾਰ ਹਾਂ, ਤਾਂ ਰੱਬ ਬਖਸ਼ਣਹਾਰ ਹੈ।
 ਦੀਗਰੇ ਰਾ ਅਜ਼ ਕੁਜਾ ਆਰੇਮ ਮਾ
 ਸ਼ੋਰ ਦਰ ਆਲਮ ਯਕੇ ਅਫ਼ਰੰਦਾ ਅਸਤ।
 ਕਿਸੇ ਦੂਜੇ ਨੂੰ ਅਸੀਂ ਹੋਰ ਕਿਥੋਂ ਲਿਆਈਏ?
 ਇੱਕ ਦਾ ਹੀ ਇਸ ਦੁਨੀਆਂ ਵਿਚ ਬਖੇਰਾ ਰੋਲਾ ਪਿਆ ਹੋਇਆ ਹੈ।
 ਹਰਫ਼ਿ ਗੈਰ ਅਜ਼ ਹੱਕ ਨਿਆਇਦ ਹੀਚਗਾਹ
 ਬਰ ਲਬਿ ਗੋਯਾ ਕਿ ਹੱਕ ਬਖਸ਼ਿੰਦਾ ਅਸਤ।
 ਰੱਬ ਤੋਂ ਸਿਵਾਇ ਦੂਜਾ ਹਰਫ਼ ਕਦੀ ਵੀ ਗੋਯਾ ਦੇ ਬੁੱਲ੍ਹਾਂ ਤੇ ਨਹੀਂ ਆਉਂਦਾ,
 ਕਿਉਂ ਜੋ ਰੱਬ ਬਖਸ਼ਣਹਾਰ ਹੈ।

੧੦

ਦਰਮਿਆਨਿ ਬਜ਼ਮਿ ਮਾ ਜੁਜ਼ ਕਿੱਸਾਇ ਜਾਨਾਨਾ ਨੀਸਤ
 ਬੇ-ਹਜ਼ਾਬ ਆ ਅੰਦਰੀਂ ਮਜ਼ਲਿਸ ਕਿ ਕਸ ਬੇਗਾਨਾ ਨੀਸਤ।
 ਸਾਡੀ ਮਹਿਫਲ ਵਿਚ ਤਾਂ ਬਿਨਾਂ ਪ੍ਰੀਤਮ ਦੇ ਹੋਰ ਕਿਸੇ ਦੀ ਕਥਾ ਕਹਾਣੀ ਨਹੀਂ ਹੁੰਦੀ।
 ਬਿਨਾਂ (ਸ਼ੱਕ ਦੇ) ਪਰਦੇ ਤੇ ਅੰਦਰ ਲੰਘ ਆ, ਇਸ ਸੰਗਤ ਵਿਚ ਕੋਈ ਓਪਰਾ ਨਹੀਂ।
 ਬਿਗੁਜ਼ਰ ਅਜ਼ ਬੇਗਾਨਗੀਹਾ ਓ ਬਖੁਦ ਆਸ਼ਨਾ ਸੋ
 ਹਰ ਕਿ ਬਾ ਖੁਦ ਆਸ਼ਨਾ ਸ਼ੁਦ ਅਜ਼ ਖੁਦਾ ਬੇਗਾਨਾ ਨੀਸਤ।
 ਤਾਤ ਪਰਾਈ ਛੱਡ ਦੇ ਅਤੇ ਆਪਣੇ ਆਪ ਨੂੰ ਜਾਣ,
 ਜੋ ਭੀ ਆਪਣੇ ਆਪ ਨੂੰ ਜਾਣ ਲੈਂਦਾ ਹੈ, ਉਹ ਰੱਬ ਤੋਂ ਉਪਰਾ ਨਹੀਂ ਹੈ।
 ਸ਼ੋਕ ਮੈਲਾ ਹਰ ਕਿ ਰਾ ਬਾਸ਼ਦ ਹਮਾਂ ਸਾਹਿਬ-ਦਿਲ ਅਸਤ
 ਕਾਰਿ ਹਰ ਦਾਨਾ ਨਾ ਬਾਸ਼ਦ ਕਾਰਿ ਹਰ ਦੀਵਾਨਾ ਨੀਸਤ।
 ਜਿਸ ਕਿਸੇ ਨੂੰ ਰੱਬ ਦੀ ਚਾਹ ਹੈ, ਉਹੀ ਦਿਲ ਦਾ ਸਾਹਿਬ ਹੈ।
 ਇਹ ਕੰਮ ਨਾ ਹਰ ਕਿਸੇ ਚਾਤਰ ਦਾ ਹੈ, ਅਤੇ ਨਾ ਹੀ ਹਰ ਕਿਸੇ ਦੀਵਾਨੇ ਦਾ।
 ਨਾਸਹਾ ਤਾ ਚੰਦ ਗੋਈ ਕਿੱਸਾਹਾਇ ਵਾਅਜੇ ਪੰਦ
 ਬਜ਼ਮਿ ਮਸਤਾਨ ਅਸਤ ਜਾਇ ਕਿੱਸਾ ਓ ਅਫਸਾਨਾ ਨੀਸਤ।

ਹੇ ਨਸੀਹਤ ਕਰਨ ਵਾਲੇ, ਤੂੰ ਕਦ ਤਕ ਨਸੀਹਤਾਂ ਦੇ ਕਿਸੇ ਸੁਣਾਉਂਦਾ ਰਹੇਂਗਾ?
ਇਹ ਤਾਂ ਮਸਤ ਰਿੰਦਾਂ ਦੀ ਮਜ਼ਲਿਸ ਹੈ, ਕੋਈ ਕਿਸੇ ਕਹਾਣੀਆਂ ਦੀ ਥਾਂ ਨਹੀਂ।

ਈਂ ਮਤਾਇ ਹੱਕ ਬ-ਪੇਸ਼ਿ ਸਾਹਿਬਾਨਿ-ਦਿਲ ਬਵਦ
ਚੂੰ ਬ-ਸਹਿਰਾ ਮੀਰਵੀ ਦਰ ਗੋਸ਼ਾਇ ਵੀਰਾਨਾ ਨੀਸਤ।

ਇਹ ਰੱਬੀ ਖਜ਼ਾਨਾ ਦਿਲਾਂ ਦਿਆਂ ਮਾਲਕਾਂ ਕੋਲ ਹੁੰਦਾ ਹੈ।
ਤੂੰ ਬੀਆਬਾਨਾਂ ਵਿਚ ਕਿਉਂ ਜਾਂਦਾ ਹੈ? ਉਹ ਉਜਾੜ ਦੇ ਖੁੰਜਿਆਂ ਵਿਚ ਨਹੀਂ।

ਈਂ ਮਤਾਇ ਸ਼ੋਕ ਰਾ ਅਜ਼ ਆਸ਼ਕਾਨਿ ਹੱਕ ਬਖ਼ਾਹ
ਜਾਂ ਕਿ ਦਰ ਜਾਨਸ਼ ਬ-ਜੁਜ਼ ਨਕਸ਼ਿ ਰੁਕਿਂ ਜਾਨਾ ਨੀਸਤ।

ਇਸ ਸ਼ੋਕ ਦੇ ਖਜ਼ਾਨੇ ਨੂੰ ਰੱਬ ਦੇ ਪਿਆਰਿਆਂ ਪਾਸੋਂ ਮੰਗ।
ਕਿਉਂ ਜੋ ਉਨ੍ਹਾਂ ਦੀ ਜਾਨ ਵਿਚ ਸਿਵਾਇ ਪਿਆਰੇ (ਵਾਹਿਗੁਰੂ) ਦੇ ਮੁਖੜੇ ਦੇ ਨਕਸ਼ਾਂ ਦੇ ਹੋਰ ਕੁਝ ਵੀ
ਨਹੀਂ।

ਚੰਦ ਮੀ-ਗੋਈ ਤੂੰ ਐ ਗੋਯਾ ਖਮੁਸ਼ ਸੋ ਜੀਂ ਸਖੂਨ
ਸੋਕਿ ਮੇਲਾ ਮੁਨਹਸਿਰ ਬਰ ਕਾਅਬਾ ਓ ਬੁਤਖਾਨਾ ਨੀਸਤ।

ਕਦ ਤਕ ਤੂੰ ਇਸ ਤਰ੍ਹਾਂ ਕਹਿੰਦਾ ਰਹੇਂਗਾ, ਐ ਗੋਯਾ! ਅਜਿਹੀਆਂ ਗੱਲਾਂ ਤੋਂ ਚੁੱਪ ਧਾਰ।
ਰੱਬ ਦੇ ਸ਼ੋਕ ਦਾ ਆਧਾਰ ਕਾਅਬੇ ਜਾਂ ਮਦਰ ਤੇ ਨਹੀਂ ਹੈ।

੧੧

ਦਿਲ ਅਗਰ ਦਰ ਹਲਕਾਇ ਜੁਲਫ਼ ਦੇ ਤਾ ਖਾਹਦ ਗੁਜ਼ਸ਼ਤ
ਅਜ਼ ਬੁਤਨ ਵਜ ਚੀਨੇ ਮਾਚੀਨੇ ਖਤਾ ਖਾਹਦ ਗੁਜ਼ਸ਼ਤ।

ਜੇਕਰ (ਮੇਰਾ) ਦਿਲ ਉਸ ਦੀ ਦੋਹਰੀ ਜੁਲਫ਼ ਦੇ ਫੰਧੇ 'ਚੋਂ ਲੰਘ ਜਾਵੇਗਾ,
ਤਾਂ ਸਮਝੋ, ਉਹ ਬੁਤਨ, ਚੀਨ, ਮਾਚੀਨ ਅਤੇ ਖਤਾਈ ਦੇਸ਼ਾਂ 'ਚੋਂ ਲੰਘ ਜਾਵੇਗਾ।

ਬਾਦਸ਼ਾਹੀ ਬਰ ਦੇ ਆਲਮ ਯੱਕ ਨਿਗਾਹਿ ਰੂਇ ਤੂੰ
ਸਾਇਆਇ ਜੁਲਫ਼ ਤੂੰ ਅਜ਼ ਬਾਲਿ ਹੁਮਾ ਖਾਹਦ ਗੁਜ਼ਸ਼ਤ।

ਤੇਰੇ ਮੁਖੜੇ ਦੀ ਇਕ ਨਜ਼ਰ ਦੇ ਜਹਾਨਾਂ ਦੀ ਬਾਦਸ਼ਾਹੀ ਹੈ,
ਤੇਰੀ ਜੁਲਫ਼ ਦਾ ਸਾਯਾ ਹੁਮਾ ਦੇ ਪਰ੍ਹਾਂ ਤੋਂ ਵੀ ਪਰ੍ਹਾਂ ਲੰਘ ਜਾਵੇਗਾ।

ਈਂ ਬਸਾਤਿ ਉਮਰ ਰਾ ਦਰਯਾਬ ਕੀਂ ਬਾਦਿ ਸਬਾ
ਅਜ਼ ਕੁਜਾ ਆਮਦ ਨ-ਦਾਨਮ ਅਜ਼ ਕੁਜਾ ਖਾਹਦ ਗੁਜ਼ਸ਼ਤ।

ਉਮਰ ਦੀ ਇਸ ਵਿਸ਼ਾਲ ਧਰਤ ਨੂੰ ਸਮਝਣ ਤੇ ਪਾਉਣ ਦਾ ਜਤਨ ਕਰ,
ਕਿਉਂ ਜੋ ਇਸ ਸਵੇਰ ਦੀ ਹਵਾ ਦਾ ਮੈਨੂੰ ਕੁਝ ਪਤਾ ਨਹੀਂ ਕਿ ਇਹ ਕਿਧਰੋਂ ਆਈ ਤੇ ਕਿਧਰੋਂ
ਲੰਘੇਗੀ।

ਬਾਦਸ਼ਾਹੀਇ ਜਹਾਂ ਜੁਜ਼ ਸ਼ੋਰੇ ਗੋਰਾ ਬੇਸ਼ ਨੀਸਤ
ਪੇਸ਼ਿ ਦਰਵੇਸ਼ੇ ਕਿ ਉੰ ਅਜ਼ ਮੁਦਾਆ ਖਾਹਦ ਗੁਜ਼ਸ਼ਤ।

ਉਸ ਦਰਵੇਸ਼ ਦੀਆਂ ਨਜ਼ਰਾਂ ਵਿਚ, ਜਿਸ ਦੀ ਨਿਜੀ ਕੋਈ ਗਰਜ਼ ਨਹੀਂ,
ਇਸ ਜਹਾਨ ਦੀ ਬਾਦਸ਼ਾਹੀ ਰੋਲੇ ਰੱਪੇ ਤੋਂ ਵੱਧ ਹੋਰ ਕੁਝ ਵੀ ਨਹੀਂ।

ਅਜ ਗੁਜ਼ਸ਼ਤਨ ਹਾ ਚਿਹ ਮੀ ਪੁਰਸੀ ਦਰੀਂ ਦੈਰਿ ਖਰਾਬ
 ਬਾਦਸ਼ਾਹ ਖਾਹਦ ਗੁਜ਼ਜਤੇ ਹਮ ਗਦਾ ਖਾਹਦ ਗੁਜ਼ਸ਼ਤ ।
 ਇਸ ਉਜਾੜ ਦੇਸ਼ ਵਿਚ ਗੁਜਰਨ ਬਾਰੇ ਤੂੰ ਕੀ ਪੁੱਛਦਾ ਹੈਂ?
 [ਇਥੋਂ] ਬਾਦਸ਼ਾਹ ਨੇ ਵੀ ਗੁਜਰ ਜਾਣਾ ਹੈ ਅਤੇ ਫ਼ਕੀਰ ਨੇ ਵੀ ਗੁਜਰ ਜਾਣਾ ਹੈ ।
 ਸ਼ਿਆਰਿ ਗੋਯਾ ਜਿੰਦਗੀ-ਬਖਸ਼ ਅਸਤ ਚੂ ਆਬਿ-ਹਯਾਤ
 ਬਲਕਿ ਦਰ ਪਾਕੀਜ਼ਗੀ ਜਿ ਆਬਿ ਬਕਾ ਖਾਹਦ ਗੁਜ਼ਸ਼ਤ ।
 ਗੋਯਾ ਦੇ ਸ਼ਿਆਰ ਅੰਮ੍ਰਿਤ ਵਾਂਗ ਜਿੰਦਗੀ ਬਖਸ਼ਣ ਵਾਲੇ ਹਨ,
 ਸਰੋਂ, ਪਵਿੱਤਰਤਾ ਵਿਚ ਤਾਂ ਇਹ ਅਮਰ-ਜੀਵਨ ਦੇ ਪਾਣੀ ਤੋਂ ਵੀ ਵੱਧ ਅਸਰ ਰਖਦੇ ਹਨ ।

੧੨

ਇਮ ਸ਼ਬ ਬ-ਤਮਾਸ਼ਾਇ ਰੁਖਿ ਯਾਰ ਤਵਾਂ ਰਫਤ
 ਸੂਇ ਬੁਤਿ ਆਸ਼ਕ-ਕੁਸ਼ ਅੱਯਾਰ ਤਵਾਂ ਰਫਤ ।
 ਅੱਜ ਰਾਤ ਨੂੰ ਉਸ ਸੱਜਣ ਦੇ ਮੁਖੜੇ ਦੇ ਦੀਦਾਰ ਲਈ ਉਹ ਜਾ ਸਕਦਾ ਹੈ ।
 ਉਹ ਉਸ ਚਾਲਾਕ ਅਤੇ ਪ੍ਰੇਮੀਆਂ ਦੇ ਘਾਤਕ ਮਾਸੂਕ ਵੱਲ ਜਾ ਸਕਦਾ ਹੈ ।
 ਦਰ ਕੂਚਾਇ ਇਸ਼ਕ ਅਰ ਚਿ ਮੁਹਾਲ ਅਸਤ ਰਸੀਦਨ
 ਮਨਸੂਰ ਸਿਫਤ ਬਾ-ਕਦਿਮ ਦਾਰ ਤਵਾਂ ਰਫਤ ।
 ਭਾਵੇਂ ਪ੍ਰੀਤ ਦੀ ਗਲੀ ਵਿਚ ਪੁੱਜਣਾ ਐਥਾ ਹੈ;
 ਪਰੰਤੂ ਮਨਸੂਰ ਵਾਂਗ ਸੂਲੀ ਉੱਤੇ ਕਦਮ ਧਰ ਕੇ ਉਹ ਪੁੱਜ ਸਕਦਾ ਹੈ ।
 ਐ ਦਿਲ ਬਸੂਇ ਮਦਰਿਸਾ ਗਰ ਮੈਲ ਨ ਦਾਰੀ
 ਬਾਰੇ ਬ-ਸੂਇ ਖਾਨਾਇ ਖੂਮਾਰ ਤਵਾਂ ਰਫਤ ।
 ਹੋ ਦਿਲ! ਜੇਕਰ ਤੂੰ ਮਦਰਸੇ ਜਾਣ ਦੀ ਰੁਚੀ ਨਹੀਂ ਰਖਦਾ,
 [ਤਾਂ ਨਾ ਸਹੀ, ਘੱਟੋ ਘੱਟ] ਤੂੰ ਨਸ਼ੇ-ਖਾਨੇ ਵੱਲ ਤਾਂ ਜਾ ਸਕਦਾ ਹੈਂ।
 ਚੂ ਖਾਤਿਰਮ ਅਜ ਇਸ਼ਕਿ ਤੂੰ ਸ਼ੁਦ ਰਸ਼ਕਿ ਗੁਲਸਿਤਾਂ
 ਬੇ-ਹੂਦਾ ਚਿਰਾ ਜਾਨਬਿ ਗੁਲਜ਼ਾਰ ਤਵਾਂ ਰਫਤ ।
 ਜਦ ਮੇਰਾ ਹਿਰਦਾ ਤੇਰੀ ਪ੍ਰੀਤੀ ਕਰਕੇ ਬਾਗ ਲਈ ਵੀ ਰਸ਼ਕ ਦਾ ਕਾਰਨ ਬਣ ਗਿਆ ਹੈ,
 ਤਾਂ ਇਹ ਕਿਵੇਂ ਫੁਲਵਾੜੀ ਵੱਲ ਨੂੰ ਜਾ ਸਕਦਾ ਹੈ?

ਐ ਦਿਲ ਚੂ ਸ਼ੁਦੀ ਵਾਕਿਫਿ ਅਸਰਾਰਿ ਇਲਾਹੀ
 ਦਰ ਸੀਨਾ-ਅਮ ਐ ਮਖਜ਼ਨਿ ਅਸਰਾਰ ਤਵਾਂ ਰਫਤ ।
 ਹੋ ਦਿਲ! ਜਦ ਤੂੰ ਰੱਬ ਦੇ ਭੇਤਾਂ ਤੋਂ ਵਾਕਿਫ਼ ਹੋ ਗਿਆ,
 ਤਾਂ ਹੋ ਭੇਤਾਂ ਦੇ ਖਜ਼ਾਨੇ, ਤੂੰ ਮੇਰੇ ਸੀਨੇ ਵਿਚ ਜਾ ਸਕਦਾ ਹੈ ।

ਸਦ ਰੋਜ਼ਾਇ ਰਿਜਵਾਂਨਸਤ ਚੂ ਦਰ ਖਾਨਾ ਸ਼ਿਗੁਫਤਾਾ
 ਗੋਯਾ ਬ-ਚਿਹ ਸੂਇ ਰੇ ਦੀਵਾਰ ਤਵਾਂ ਰਫਤ ।
 ਜਦ ਘਰ ਵਿਚ ਹੀ ਜੱਨਤ ਦੇ ਸੈਕੜੇ ਬਾਗ ਖਿੜੇ ਹੋਏ ਹੋਣ,
 ਤਾਂ, ਗੋਯਾ! ਇਨ੍ਹਾਂ ਹੋਰ ਇਮਾਰਤਾਂ ਵੱਲ ਕੋਈ ਕਿਵੇਂ ਜਾ ਸਕਦਾ ਹੈ?

੧੩

ਦੀਦੀ ਆਖਿਰ ਤਾਲਿਬਿ ਮੇਲਾ ਰਹਿ ਮੇਲਾ ਗ੍ਰੂਫਤ
 ਹਾਸਲਿ ਉਮਰਿ ਗਿਰਾਮੀ ਰਾ ਅਜੀਂ ਦੁਨਿਆ ਗ੍ਰੂਫਤ ।
 ਤੂੰ ਅਖੀਰ ਵੇਖ ਲਿਆ ਕਿ ਉਸ ਰੱਬ ਦੇ ਢੁੰਡਾਉ ਨੇ ਰੱਬ ਦਾ ਹੀ ਰਾਹ ਫੜਿਆ ।
 [ਸਮਝੋ] ਇਸ ਬਹੁ-ਮੁਲੀ ਆਯੂ ਦਾ ਨਫਾ ਉਸ ਨੇ ਪ੍ਰਾਪਤ ਕਰ ਲਿਆ ।

ਹੀਚ ਕਸ ਬੀਰੂੰ ਨ ਬਾਸਦ ਅਜ ਸਵਾਦਿ ਜੁਲਡਿ ਤੂ
 ਈਂ ਦਿਲਿ ਦੀਵਾਨਾ-ਅਮ ਆਖਿਰ ਹਮੀ ਸੋਦਾ ਗ੍ਰੂਫਤ ।
 ਕੋਈ ਬੰਦਾ ਵੀ ਤੇਰੀ ਜੁਲਫ਼ ਦੇ ਘੇਰੇ ਤੋਂ ਬਾਹਰ ਨਹੀਂ ।
 ਮੇਰੇ ਵੀ ਦੀਵਾਨੇ ਦਿਲ ਨੂੰ ਏਹੀ ਸੁਦਾ ਹੋ ਗਿਆ ਹੈ ।

ਗੈਰਿ ਆਂ ਸਰਵਿ ਰਵਾਂ ਹਰਗਿਜ਼ ਨਿਆਇਦ ਦਰ ਨਜ਼ਰ
 ਤਾਂ ਕੱਦਿ ਰਾਅਨਾਇ ਉੰ ਦਰ ਦੀਦਾਇ-ਮਾ ਜਾ-ਗ੍ਰੂਫਤ ।
 ਜਦ ਦੀ ਉਸ ਦੇ ਸੁੰਦਰ ਕੱਦ ਨੇ ਸਾਡੀਆਂ ਅੱਖਾਂ ਵਿਚ ਥਾਂ ਬਣਾਈ ਹੈ,
 ਤਦ ਤੋਂ ਉਸ ਤੁਰਦੇ ਫਿਰਦੇ ਸਰੂ ਤੋਂ ਸਿਵਾਇ ਸਾਡੀਆਂ ਨਿਗਾਹਾਂ ਵਿਚ ਕੋਈ ਹੋਰ ਨਹੀਂ ਜਚਦਾ।

ਅਜ ਨਿਦਾਏ ਨਾਕਾਇ ਲੈਲਾ ਦਿਲ ਸ਼ੇਰੀਦਾ ਅਮ ।
 ਹਮਚੂ ਮਜ਼ਨੂੰ ਮਸਤ ਗਾਸਤੇ ਰਹਿ ਸੂਇ ਸਹਰਾ ਗ੍ਰੂਫਤ ।
 ਲੈਲਾ ਦੀ ਉਠਣੀ ਦੇ ਗਲ ਪਈ ਟੱਲੀ ਦੀ ਆਵਾਜ਼ ਸੁਣ ਕੇ ਮੇਰਾ ਦਿਲ ਸੁਦਾਈ ਹੋ ਗਿਆ,
 ਉਹ ਮਜ਼ਨੂੰ ਵਾਂਗ ਮਸਤ ਹੋ ਗਿਆ ਅਤੇ ਜੰਗਲ ਬੀਆਬਾਨ ਨੂੰ ਨਿਕਲ ਗਿਆ ।

ਖੁਸ਼ ਨਮੀ ਆਇਦ ਮਰਾ ਗਾਹੇ ਬੜੀਰ ਅਜ ਯਾਦਿ ਹੱਕ
 ਤਾਂ ਹਦੀਸਿ ਇਸ਼ਕਿ ਉੰ ਅੰਦਰ ਦਿਲਮ ਮਾਵਾ ਗ੍ਰੂਫਤ ।
 ਜਦੋਂ ਤੋਂ ਉਸ ਦੀ ਪ੍ਰੀਤ ਕਥਾ ਮੇਰੇ ਦਿਲ ਵਿਚ ਆ ਟਿਕੀ ਹੈ,
 ਮੈਨੂੰ ਸਿਵਾਏ ਉਸ ਸੱਚੀ ਯਾਦ ਤੋਂ ਹੋਰ ਕੁਝ ਚੰਗਾ ਨਹੀਂ ਲੱਗਦਾ ।

ਤਾ ਬਿਆਇ ਯਕ ਨਫਸ ਬਹਿਰਿ ਨਿਸਾਰਿ ਖਿਦਮਤਤ
 ਚਸ਼ਮਿ ਗੋਹਰ-ਬਾਰਿ ਮਾ ਖੁਸ਼ ਲੂਲੂਏ ਲਾਲਾ ਗ੍ਰੂਫਤ ।
 ਸਾਡੀ ਮੋਤੀ-ਵਰਸਾਉਣ ਵਾਲੀ ਅੱਖ ਨੇ ਪੇਸਤ ਦੇ ਛੁੱਲ ਵਰਗੇ ਆਬਦਾਰ ਮੋਤੀ ਰੱਖ ਲਏ,
 ਤਾਂ ਜੋ ਤੂੰ ਇਕ ਛਿਨ ਲਈ ਆਵੇਂ ਅਤੇ ਉਹ ਤੇਰੇ ਸਿਰ ਤੋਂ ਵਾਰ ਕੇ ਸੁਟੇ ਜਾਣ ।

ਮੀ ਬਰ-ਆਇਦ ਜਾਨਿ ਮਨ ਇਮਰੂਜ਼ ਅਜ ਰਾਹਿ ਦੇ ਚਸ਼ਮ
 ਨੋਬਤਿ ਦੀਵਾਰਿ ਉੰ ਤਾਂ ਵਾਅਦਾਦਿ ਛਰਦਾ ਗ੍ਰੂਫਤ ।
 ਅੱਜ ਮੇਰੀ ਜਾਨ ਦੋਵਾਂ ਅੱਖਾਂ ਰਾਹੀਂ ਬਾਹਰ ਆ ਰਹੀ ਹੈ,
 ਪਰ ਉਸ ਦੇ ਦੀਦਾਰ ਦੀ ਵਾਰੀ ਤਾਂ ਕਿਆਮਤ ਦੇ ਦਿਨ ਤੇ ਜਾ ਪਈ ।
 ਗੈਰਿ ਹਮਦਿ ਹੱਕ ਨਿਆਇਦ ਬਰ ਜਬਾਨਮ ਹੀਚ ਗਾਹ
 ਹਾਸਲਿ ਈਂ ਉਮਰ ਰਾ ਆਖਰ ਦਿਲਿ ਗੋਯਾ ਗ੍ਰੂਫਤ ।
 ਮੇਰੀ ਜੀਭ ਉੱਪਰ ਰੱਬ ਦੀ ਸਿਫਤ ਤੋਂ ਬਿਨਾਂ ਕਦੇ ਹੋਰ ਕੋਈ ਚੀਜ਼ ਨਹੀਂ ਆਉਂਦੀ ।
 ਅਖੀਰ ਗੋਯਾ ਦੇ ਦਿਲ ਨੇ ਇਸ ਉਮਰ ਦਾ ਨਫਾ ਖੱਟ ਲਿਆ ।

੧੪

ਦਿਲਿ ਮਨ ਦਰ ਫਿਰਾਕਿ ਯਾਰ ਬਿਸੋਖਤ
 ਜਾਨਿ ਮਨ ਬਹਿਰਿਆਂ ਨਿਗਾਰ ਬਿਸੋਖਤ ।
 ਮੇਰਾ ਦਿਲ ਸੱਜਨ ਦੀ ਬਿ੍ਹਾ ਵਿਚ ਸੜ ਗਿਆ ।
 ਮੇਰੀ ਜਾਨ ਉਸ ਸੋਹਣੇ (ਸਾਈਂ) ਲਈ ਸੜ ਮੇਈ ।
 ਆਂ ਚੁਨਾਂ ਸੋਖਤਮ ਅਜਾਂ ਆਤਿਸ਼
 ਹਰ ਕਿ ਬਿਸ਼ੁਨੀਦ ਚੂੰ ਚਨਾਰ ਬਸੋਖਤ ।
 ਉਸ ਅੱਗ ਨਾਲ ਮੈਂ ਅਜਿਹਾ ਸੜਿਆ ਹਾਂ,
 ਕਿ ਜਿਸ ਕਿਸੇ ਨੇ ਵੀ ਸੁਣਿਆ, ਉਹ ਵੀ ਚਨਾਰ ਵਾਂਗ ਸੜ ਗਿਆ ।
 ਮਨ ਨ ਤਨਹਾ ਬਿਸੋਖਤਮ ਅਜ਼ ਇਸ਼ਕ
 ਹੋਮਾ ਆਲਮ ਅਜਿੰ ਸ਼ਰਾਰ ਬਿਸੋਖਤ ।
 ਮੈਂ ਇਕੱਲਾ ਹੀ ਪ੍ਰੀਤ ਦੀ ਅੱਗ ਵਿਚ ਨਹੀਂ ਸੜਿਆ,
 ਸਾਰਾ ਜਹਾਨ ਹੀ ਇਸ ਚਿੰਗਾੜੀ ਨਾਲ ਸੜਿਆ ਹੋਇਆ ਹੈ ।
 ਸੋਖਤਨ ਦਰ ਫਿਰਾਕਿ ਆਤਿਸ਼ ਯਾਰ
 ਹਮ ਚੁੰਨੀਂ ਕੀਮੀਆ ਬਕਾਰ ਬਸੋਖਤ ।
 ਸੱਜਨ ਦੇ ਬਿ੍ਹਾ ਦੀ ਅੱਗ ਵਿਚ ਸੜਨਾ,
 ਕੀਮੀਆ ਵਾਂਗ ਕਿਸੇ ਸਫਲ ਪ੍ਰਯੋਜਨ ਲਈ ਸੜਨਾ ਹੈ ।
 ਆਫ਼ਰੀਂ ਬਾਦ ਬਰ ਦਿਲਿ ਗੋਯਾ
 ਕਿ ਬ-ਉਮੀਦ ਰੂਇ ਯਾਰ ਬਿਸੋਖਤ ।
 ਗੋਯਾ ਦੇ ਦਿਲ ਨੂੰ ਸਾਬਾਸ,
 ਜਿਹੜਾ ਕਿ ਸੱਜਨ ਦੇ ਮੁਖੜੇ ਦੀ ਆਸ ਵਿਚ ਹੀ ਸੜ ਗਿਆ ।

੧੫

ਅਜ਼ ਦੇ ਚਸ਼ਮਿ ਮਸਤੇ ਸ਼ੈਦਾ ਅਲਗਿਆਸ
 ਅਜ਼ ਲਬੇ ਦਹਨਿ ਸ਼ਕਰਖਾ ਅਲ-ਗਿਆਸ ।
 ਉਸ ਦੀਆਂ ਦੋ ਮਸਤ ਅਤੇ ਸੁਦਾਈ ਅੱਖਾਂ ਤੋਂ ਕੋਈ ਬਚਾਏ ।
 ਉਸ ਦੇ ਮਿਸਰੀ ਚੱਬਣ ਵਾਲੇ ਮੂੰਹ ਅਤੇ ਹੋਠਾਂ ਤੋਂ ਕੋਈ ਬਚਾਏ ।
 ਵਾਏ ਬਰ ਨਫਸੇ ਕਿ ਬੇਹੂਦਾ ਗੁਜ਼ਸ਼ਤ
 ਅਲਗਿਆਸ ਅਜ਼ ਗਫ਼ਲਤਿ ਮਾ ਅਲਗਿਆਸ ।
 ਅਫਸੋਸ ਹੈ ਕਿ ਉਸ ਛਿਨ ਪਲ ਦਾ, ਜਿਹੜਾ ਅਕਾਰਥ ਚਲਾ ਗਿਆ,
 ਅਫਸੋਸ ਹੈ ਸਾਡੀ ਅਣਗਹਿਲੀ ਤੇ, ਅਫਸੋਸ ਹੈ ਸਾਡੀ ਗਫ਼ਲਤ ਤੇ ।
 ਅਜ਼ ਨਿਜਾਇ ਕੁਫਰੇ ਦੀਂ ਦਿਲ ਬਰਹਮ ਅਸਤ,
 ਬਰ ਦਰਿ ਦਰਗਾਹਿ ਮੇਲਾ ਅਲਗਿਆਸ ।
 ਕੁਫਰ ਅਤੇ ਦੀਨ ਦੇ ਝਗੜੇ ਤੋਂ ਦਿਲ ਪਰੇਸ਼ਾਨ ਹੈ ।

ਤੇਰੀ ਇਹ ਅੰਬਰ ਵਰਗੀ ਕਾਲੀ ਜੁਲਫ਼ ਮਾਨੋ ਸਵੇਰ ਦਾ ਬੁਰਕਾ ਹੈ,
ਜਿਵੇਂ ਕਿਧਰੇ ਸਵੇਰ ਦਾ ਸੂਰਜ ਕਾਲੇ ਬੱਦਲ ਹੇਠ ਲੁਕ ਗਿਆ ਹੈ।

ਬੀਤੂੰ ਬਰ-ਆਮਦ ਆਂ ਮਹਿ ਮਨ ਚੂੰ ਜ ਖਾਬਿ ਸੁਬਹਾ
ਸਦ ਤਾਅਨਾ ਮੀ-ਜਨਦ ਬ ਰੁਖ਼ਿ ਆਫ਼ਤਾਬਿ ਸੁਬਹਾ।

ਜਦ ਮੇਰਾ ਚੰਨ ਸਵੇਰ ਦੀ ਨੀਂਦਰ ਤੋਂ ਉੱਠ ਕੇ ਬਾਹਰ ਆਇਆ,
ਤਾਂ ਮਾਨੋ ਸਵੇਰ ਦੇ ਸੂਰਜ ਦੇ ਮੁਖੜੇ ਨੂੰ ਉਸ ਸੌ ਲਾਅਨਤਾਂ ਪਾਈਆਂ।

ਬਾ-ਚਸ਼ਮਿ ਖਾਬਨਾਕ ਚੂੰ ਬੀਤੂੰ ਬਰ ਆਮਦੀ,
ਸ਼ਰਮਿੰਦਾ ਗਸ਼ਤ ਅਜ ਰੁਖ਼ਿ ਤੂੰ ਆਫ਼ਤਾਬਿ ਸੁਬਹਾ।

ਜਦ ਤੂੰ ਉਨੀਂਦੀਆਂ ਅੱਖਾਂ ਨਾਲ ਬਾਹਰ ਆਇਆ,
ਤਾਂ ਤੇਰੇ ਮੁਖੜੇ ਨੂੰ ਵੇਖ ਕੇ ਸਵੇਰ ਦਾ ਸੂਰਜ ਸ਼ਰਮਿੰਦਾ ਹੋ ਗਿਆ।

ਅਜ ਮਕਦਮਿ ਸ਼ਰੀਡ ਜਹਾਂ-ਰਾ ਦਿਹਦ ਛਰੋਗ
ਚੂੰ ਬਰ-ਕਸ਼ਦ ਨਕਾਬ ਜਿ ਰੁਖ਼ਿ ਆਫ਼ਤਾਬਿ ਸੁਬਹਾ।

ਜਦ ਸਵੇਰ ਦਾ ਸੂਰਜ ਆਪਣੇ ਮੁਖੜੇ ਤੋਂ ਬੁਰਕਾ ਲਾਹੁੰਦਾ ਹੈ,
ਆਪਣੀ ਸੁਭਾਗੀ ਆਮਦ ਨਾਲ ਜਹਾਨ ਨੂੰ ਰੋਸ਼ਨ ਕਰ ਦਿੰਦਾ ਹੈ।

ਬੇਦਾਰੀ ਅਸਤ ਜਿੰਦਗੀਏ ਸਾਹਿਬਾਨਿ ਸ਼ੋਕ
ਗੋਯਾ ਹਰਾਮ ਕਰਦਮ ਅਜ ਆਗਿੰਦਾ ਖਾਬਿ ਸੁਬਹਾ।

ਜਗਿਆਸੂਆਂ ਦੀ ਜਿੰਦਗੀ ਨਿੱਤ ਦਾ ਜਗਰਾਤਾ ਹੈ,
ਗੋਯਾ। ਮੇਰੇ ਲਈ ਅੱਗੋਂ ਤੋਂ ਸਵੇਰ ਦੀ ਨੀਂਦ ਹਰਾਮ ਹੈ।

੧੯

ਮੀ-ਬੁਰਦ ਦੀਨੋ ਦਿਲਮ ਈਂ ਚਸ਼ਮਿ ਸ਼ੋਖ
ਮੀ-ਕਸ਼ਦ ਅਜ ਚਾਹਿ ਗੁਮ ਈਂ ਚਸ਼ਮਿ ਸ਼ੋਖ।

ਇਹ ਸ਼ੋਖ ਅੱਖ ਮੇਰਾ ਦੀਨ ਅਤੇ ਦਿਲ ਲੈ ਜਾਂਦੀ ਹੈ।

ਇਹ ਸ਼ੋਖ ਅੱਖ ਮੈਨੂੰ ਗੁਮਾਂ ਦੇ ਖੂਹ 'ਚੋਂ ਬਾਹਰ ਕੱਢਦੀ ਹੈ।

ਕਾਕਲਿ ਉ ਛਿਤਨਾ ਜਨਿ ਆਲਮ ਅਸਤ
ਰੈਨਕ ਅਫ਼ਜ਼ਾਇ ਜਹਾਂ ਈਂ ਚਸ਼ਮਿ ਸ਼ੋਖ।

ਉਸ ਦੀ ਲਿੱਟ ਦੁਨੀਆਂ ਵਿਚ ਆਫ਼ਤ ਮਜਾ ਦਿੰਦੀ ਹੈ,
ਅਤੇ ਇਹ ਸ਼ੋਖ ਅੱਖ ਦੁਨੀਆਂ ਨੂੰ ਰੋਣਕਾਂ ਬਖਸ਼ਦੀ ਹੈ।

ਖਾਬਿ ਪਾਇ ਦੋਸਤੀਏ ਦਿਲ ਬਵਦ
ਹਾਦੀਏ ਰਾਹਿ ਖੂਦਾ ਈਂ ਚਸ਼ਮਿ ਸ਼ੋਖ।

ਦਿਲ ਸੱਜਨ ਦੇ ਚਰਨਾਂ ਦੀ ਧੂੜ ਹੋ ਜਾਵੇ,
ਅਤੇ ਇਹ ਸ਼ੋਖ ਅੱਖ ਰੱਬ ਦਾ ਰਾਹ ਦੱਸਣ ਵਾਲੀ ਹੋ ਜਾਵੇ।

ਕੈ ਕੁਨਦ ਉ ਸੂਇ ਗੁਲਿ ਨਰਗਸ ਨਿਗਾਹ
ਹਰ ਕੀ ਦੀਦਾ ਲੱਜਤਿ ਆਂ ਚਸ਼ਮਿ ਸ਼ੋਖ।

ਜਿਸ ਨੇ ਉਸ ਸੋਖ ਅੱਖ ਦਾ ਇਕ ਵਾਰ ਸਵਾਦ ਚੱਖ ਲਿਆ ਹੈ,
ਉਹ ਨਰਗਸ ਦੇ ਫੁੱਲ ਵੱਲ ਅੱਖ ਚੁੱਕ ਕੇ ਕਦ ਵੇਖਦਾ ਹੈ।

ਹਰ ਕਿ ਰਾ ਗੋਯਾ ਗੁਬਾਰਿ ਦਿਲ ਨਿਸ਼ਸਤ
ਆਂਕਿ ਦੀਦਾ ਯਕ ਨਿਗਾਹ ਆਂ ਚਸ਼ਮੀ ਸੋਖ ।

ਜਿਸ ਕਿਸੇ ਨੇ ਉਸ ਸੋਖ ਅੱਖ ਨੂੰ ਇਕ ਨਜ਼ਰੇ ਵੀ ਵੇਖ ਲਿਆ,
ਉਸ ਦੇ ਦਿਲ ਦਾ ਭਰਮ ਦੂਰ ਹੋ ਗਿਆ ।

੧੯

ਬਹੇਸ਼ ਬਾਸ਼ ਕਿ ਹੰਗਾਮਿ ਨੋਬਹਾਰ ਆਮਦ
ਬਹਾਰ ਆਮਦ ਵਾ ਯਾਰ ਵਾ ਕਰਾਰ ਆਮਦ ।

ਹੋਸ਼ ਵਿਚ ਆ, ਕਿ ਨਵੀਂ ਬਹਾਰ ਦਾ ਸਮਾਂ ਆ ਗਿਆ ਹੈ,
ਬਹਾਰ ਆ ਗਈ ਹੈ, ਯਾਰ ਆ ਗਿਆ ਹੈ ਅਤੇ ਦਿਲ ਨੂੰ ਸ਼ਾਂਤੀ ਆ ਗਈ ਹੈ ।

ਦਰੂਨਿ ਮਰਦੁਮਿ ਚਸ਼ਮ ਜਿ ਬਸ ਕਿ ਜਲਵਾ ਗਰਸਤ
ਬਹਰ ਤਰਫ਼ ਕਿ ਨਜ਼ਰ ਕਰਦ ਰੂਇ ਯਾਰ ਆਮਦ ।

ਅੱਖ ਦੀ ਪੁਤਲੀ ਵਿਚ ਉਸ ਦਾ ਜਲਵਾ ਇੰਨਾ ਸਮਾ ਚੁੱਕਾ ਹੈ,
ਕਿ ਉਹ ਜਿੱਧਰ ਵੀ ਵੇਖਦੀ ਹੈ, ਮਿਤ੍ਰ ਪਿਆਰੇ ਦਾ ਹੀ ਮੁੱਖੜਾ ਦਿੱਸਦਾ ਹੈ ।

ਬ-ਹਰ ਤਰਫ਼ ਕਿ ਰਵਦ ਦੀਦਾ ਮੀਰਵਮ ਚਿ ਕੁਨਮ
ਦਰੀਂ ਮੁਕੱਦਮਾ ਮਾ ਰਾ ਚਿਹ ਅਖ਼ਤਿਆਰ ਆਮਦ ।

ਜਿਧਰੇ ਮੇਰੀ ਅੱਖ ਜਾਂਦੀ ਹੈ, ਮੈਂ ਵੀ ਉਧਰ ਹੀ ਜਾਂਦਾ ਹਾਂ, ਕੀ ਕਰਾਂ,
ਇਸ ਮੁਆਮਲੇ ਵਿਚ ਭਲਾ ਸਾਡੇ ਵਸ ਹੀ ਕੀ ਹੈ?

ਖਬਰ ਦਿਹੰਦ ਬ-ਯਾਰਾਨਿ ਮੁਦੱਈ ਕਿ ਇਮਸ਼ਬ
ਅਨਲਹੱਕ ਜਦਾ ਮਨਸੂਰ ਸੂਇ ਦਾਰ ਆਮਦ ।

ਦਾਅਵੇਦਾਰ ਦੇਸਤਾਂ ਪਾਸ ਕਿਸੇ ਖਬਰ ਲਿਆਂਦੀ ਕਿ ਅਜ ਰਾਤੀਂ
'ਅਨਲਹੱਕ' (ਮੈਂ ਰੱਬ ਹੀ ਹਾਂ) ਕਹਿੰਦਾ ਹੋਇਆ ਮਨਸੂਰ ਸੂਲੀ ਵੱਲ ਜਾ ਰਿਹਾ ਸੀ ।

ਖਬਰ ਦਿਹੇਦ ਬ-ਗੁਲਹਾ ਕਿ ਬਿਸ਼ਗੁਫ਼ੰਦ ਹਮਾ
ਅਜੀਂ ਨਵੇਦ ਕਿ ਜਾਂ ਬੁਲਬੁਲ ਹਜ਼ਾਰ ਆਮਦ ।

ਫੁੱਲਾਂ ਨੂੰ ਖਬਰ ਦੇ ਦਿਓ ਕਿ ਸਾਰੇ ਖਿੜ ਜਾਣ,
ਇਸ ਖੁਸ਼ਬਖਰੀ ਵਿਚ ਜਿਹੜੀ ਉਸ ਗਾਉਂਦੀ ਬੁਲਬੁਲ ਵਲੋਂ ਆਈ ਹੈ ।

ਖੁਦਾ ਮਾਂਦ ਜਿ ਗੈਰਤ ਜੁਦਾ ਵ ਮਨ ਹੈਰਾਂ
ਹਦੀਸਿ ਸੋਕਿ ਤੇ ਅਜ ਬਸ ਕਿ ਬੇ-ਸੁਮਾਰ ਆਮਦ ।

ਖੁਦਾ ਗੈਰਤ ਕਰਕੇ ਅੱਡ ਰਿਹਾ ਅਤੇ ਮੈਂ ਉੱਝ ਹੈਰਾਨ ਰਿਹਾ,
ਤੇਰੇ ਸੋਕ ਦੀ ਕਹਾਣੀ ਦਾ ਕੋਈ ਅੰਤ ਨਹੀਂ ।

ਖਿਆਲਿ ਹਲਕਾਇ ਜੁਲਹਿ ਤੂ ਮੀ-ਕੁਨਦ ਗੋਯਾ
ਅਜੀਂ ਸਬੱਬ ਕਿ ਦਿਲ ਅਜ ਸੋਕ ਬੇ-ਕਰਾਰ ਆਮਦ ।

ਗੋਯਾ ਤੇਰੀ ਜੁਲਹ ਦੇ ਕੁੰਡਲ ਦਾ ਧਿਆਨ ਧਰਦਾ ਹੈ,
ਇਸ ਲਈ, ਕਿ ਸੋਕ ਦੇ ਕਾਰਣ ਦਿਲ ਭਟਕਦਾ ਪਿਆ ਹੈ।

੨੦

ਤਬੀਬ ਆਸ਼ਿਕ ਬੇਦਰਦ ਰਾ ਦਵਾ ਚਿ ਕੁਨਦ
ਤੂਰਾ ਕਿ ਪਾਏ ਬਵਦ ਲੰਗ ਰਹਿਨੁਮਾ ਚਿ ਕੁਨਦ।
ਸਖਤ ਜਾਨ ਆਸ਼ਕ ਦੀ ਦਵਾ ਭਲਾ ਵੈਦ ਕੀ ਕਰ ਸਕਦਾ ਹੈ?
ਜਦ ਤੇਰੀਆਂ ਹੀ ਲੱਤਾਂ ਲੰਝੀਆਂ ਹਨ, ਰਾਹ ਵਿਖਾਉਣ ਵਾਲਾ ਕੀ ਕਰ ਸਕਦਾ ਹੈ?
ਜਮਾਲਿ ਉੰਹਮਾ ਜਾ ਬੇ-ਹਿਸਾਬ ਜਲਵਾਗਰ ਅਸਤ
ਤੂ ਦਰ ਹਿਜਾਬਿ ਖੂਦੀ ਯਾਰ ਮਹਿ ਲਕਾ ਕਿ ਕੁਨਦ।
ਉਸ ਦਾ ਹਰ ਜਲਵਾਹ ਹਰ ਥਾਂ ਬਿਨਾਂ ਘੁੰਡ ਦੇ ਰੂਪਮਾਨ ਹੈ।
ਤੂੰ ਤਾਂ ਆਪ ਹਉਮੈ ਦੇ ਪਰਦੇ ਹੇਠ ਹੈਂ, ਚੰਨ ਵਰਗਾ ਸੋਹਣਾ ਭਲਾ ਕੀ ਕਰੇ?
ਤੂਰਾ ਕਿ ਨੀਸਤ ਬਖੱਕ ਗੂਨਾ ਖਾਤਿਰਿ ਮਜ਼ਮੂਅ
ਮੁਕਾਮਿ ਅਮਨੇ ਖੁਸ਼ ਗੋਸ਼ਾ ਸਰਾ ਚਿ ਕੁਨਦ।
ਤੈਨੂੰ ਜਿਸ ਨੂੰ ਕਿ ਰਤਾ ਵੀ ਦਿਲ ਦਾ ਟਿਕਾਓ ਪ੍ਰਾਪਤ ਨਹੀਂ
ਉਸ ਲਈ ਕੋਈ ਸ਼ਾਂਤ-ਥਾਂ ਜਾਂ ਕਿਸੇ ਹਵੇਲੀ ਦੀ ਸੁੰਦਰ ਨੁੱਕਰ ਕੀ ਕਰ ਸਕਦੀ ਹੈ?

ਬਗੈਰਿ ਬਦਰਕਾਇ ਇਸ਼ਕ ਕੈ ਰਸੀ ਬ-ਮੰਜ਼ਲਿ ਯਾਰ
ਬਗੈਰ ਜਜ਼ਬਾਇ ਸੰਕਿ ਤੂ ਰਹਿਨੁਮਾ ਚਿ ਕੁਨਦ।
ਬਿਨਾਂ ਪ੍ਰੀਤ ਦੇ ਹਾਦੀ ਦੇ ਤੂ ਭਲਾ ਕਿਵੇਂ ਸਜਨ ਦੀ ਦਰਗਾਹੇ ਪਹੁੰਚ ਸਕਦਾ ਹੈਂ?
ਤੇਰੇ ਸੋਕ ਦੇ ਜਜਬੇ ਤੋਂ ਬਿਨਾਂ ਭਲਾ ਰਾਹ ਵਿਖਾਉਣ ਵਾਲਾ ਕੀ ਕਰ ਸਕਦਾ ਹੈ?
ਤੂ ਸੁਰਮਾਇ ਦੀਦਾ ਕੁਨੀ ਖਾਕਿ ਮੁਰਸਦ ਐ ਗੋਯਾ
ਜਮਾਲਿ ਹੱਕ ਨਿਗਰੀ ਥਾ ਤੂ ਤੂਤੀਆ ਚਿ ਕੁਨਦ।
ਹੈ ਗੋਯਾ! ਜਦ ਤੂੰ ਗੁਰੂ ਜੀ ਦੀ ਚਰਨਪੂੜ ਨੂੰ ਆਪਣੇ ਨੇਤ੍ਰਾਂ ਲਈ ਸੁਰਮਾਂ ਬਣਾ ਲਵੇਂਗਾ,
ਤਾਂ ਤੂੰ ਰੱਬ ਦਾ ਜਲਵਾ ਵੇਖ ਸਕੇਗਾ, ਤੇਰੇ ਲਈ (ਹੋਰ ਕੋਈ) ਸੁਰਮਾਂ ਕਿਸ ਕੰਮ?

੨੧

ਸਬਾ ਚੂੰਹ ਲਕਾ ਹਾਇ ਜੁਲਹਿ ਉੰਹ ਰਾ ਸ਼ਾਨਾ ਮੀ ਸਾਜ਼ਦ
ਅਜਿਬ ਜੰਜੀਰ ਅਜ ਬਹਰਿ ਦਿਲਿ ਦੀਵਾਨਾ ਮੀ ਸਾਜ਼ਦ।
ਚੜ੍ਹਦੇ ਦੀ ਪੈਣ ਜਦ ਉਸ ਦੀਆਂ ਲਿਟਾਂ ਦੇ ਘੁੰਗਾਰਾਂ ਦੀ ਕੰਘੀ ਕਰਦੀ ਹੈ,
ਤਾਂ ਸਮਝੇ ਮੇਰੇ ਦੀਵਾਨੇ ਦਿਲ ਲਈ ਇਕ ਅਜਿਬ ਜੰਜੀਰ ਬਣਾਉਂਦੀ ਹੈ।
• ਨ ਦਾਨਿਸਤੇਮ ਅਜ ਰੂਜ਼ਿ ਅਜ਼ਲ ਈਂ ਨਕਸ਼ਿ ਆਦਮ ਰਾ
ਕਿ ਨੱਕਾਸ਼ ਅਜ ਬਰਾਏ ਮਾਂਦਨਿ ਖੁਦ ਖਾਨਾ ਮੀ ਸਾਜ਼ਦ।
ਆਦਿ ਸਮੇਂ ਤੋਂ ਹੀ ਅਸੀਂ ਮਨੁੱਖ ਦੇ ਇਸ ਢਾਂਚੇ ਨੂੰ ਨਹੀਂ ਸਮਝਿਆ ਕਿ ਰੱਬ ਇਹ ਆਪਣੇ ਰਹਿਣ
ਲਈ ਘਰ ਬਣਾਉਂਦਾ ਪਿਆ ਹੈ।

ਦਿਲਿ ਆਸ਼ਕ ਬ-ਅੰਦਰ ਛੁਰਸਤਿ ਮਾਸੂਕ ਮੀ ਗਰਦਦ
 ਸਰਾ ਪਾ ਜਾਂ ਸ਼ਵਦ ਹਰ ਕਸ ਕਿ ਬਾ ਜਾਨਾਨਹ ਮੀ ਸਾਜ਼ਦ ।
 ਆਸ਼ਕ ਦਾ ਦਿਲ ਥੋੜ੍ਹੇ ਸਮੇਂ ਵਿਚ ਹੀ ਮਾਸੂਕ ਬਣ ਜਾਂਦਾ ਹੈ । ਹਰ ਉਹ ਬੰਦਾ ਜੋ ਮਾਸੂਕ ਨਾਲ
 ਬਣਾਈ ਰਖਦਾ ਹੈ, ਆਪ ਸਿਰ ਤੋਂ ਪੈਰਾਂ ਤਕ ਜਾਨ ਬਣ ਜਾਂਦਾ ਹੈ ।
 ਬਰਾਏ ਗੁਰਦਾਇ ਨਾਂ ਗਿਰਦਿ ਹਰ ਦੁਨੀ ਚਿ ਮੀ ਗਰਦੀ
 ਤਮਆ ਦੀਦੀ ਕਿ ਆਦਮ ਰਾ ਅਸੀਰਿ ਦਾਨਾ ਮੀ ਸਾਜ਼ਦ ।
 ਰੋਟੀ ਦੇ ਇਕ ਟੁਕੜੇ ਲਈ ਤੂ ਕਿਉਂ ਹਰ ਕਮੀਨੇ ਮਗਰ ਨੱਸਦਾ ਛਿਰਦਾ ਹੈਂ,
 ਤੂ ਵੇਖਿਆ ਹੀ ਹੈ ਕਿ ਲੋਭ ਬੰਦੇ ਨੂੰ ਇਕ ਦਾਨੇ ਲਈ ਕੈਦੀ ਬਣਾ ਦਿੰਦਾ ਹੈ ।
 ਮਗੋ ਅਜ਼ ਹਾਲਿ ਲੈਲਾ ਰਾ ਦਿਲਿ ਸ਼ੇਰੀਦਾਇ ਗੋਯਾ
 ਕਿ ਸ਼ਰਾਹ ਕਿੱਸਾਇ ਮਜ਼ਨੂੰ ਮਰਾ ਦੀਵਾਨਾ ਮੀ ਸਾਜ਼ਦ ।
 ਐ ਗੋਯਾ । ਤੂ ਲੈਲਾ ਦਾ ਹਾਲ ਸਿਰ ਫਿਰੇ ਦਿਲ ਨੂੰ ਨਾ ਦੱਸੀਂ,
 ਕਿਉਂਕਿ ਮਜ਼ਨੂੰ ਦੀ ਵਿੱਖਿਆ ਮੇਰੇ ਜਿਹੇ ਦੀਵਾਨੇ ਨੂੰ ਹੀ ਰਾਸ ਆਉਂਦੀ ਹੈ ।

੨੨

ਹੱਜਦਾ ਹਜ਼ਾਰ ਸਿਜਦਾ ਬ-ਸੂਇ ਤੂ ਮੀਕੁਨੰਦ
 ਹਰਦਮ ਤਵਾਫਿ ਕਾਅਬਾ ਕੂਇ ਤੂ ਮੀਕੁਨੰਦ ।
 ਲੋਕੀ ਅਠਾਰਾਂ ਹਜ਼ਾਰ ਸਿਜਦੇ ਤੇਰੀ ਪਾਸੇ ਵੱਲ ਕਰਦੇ ਹਨ ।
 ਹਰ ਵਕਤ ਉਹ ਤੇਰੀ ਗਲੀ ਦੇ ਕਾਅਬੇ ਦੀ ਪਰਕਰਮਾ ਕਰਦੇ ਹਨ ।
 ਹਰ ਜਾ ਕਿ ਬਿਨਿਗਰੇਦ ਜਮਾਲਿ ਤੂ ਬਿਨਿਗਰੰਦ
 ਸਾਹਿਬ ਦਿਲਾਂ ਨਜ਼ਾਰਾਇ ਰੂਇ ਤੂ ਮੀ ਕੁਨੰਦ ।
 ਜਿੱਥੇ ਵੀ ਉਹ ਵੇਖਦੇ ਹਨ, ਤੇਰਾ ਹੀ ਜਮਾਲ ਵੇਖਦੇ ਹਨ ।
 ਦਿਲਾਂ ਦੇ ਮਹਿਰਾਮ ਤੇਰੇ ਮੁਖੜੇ ਦਾ ਦੀਦਾਰ ਕਰਦੇ ਹਨ ।
 ਜਾਂ ਰਾ ਨਿਸਾਰਿ ਕਾਮਤਿ ਰਾਅਨਾਤ ਕਰਦਾ-ਅੰਦ
 ਦਿਲ-ਹਾਇ ਮੁਰਦਾ ਜਿੰਦਾ ਜਿ ਰੂਇ ਤੂ ਮੀ ਕੁਨੰਦ ।
 ਉਨ੍ਹਾਂ ਆਪਣੀ ਜਾਨ ਤੇਰੇ ਸੁੰਦਰ ਕੱਦ ਤੋਂ ਵਾਰ ਦਿੱਤੀ ਹੈ,
 ਉਹ ਮੁਰਦਾ ਦਿਲਾਂ ਨੂੰ ਤੇਰੀ ਸੁਰੰਧੀ ਨਾਲ ਸੁਰਜੀਤ ਕਰਦੇ ਹਨ ।
 ਆਈਨਾਇ ਖੁਦਾਏ-ਨੁਮਾ ਹਸਤ ਰੂਇ ਤੂ
 ਦੀਦਾਰਿ ਹੱਕ ਜਿ-ਆਈਨਾਇ ਰੂਇ ਤੂ ਮੀ ਕੁਨੰਦ ।
 ਤੇਰਾ ਮੁਖੜਾ ਰੱਬ ਦਾ ਦਰਸ਼ਨ ਕਰਾਉਣ ਵਾਲਾ ਸ਼ੀਸ਼ਾ ਹੈ ।
 ਉਹ ਰੱਬ ਦਾ ਦੀਦਾਰ ਤੇਰੇ ਮੁਖੜੇ ਦੇ ਸ਼ੀਸ਼ੇ ਰਾਹੀਂ ਕਰਦੇ ਹਨ ।
 ਤੀਰਾ-ਦਿਲਾਂ ਕਿ ਚਸ਼ਮ ਨਦਾਰੰਦ ਮੁਤਲਿਕ ਅੰਦ
 ਖੁਰਸ਼ੀਦ ਰਾ ਮੁਕਾਬਲਿ ਰੂਇ ਤੂ ਮੀ ਕੁਨੰਦ ।
 ਕਾਲੇ ਦਿਲਾਂ ਵਾਲੇ, ਜਿਨ੍ਹਾਂ ਦੀਆਂ ਅੱਖਾਂ ਨਹੀਂ, ਇਸ ਗੱਲ ਲਈ ਆਜ਼ਾਦ ਹਨ,
 ਕਿ ਸੂਰਜ ਨੂੰ ਤੇਰੇ ਮੁਖੜੇ ਦੇ ਸਾਹਮਣੇ ਲਿਆ ਖੜ੍ਹਾ ਕਰਦੇ ਹਨ ।

ਮਸਤਾਨਿ ਸੋਕ ਗੁਲਗਲਾ ਦਾਰੰਦ ਦਰ ਜਹਾਂ
 ਸਦ ਜਾਂ ਫਿਦਾਇ ਯੱਕ ਸਰਿ ਮੂਇ ਤੂ ਮੀ ਕੁਨੰਦ ।
 ਤੇਰੇ ਸੋਕ ਵਿਚ ਮਸਤ ਆਸ਼ਕ ਜਹਾਨ ਨੂੰ ਰੈਲੇ ਨਾਲ ਭਰ ਦਿੰਦੇ ਹਨ ।
 ਉਹ ਸੈਕੜੇ ਜਾਨਾਂ ਤੇਰੇ ਵਾਲ ਦੀ ਇਕ ਤਾਰ ਤੋਂ ਕੁਰਬਾਨ ਕਰ ਦਿੰਦੇ ਹਨ ।
 ਦਰ ਪਰਦਾਇ ਜਮਾਲਿ ਤੂ ਰੋਸ਼ਨ ਸ਼ਵਦ ਜਹਾਂ
 ਦਰ ਹਰ ਤਰਫ ਕਿ ਜ਼ਿਕਰਿ ਜ਼ਿ ਰੂਏ ਤੂ ਮੀ ਕੁਨੰਦ ।
 ਜਦ ਤੇਰੇ ਮੁਖੜੇ ਦੀ ਚਰਚਾ ਹਰ ਪਾਸੇ ਛਿੜਦੀ ਹੈ,
 ਤਾਂ ਤੇਰੇ ਜਮਾਲ ਦੇ ਪਰਦੇ ਵਿਚ ਸਾਰਾ ਜਹਾਨ ਰੈਸ਼ਨ ਹੋ ਜਾਂਦਾ ਹੈ ।
 ਆਸੂਫਤਗਾਨਿ ਸੋਕਿ ਤੂ ਗੋਯਾ ਸਿਫਤ ਮਦਾਮ
 ਆਵਾਜ਼ਿ ਖੁਸ਼-ਕਲਾਮ ਜ਼ਿ ਬੂਇ ਤੂ ਮੀ ਕੁਨੰਦ ।
 ਤੇਰੇ ਪ੍ਰੇਮ ਦੇ ਮਤਵਾਲੇ ਗੋਯਾ ਵਾਂਗ ਸਦਾ ਆਪਣੀ ਆਵਾਜ਼
 ਨੂੰ ਤੇਰੀ ਖੁਸ਼ਬੋਨ ਨਾਲ ਸੁਰੀਲੀ ਬਣਾ ਲੈਂਦੇ ਹਨ ।

੨੩

ਐ ਗਰਦਿਸ਼ ਚਸ਼ਮਿ ਤੂ ਕਿ ਅੱਯਾਮ ਨ ਦਾਰਦ
 ਖਰਸ਼ੀਦਿ ਛਲਕ ਪੇਸ਼ਿ ਰੁਖਤ ਨਾਮ ਨਦਾਰਦ ।
 ਐ, ਕਿ ਤੇਰੀ ਅੱਖਾਂ ਦੀ ਗਰਦਿਸ਼ ਤਾਂ ਦਿਨਾਂ ਵਿਚ ਵੀ ਨਹੀਂ,
 ਆਸਮਾਨ ਦਾ ਸੂਰਜ ਤੇਰੇ ਮੁਖੜੇ ਦੇ ਸਾਹਮਣੇ ਰਤਾ ਅਰਥ ਨਹੀਂ ਰੱਖਦਾ ।
 ਸੱਯਾਦਿ ਕਜ਼ਾ ਅਜ਼ ਪਏ ਦਿਲ ਬੁਰਦਾਨਿ ਆਸ਼ਿਕ
 ਚੂੰ ਚਲਕਾਇ ਜੂਲਛਿ ਤੂ ਦਿਗਰ ਦਾਮ ਨਦਾਰਦ ।
 ਮੌਤ ਦਾ ਹੇੜੀ ਆਸ਼ਕ ਦੇ ਦਿਲ ਨੂੰ ਛੜ੍ਹਨ ਲਈ
 ਤੇਰੀ ਜੂਲਛ ਦੇ ਫੰਧੇ ਵਰਗਾ ਹੋਰ ਕੋਈ ਜਾਲ ਨਹੀਂ ਰੱਖਦਾ ।
 ਈਂ ਉਮਰਿ ਗਿਰਾਂ ਮਾਯਾਇ ਗਨੀਮਤ ਸੁਮਰ ਆਖਿਰ
 ਮਾ ਸੁਬਹ ਨ ਦੀਦੇਮ ਕਿ ਉੰ ਸ਼ਾਮ ਨ-ਦਾਰਦ ।
 ਇਹ ਬਹੁ-ਮੁੱਲੀ ਉਮਰ ਨੂੰ, ਅਖੀਰ, ਗਨੀਮਤ ਸਮਝ,
 ਅਸਾਂ ਕੋਈ ਅਜਿਹੀ ਸਵੇਰ ਨਹੀਂ ਵੇਖੀ, ਜਿਸ ਦੀ ਸ਼ਾਮ ਨਾ ਹੋਈ ਹੋਵੇ ।
 ਤਾ ਚੰਦ ਦਿਲਾਸਾ ਕੁਨਮ ਈਂ ਖਾਤਿਰਿ ਖੁਦ ਰਾ
 ਬੇ-ਦੀਦਨਿ ਰੂਇ ਤੂ ਦਿਲ ਆਰਾਮ ਨ ਦਾਰਦ ।
 ਮੈਂ ਕਦ ਤਕ ਆਪਣੇ ਦਿਲ ਨੂੰ ਦਿਲਾਸਾ ਦਿਆਂ,
 ਤੇਰਾ ਮੁਖੜਾ ਵੇਖੇ ਬਿਨਾਂ ਦਿਲ ਨੂੰ ਚੈਨ ਨਹੀਂ ਆਉਂਦੀ ।
 ਈਂ ਚਸ਼ਮਿ ਗੋਹਰ-ਬਾਰ ਕਿ ਦਰਿਆ ਸੁਦਾ ਗੋਆ,
 ਬੇ-ਰੂਇ ਦਿਲਾਰਾਮਿ ਤੂ ਆਰਾਮ ਨ-ਦਾਰਦ ।
 ਇਸ ਮੌਤੀ ਵਸਾਉਣ ਵਾਲੀ ਅੱਖ ਨੂੰ, ਐ ਗੋਯਾ, ਜਿਹੜੀ ਕਿ ਸਮੁੰਦਰ ਬਣ ਗਈ ਹੈ,
 ਦਿਲ ਨੂੰ ਆਰਾਮ ਪਹੁੰਚਾਉਣ ਵਾਲੇ ਤੇਰੇ ਮੁਖੜੇ ਬਿਨਾਂ ਆਰਾਮ ਨਹੀਂ ।

28

ਤਾ ਲਾਲਿ ਜਾਂ ਡੜਾਇ ਤੂ ਗੋਯਾ ਨਮੀ ਸ਼ਵਦ
ਦਰਮਾਨਿ ਦਰਦਿ ਮਾਸਤ ਕਿ ਪੈਦਾ ਨਮੀ ਸ਼ਵਦ ।

ਜਦ ਤਕ ਤੇਰੇ ਜਾਨ ਵਪਾਉਣ ਵਾਲੇ ਲਾਲ ਹੋਠ ਬੋਲਦੇ ਨਹੀਂ,
ਸਾਡੇ ਦਰਦਾਂ ਦੀ ਦਵਾ ਵੀ ਪੈਦਾ ਨਹੀਂ ਹੋ ਸਕਦੀ ।

ਲਬਿ ਤਿਸ਼ਨਾ ਰਾ ਬਾ-ਆਬਿ ਲਬਤ ਹਸਤ ਆਰਜੂ
ਤਸਕੀਨਿ ਮਾ ਜਿ ਖਿਜ਼ਰੇ ਮਸੀਹਾ ਨਮੀ ਸ਼ਵਦ ।

ਪਿਆਸੇ ਹੋਠ ਨੂੰ ਤੇਰੇ ਹੋਠਾਂ ਦੇ ਅੰਮ੍ਰਿਤ ਦੀ ਲਾਲਸਾ ਹੈ,
ਸਾਡੀ ਤਸੱਲੀ ਖਿਜ਼ਰ ਜਾਂ ਮਸੀਹਾ ਤੋਂ ਭੀ ਨਹੀਂ ਹੋ ਸਕਦੀ ।

ਦਾਰੇਮ ਦਰਦਿ ਦਿਲ ਕੀ ਮਰ ਉ ਰਾ ਇਲਾਜ ਨੀਸਤ
ਤਾ ਜਾਂ ਨਮੀ ਦਿਹੇਮ ਮਦਾਵਾ ਨਮੀ ਸ਼ਵਦ ।

ਸਾਨੂੰ ਅਜਿਹਾ ਦਿਲ ਦਾ ਦਰਦ ਲੱਗਾ ਹੋਇਆ ਹੈ, ਕਿ ਜਿਸ ਦਾ ਕੋਈ ਇਲਾਜ ਨਹੀਂ ।
ਜਦ ਤਕ ਅਸੀਂ ਜਾਨ ਨਹੀਂ ਦੇ ਦਿੰਦੇ ਆਰਾਮ ਨਹੀਂ ਹੋ ਸਕਦਾ ।

ਗੁਫਤਮ ਕਿ ਜਾਂ-ਦਿਹੇਮ ਇਵਜ਼ ਯੱਕ ਨਿਗਾਹਿ ਤੂ
ਗੁਫਤਾ ਮਿਆਨਿ ਮਾ ਓ ਤੂ ਸੋਦਾ ਨਮੀ ਸ਼ਵਦ ।

ਮੈਂ ਆਖਿਆ, ਤੇਰੀ ਇਕ ਨਿਗਾਹ ਬਦਲੇ ਅਸੀਂ ਜਾਨ ਹਾਜ਼ਰ ਕਰਦੇ ਹਾ,
ਉਸ ਆਖਿਆ, ਸਾਡੇ ਤੁਹਾਡੇ ਵਿਚਕਾਰ (ਅਜਿਹਾ) ਸੋਦਾ ਨਹੀਂ ਹੋ ਸਕਦਾ ।

ਅੰਦਰ ਹਵਾਇ ਜੁਲਡਿ ਗਿਰਾਹਗੀਰ ਮਹਿਵਸ਼ਾਂ
ਮਨ ਮੀ-ਰਵਮ ਗਿਰਹ ਜਿ ਦਿਲਮ ਵਾ ਨਮੀ ਸ਼ਵਦ ।

ਚੰਨ ਵਰਗੇ ਸੋਹਣਿਆਂ ਦੀਆਂ ਰੰਢਾਂ ਲੱਗੀਆਂ ਜੁਲਫਾਂ ਦੀ ਲਾਲਸਾ ਵਿਚ ।
ਮੈਂ ਜਾਂਦਾ ਤਾਂ ਹਾਂ, ਪਰ ਮੇਰੇ ਦਿਲ ਦੀ ਰੰਢ [ਤੇਰੇ ਬਾਝੋਂ] ਨਹੀਂ ਖੁਲ੍ਹਦੀ ।

ਬਾ ਸਾਹਿਲਿ ਮੁਰਾਦ ਕੁਜਾ ਆਸ਼ਨਾ ਸ਼ਵੇਮ
ਤਾ ਚਸ਼ਮਿ ਮਾ ਬ-ਯਾਦਿ ਤੂ ਦਰਿਆ ਨਮੀ ਸ਼ਵਦ ।

ਜਦ ਤਕ ਕਿ ਸਾਡੀ ਅੱਖ ਤੇਰੀ ਯਾਦ ਵਿਚ ਸਾਗਰ ਨਹੀਂ ਬਣ ਜਾਂਦੀ,
ਅਸੀਂ ਮੁਰਾਦ ਦੀ ਕੰਧੀ ਤੋਂ ਵਾਕਫ਼ ਨਹੀਂ ਹੋ ਸਕਦੇ ।

ਗੋਯਾ ਦਰ ਇੰਤਜ਼ਾਰਿ ਤੂ ਚਸ਼ਮਮ ਸਫੇਦ ਸੁਦ
ਮਨ ਚੂੰ ਕੁਨਮ ਕਿ ਬੇ ਤੂ ਦਿਲਾਸਾ ਨਮੀ ਸ਼ਵਦ ।

ਤੇਰੀ ਉਡੀਕ ਵਿਚ ਮੇਰੀਆਂ ਅੱਖਾਂ ਵੀ ਅੰਨ੍ਹੀਆਂ (ਚਿੱਟੀਆਂ) ਹੋ ਗਈਆਂ ਹਨ,
ਮੈਂ ਕੀ ਕਰਾਂ, ਕਿਉਂਕਿ ਤੇਰੇ ਬਿਨਾਂ ਮੇਰੀ ਢਾਰਸ ਨਹੀਂ ਹੋ ਸਕਦੀ ।

25

ਚੂੰ ਮਾਹਿ ਦੇ ਹਫਤਾ ਰੂ ਨਮਾਈ, ਚਿ ਸ਼ਵਦ
ਇਮਸ਼ਬ ਮਹਿ ਮਨ ਅਗਰ ਬਿਆਈ ਚਿ ਸ਼ਵਦ ।

ਜੇਕਰ ਤੂ ਚੈਧਵੀਂ ਦਾ ਚੰਨ-ਮੁਖੜਾ ਵਿਖਾ ਦੇਵੇਂ ਤਾਂ ਕੀ ਹਰਜ ਏ?

ਜੇਕਰ, ਮੇਰੇ ਚੰਨਾ! ਅੱਜ ਰਾਤ ਮੁਖ ਵਿਖਾ ਦੇਵੇ, ਤਾਂ ਭੁਲਾ ਕੀ ਹਰਜ਼ ਏ?

ਈ ਜੁਮਲਾਇ ਜਹਾਂ ਅਸੀਂਰਿ ਜੁਲਹਤ ਗਸ਼ਤਾ

ਯੱਕ ਲਹਿਜ਼ਾ ਅਗਰ ਗਿਰਹਾ ਕੁਸ਼ਾਈ ਚਿ ਸ਼ਵਦ।

ਇਹ ਸਾਰਾ ਜਹਾਨ ਤੇਰੀ ਜੁਲਹ ਦਾ ਕੈਦੀ ਹੈ,

ਇਕ ਛਿਨ ਲਈ ਜੇਕਰ ਤੂੰ ਇਸ ਦੀ ਗੰਢ ਖੋਲ੍ਹੇ ਦੇਵੇ ਤਾਂ ਕੀ ਹਰਜ਼ ਏ?

ਆਲਮ ਹਮਾ ਗਸ਼ਤਾ ਅਸਤ ਬੇ ਤੂੰ ਤਾਰੀਕ

ਖੁਰਸ਼ੀਦ ਸਿਫਤ ਅਗਰ ਬਰ ਆਈ ਚਿ ਸ਼ਵਦ।

ਸਾਰੀ ਦੁਨੀਆਂ ਤੇਰੇ ਬਿਨਾਂ ਅੰਨ੍ਹੇਰੀ ਹੋ ਗਈ ਹੈ,

ਸੁਰਜ ਵਾਂਗ ਜੇਕਰ ਤੂੰ ਨਿਕਲ ਆਵੇ, ਤਾਂ ਕੀ ਹਰਜ਼ ਏ?

ਯੱਕ ਲਹਿਜ਼ਾ ਬਿਆ ਵਾ ਦਰ ਦੇ ਚਸ਼ਮਮ ਬਿ-ਨਸ਼ੀਂ

ਦਰ ਦੀਦਾ ਨਿਸ਼ਸਤਾ ਦਿਲਰੁਬਾਏ ਚਿ ਸ਼ਵਦ।

ਇਕ ਛਿਨ ਲਈ ਆ, ਅਤੇ ਮੇਰੀਆਂ ਦੋਹਾਂ ਅੱਖਾਂ ਵਿਚ ਆ ਕੇ ਬਹਿ ਜਾ,

ਹੇ ਦਿਲ ਲੈ ਜਾਣ ਵਾਲੇ, ਜੇਕਰ ਤੂੰ ਅੱਖਾਂ ਵਿਚ ਬਹਿ ਜਾਵੇਂ, ਤਾਂ ਕੀ ਹਰਜ਼ ਏ?

ਈ ਹਿੰਦੂਇ ਖਾਲਤ ਕਿ ਬਰ-ਰੂਅਤ ਸ਼ੈਦਾ ਅਸਤ

ਬਿ-ਫਰੋਸ਼ੀ ਅਗਰ ਬ ਨਕਦਿ ਖੁਦਾਈ ਚਿ ਸ਼ਵਦ।

ਇਸ ਤੇਰੇ ਕਾਲੇ ਤਿਲ (ਦੇ ਬੁੱਤ) ਨੂੰ, ਜਿਹੜਾ ਤੇਰੇ ਮੁਖੜੇ ਦਾ ਸੁਦਾਈ ਹੈ,

ਜੇਕਰ ਤੂੰ ਕੁਲ ਖੁਦਾਈ ਦੇ ਬਦਲੇ ਵੇਚ ਦੇਵੇਂ, ਤਾਂ ਕੀ ਹਰਜ਼ ਏ?

ਦਰ ਦੀਦਾ ਤੂੰਈ ਵ ਮਨ ਬਹਰਿ ਕੂੰ ਜੋਯਾ

ਅੜ ਪਰਦਾਇ ਗੈਬ ਰੂ-ਨਮਾਈ ਚਿ ਸ਼ਵਦ।

ਤੂੰ ਮੇਰੀਆਂ ਅੱਖਾਂ ਵਿਚ ਪਿਆ ਵੱਸਦਾ ਹੈਂ, ਫਿਰ ਮੈਂ ਕਿਸ ਨੂੰ ਢੂੰਡ ਰਿਹਾ ਹਾਂ,

ਅਦਿੱਖ ਦੇ ਪਰਦੇ ਵਿਚੋਂ ਜੇਕਰ ਆਪਣਾ ਮੁਖੜਾ ਵਿਖਾ ਦੇਵੇਂ, ਤਾਂ ਕੀ ਹਰਜ਼ ਏ?

ਗੋਯਾਸਤ ਬਹਰ ਤਰਫ ਸੁਰਾਗਤ ਜੋਯਾ

ਗਰ ਗੁਮ-ਸੁਦਾਰਾ ਰਹਿਨਮਾਈ ਚਿ ਸ਼ਵਦ।

ਗੋਯਾ, ਹਰ ਪਾਸੇ ਤੇਰੀ ਸੂਹ ਲੱਭ ਰਿਹਾ ਹੈ,

ਜੇਕਰ ਰਾਹ ਭੁੱਲੇ ਨੂੰ ਰਾਹ ਵਿਖਾ ਦੇਵੇਂ, ਤਾਂ ਕੀ ਹਰਜ਼ ਏ?

੨੬

ਕਦਮ ਆਂ ਬਿਹ ਕਿ ਉੰ ਰਾਹਿ ਖੁਦਾ ਪੈਮੂਦਾ ਮੀ ਬਾਸ਼ਦ

ਜ਼ਬਾਨੇ ਬਿਹ ਕਿ ਦਰ ਜ਼ਿਕਰਿ ਖੁਦਾ ਆਸੂਦਾ ਮੀ ਬਾਸ਼ਦ।

ਕਦਮ ਉਹ ਹੀ ਚੰਗਾ ਹੈ, ਜਿਹੜਾ ਰੱਬ ਦੇ ਰਾਹ ਤੇ ਚੁੱਕਿਆ ਜਾਵੇ,

ਜੀਭਾ ਉਹ ਹੀ ਭਲੀ ਹੈ, ਜਿਹੜੀ ਰੱਬ ਦੇ ਸਿਮਰਨ ਵਿਚ ਸੁੱਖ ਜਾਣੇ।

ਬਹਰ ਸੂਇ ਕਿ ਮੀ-ਬੀਨਮ ਬ ਚਸ਼ਮਮ ਮਾਸਵਾ ਨਾਇਦ

ਹਮੇਸ਼ਾ ਨਕਸ਼ਾ ਉੰ ਦਰ ਦੀਦਾਇ ਮਾ ਬੂਦਾ ਮੀ ਬਾਸ਼ਦ।

ਜਿਧਰ ਵੀ ਮੈਂ ਵੇਖਦਾ ਹਾਂ, ਮੇਰੀਆਂ ਅੱਖਾਂ ਵਿਚ ਕੁਝ ਸਮਾਉਂਦਾ ਨਹੀਂ,

ਹਮੇਸ਼ਾਂ ਉਸ ਦੇ ਨਕਸ਼ ਹੀ ਸਾਡੀਆਂ ਅੱਖਾਂ ਵਿਚ ਸਮਾਏ ਰਹਿੰਦੇ ਹਨ।

ਜ ਫੈਜ਼ਿ ਮੁਰਸ਼ਦਿ ਕਾਮਿਲ ਮਰਾ ਮਾਅਲੂਮ ਸ਼ੁਦ ਆਖਿਰ
 ਕਿ ਦਾਇਮ ਮਰਦੁਮਿ ਦੁਨਿਆ ਗਮ-ਆਲੂਦਾ ਮੀਬਾਸ਼ਦ ।
 ਪੂਰੇ ਗੁਰੂ ਦੀ ਬਖ਼ਸ਼ਿਸ਼ ਨਾਲ ਅਖੀਰ ਮੈਨੂੰ ਇਹ ਗਿਆਨ ਹੋ ਗਿਆ,
 ਕਿ ਦੂਨੀਆਂ ਦੇ ਲੋਕ ਸਦਾ ਗਮ ਅਤੇ ਫਿਕਰ ਵਿਚ ਫਸੇ ਰਹਿੰਦੇ ਹਨ ।
 ਜਹੋ ਸਾਹਿਬਦਿਲ ਰੋਸ਼ਨ ਜ਼ਮੀਰਿ ਆਰਿਫ਼ ਕਾਮਿਲ
 ਕਿਹ ਬਰ ਦਰਗਾਹਿ ਹੱਕ ਪੇਸ਼ਾਨੀਏ ਉ ਸੂਦਾ ਮੇ ਬਾਸ਼ਦ ।
 ਕਿੰਨਾ ਭਾਗਾਂ ਵਾਲਾ ਹੈ ਉਸ ਦਿਲ ਦਾ ਮਾਲਕ, ਜਿਸਦੀ ਆਤਮਾ ਰੋਸ਼ਨ ਹੈ ਅਤੇ ਜੋ ਪੂਰਾ ਗਿਆਨਵਾਨ ਹੈ,
 ਅਤੇ ਜਿਸ ਦਾ ਮੱਥਾ ਰੱਬ ਦੀ ਦਰਗਾਹ ਤੇ ਨਿਵੰਦਾ ਹੋਵੇ ।
 ਬ-ਕੁਰਬਾਨੀ ਸਰਿ ਕੂਇ ਬਿਗਰਦ ਵ ਦਮ ਮਜ਼ਨ ਗੋਯਾ
 ਇਸ਼ਾਰਤਹਾਇ ਚਸ਼ਮਿ ਉ ਮਰਾ ਫਰਮੂਦਾ ਮੀ ਬਾਸ਼ਦ ।
 ਕੁਰਬਾਨੀ ਲਈ ਉਸ ਦੀ ਗਲੀ ਉਦਾਲੇ, ਐ ਗੋਯਾ, ਫਿਰਦਾ ਰਹੁ ਅਤੇ ਸੇਖੀ ਨਾ ਮਾਰ,
 ਮੈਨੂੰ ਤਾਂ ਉਸ ਦੀਆਂ ਅੱਖਾਂ ਦੇ ਇਸ਼ਾਰੇ ਦਾ ਹੁਕਮ ਮਿਲਣਾ ਚਾਹੀਦਾ ਹੈ ।

੨੭

ਹਜ਼ਾਰ ਤਖ਼ਤਿ ਮੁਰੱਸਾ ਛਤਾਦਾ ਦਰ ਰਹਿ ਅੰਦ
 ਕਲੰਦਰਾਨਿ ਤੂ ਤਾਜੇ ਨਗੀਂ ਨਮੀ ਖਾਹੰਦ ।
 ਹਜ਼ਾਰਾਂ ਜੜਾਉ ਤਖ਼ਤ ਤੇਰੇ ਰਾਹ ਵਿਚ ਪਏ ਹਨ,
 ਤੇਰੇ ਮਸਤਾਨਿਆਂ ਨੂੰ ਤਾਜ ਅਤੇ ਨਗੀਨਿਆਂ ਦੀ ਲੋੜ ਨਹੀਂ ਰਖਦੇ ।
 ਫਨਾਹ ਪਜ਼ੀਰ ਬਵਦ ਹਰ ਚਿ ਹਸਤ ਦਰ ਆਲਮ
 ਨਹਿ ਆਸ਼ਕਾਂ ਕਿ ਅਜ ਅਸਰਾਰਿ ਇਸ਼ਕ ਆਗਾਹ ਅੰਦ ।
 ਦੁਨੀਆਂ ਅੰਦਰ ਹਰ ਚੀਜ਼ ਫਨਾਹ ਹੋ ਜਾਣ ਵਾਲੀ ਹੈ,
 ਪਰ ਆਸ਼ਕ ਫਨਾਹ ਹੋਣ ਵਾਲੇ ਨਹੀਂ, ਕਿਉਂ ਜੋ ਉਹ ਪ੍ਰੀਤ ਦੇ ਭੇਤਾਂ ਤੋਂ ਜਾਣੂ ਹਨ ।
 ਤਮਾਮ ਚਸ਼ਮ ਤਵਾਂ ਸ਼ੁਦ ਪੈਇ ਨੱਜਰਾਇ ਉ
 ਹਜ਼ਾਰ ਸੀਨਾ ਬਿ ਸੌਦਾਏ ਹਿਜਰ ਮੀਕਾਹੰਦ ।
 ਸਾਰੀਆਂ ਅੱਖਾਂ ਉਸ ਦੇ ਦਰਸ਼ਨਾਂ ਲਈ ਤੀਬਰ ਹੋ ਗਈਆਂ,
 ਹਜ਼ਾਰਾਂ ਚਿਤ ਉਸ ਦੇ ਬਿਹਾ ਦੇ ਫਿਕਰ ਵਿਚ ਨਿਘਰਦੇ ਜਾਂਦੇ ਹਨ ।
 ਤਮਾਮ ਦੋਲਤਿ ਦੁਨਿਆ ਬ-ਯੱਕ ਨਿਗਾਹ ਬਖਸ਼ੰਦ
 ਯਕੀਂ ਬਿਦਾਂ ਕਿ ਗਦਾਯਾਨਿ ਉ ਸ਼ਹਿਨਸ਼ਾਹ ਅੰਦ ।
 ਯਕੀਨ ਰਖ! ਕਿ ਉਸ ਦੇ ਮੰਗਤੇ ਪਾਤਸ਼ਾਹਾਂ ਦੇ ਪਾਤਸ਼ਾਹ ਹਨ,
 ਕਿਉਂ ਜੋ ਸਾਰੀ ਦੁਨੀਆਂ ਦੀ ਦੋਲਤ ਉਹ ਇਕੋ ਨਜ਼ਰ ਨਾਲ ਬਖਸ਼ ਦਿੰਦੇ ਹਨ ।
 ਹਮੇਸ਼ਾ ਸੁਹਬਤਿ ਮਰਦਾਨਿ ਹੱਕ ਤਲਬ ਗੋਯਾ
 ਕਿ ਤਾਲਿਬਾਨਿ ਖੁਦਾ ਵਾਸਲਾਨਿ ਅੱਲਾਹ ਅੰਦ ।
 ਐ ਗੋਯਾ! ਹਮੇਸ਼ਾ ਰੱਬ ਦੇ ਪਿਆਰਿਆਂ ਦੀ ਸੰਗਤ ਦੀ ਭਾਲ ਕਰ,
 ਕਿਉਂ ਜੋ ਰੱਬ ਦੇ ਢੁੰਡਾਉ, ਰੱਬ ਨਾਲ ਜੁੜੇ ਹੋਏ ਹਨ ।

੨੮

ਗਰ ਦਸਤਿ ਮਨ ਹਮੇਸ਼ਾ ਪੈਇ ਕਾਰ ਮੀਰਵਦ
ਮਨ ਚੂੰ ਕੁਨਮ ਕਿ ਦਿਲ ਬਸੂਇ ਯਾਰ ਮੀ ਰਵਦ ।

ਭਾਵੇਂ ਮੇਰੇ ਹੱਥ ਸਦਾ ਕੰਮ ਵਿਚ ਰੁੱਝੇ ਹੁੰਦੇ ਹਨ,
ਪਰ ਮੈਂ ਕੀ ਕਰਾਂ, ਮੇਰਾ ਦਿਲ ਤਾਂ ਯਾਰ ਵੱਲ ਦੈੜਦਾ ਹੈ ।

ਆਵਾਜ਼ਿ ਲਨਤਰਾਨੀ ਹਰ ਦਮ ਬੋਗਸ਼ਿ ਦਿਲ
ਮੂਸਾ ਮਗਾਰ ਬਦੀਦਨਿ ਦੀਦਾਰ ਮੀ-ਰਵਦ ।

ਭਾਵੇਂ ‘ਤੂੰ ਨਹੀਂ ਵੇਖ ਸਕਦਾ’ ਦੀ ਆਵਾਜ਼ ਹਰ ਵੇਲੇ ਦਿਲ ਦੇ ਕੰਨਾਂ ਵਿਚ ਪੈਂਦੀ ਹੈ ।
ਪਰ ਮੂਸਾ ਢੇਰ ਵੀ ਰੱਖ ਦੇ ਦੀਦਾਰ ਕਰਨ ਲਈ ਜਾ ਰਿਹਾ ਹੈ ।

ਈਂ ਦੀਦਾ ਨੀਸਤ ਆਂ ਕਿ ਅਜੇ ਅਸ਼ਕ ਮੀ-ਚਕਦ
ਜਾਮਿ ਮੁਹੱਬਤ ਅਸਤ ਕਿ ਸਰਸ਼ਾਰ ਮੀ ਰਵਦ ।

ਜਿਸ ਵਿਚੋਂ ਹੰਝੂ ਕਿਰਨ ਇਹ ਉਹ ਅੱਖ ਹੀ ਨਹੀਂ,
ਪ੍ਰੇਮ ਪਿਆਲਾ ਤਾਂ ਨੱਕ ਭਰਿਆ ਰਹਿੰਦਾ ਹੈ ।

ਦਿਲਦਾਰ ਵਾ ਦਿਲ ਜਿ ਬਸਕਿ ਯਕੇ ਅੰਦ ਦਰ ਵਜੂਦ
ਜਾਂ ਦਿਲ ਹਮੇਸ਼ਾ ਜਾਨਬਿ ਦਿਲਦਾਰ ਮੀਰਵਦ ।

ਦਿਲਦਾਰ ਅਤੇ ਦਿਲ ਵਜੂਦ ਵਿਚ ਇੰਨੇ ਇੱਕਮਿੱਕ ਹਨ,
ਕਿ ਜਿਸ ਕਾਰਣ ਦਿਲ ਹਮੇਸ਼ਾਂ ਦਿਲਦਾਰ ਵੱਲ ਦੈੜਦਾ ਰਹਿੰਦਾ ਹੈ ।

ਦਰ ਦਰ ਦੇ ਕੌਨ ਗਰਦਨਿ ਉੰ ਸਰ-ਬੁਲੰਦ ਸੁਦ
ਮਨਸੂਰ ਵਾਰ ਹਰ ਕਿ ਸੂਇ ਦਾਰ ਮੀਰਵਦ ।

ਦੋਨਾਂ ਜਹਾਨਾਂ ਵਿਚ ਉਸ ਦੀ ਧੋਣ ਛਖਰ ਨਾਲ ਉੱਚੀ ਹੋ ਜਾਂਦੀ ਹੈ,
ਜੋ ਭੀ ਮਨਸੂਰ ਵਾਂਗ ਸੂਲੀ ਵੱਲ ਨੂੰ ਦੈੜਦਾ ਹੈ ।

ਗੋਰਾ ਜਿ ਯਾਦਿ ਦੂਸਤ ਹਕੀਕੀ ਹੱਯਾਤ ਯਾਫਤ
ਦੀਗਰ ਚਿਰਾ ਬਕੂਚਾਇ ਖੁਮਾਰ ਮੀ ਰਵਦ ।

ਗੋਯਾ ਨੇ ਸੱਜਨ ਦੀ ਯਾਦ ਵਿਚ ਅਸਲ ਜੀਵਨ ਪਾ ਲਿਆ ਹੈ,
ਹੁਣ ਉਹ ਸ਼ਰਾਬਖਾਨੇ ਦੀ ਗਲੀ ਵਿਚ ਕਿਉਂ ਜਾਵੇ ।

੨੯

ਕੀਸਤ ਇਮਰੂਜ਼ ਕਿ ਸੋਦਾਇ ਨਿਗਾਰੇ ਦਾਰਦ
ਬਾਦਸ਼ਾਹੇਸਤ ਦਰੀਂ ਦਹਿਰ ਕਿ ਯਾਰੇ ਦਾਰਦ ।

ਕੋਣ ਹੈ ਜਿਸ ਨੂੰ ਅੱਜ ਸੋਹਣੇ ਦਾ ਇਸ਼ਕ ਸਵਾਰ ਹੈ,
ਇਸ ਦੁਨੀਆਂ ਵਿਚ ਉਹ ਬਾਦਸ਼ਾਹ ਹੈ, ਜਿਸ ਦਾ ਕੋਈ ਯਾਰ ਹੈ ।

ਦਾਨਮ ਐ ਸੋਖ ਕਿ ਖੂਨਿ ਦੋ ਜਹਾਂ ਖਾਹਦ ਰੇਖਤ
ਚਸ਼ਮਿ ਮਸਤ ਤੂ ਇਮਰੂਜ਼ ਖੁਮਾਰੇ ਦਾਰਦ ।

ਮੈਂ ਜਾਣਦਾ ਹਾਂ ਕਿ, ਐ ਸੋਖ ਮਾਸੂਕ! ਕਿ ਇਹ ਦੇਹਾਂ ਜਹਾਨਾਂ ਦਾ ਖੂਨ ਕਰੇਗਾ,
ਕਿਉਂ ਜੋ ਤੇਰੀ ਮਸਤ ਅੱਖ ਅੱਜ ਨਸੇ ਨਾਲ ਭਰੀ ਪਈ ਹੈ ।

ਦਾਮਨਿ ਚਸ਼ਮਿ ਮਰਾ ਖੂਨਿ ਜਿਗਰ ਰੰਗੀਂ ਕਰਦ
 ਦਿਲਿ ਦੀਵਾਨਾਇ ਮਾ ਤੁਰਫਾ ਬਹਾਰੇ ਦਾਰਦ।
 ਜਿਗਰ ਦੇ ਖੂਨ ਨੇ ਮੇਰੀ ਅੱਖ ਦੇ ਪੱਲੇ ਨੂੰ ਲਾਲ ਕਰ ਦਿੱਤਾ,
 ਸਾਡੇ ਦੀਵਾਨੇ ਦਿਲ ਵਿਚ ਕੇਹੀ ਅਜਬ ਬਹਾਰ ਆਈ ਹੈ।

ਸਾਯਾਇ ਤੂਬਾ ਓ ਫਿਰਦੋਸ ਨਖਾਹਦ ਹਰਗਿਜ਼
 ਹਰ ਕਿ ਮਨਸੂਰ ਸਿਫਤ ਸਾਯਾਇ ਦਾਰੇ ਦਾਰਦ।
 ਜਿਸ ਨੂੰ ਮਨਸੂਰ ਵਾਂਗ ਸੂਲੀ ਦਾ ਪਰਛਾਵਾਂ ਪ੍ਰਾਪਤ ਹੈ,
 ਉਸ ਨੂੰ ਨਾ ਤਾਂ ਸੁਰਗ ਦੇ ਬਿਰਛ ਤੂਬਾ ਦੀ ਛਾਂ ਦੀ ਅਤੇ ਨਾ ਹੀ ਸੁਰਗ ਦੀ ਲੋੜ ਹੈ।

ਰੂਇ ਗੁਲਗੂਨਿ ਖੁਦ ਐ ਸ਼ਮਾਆ ਬਰ ਅਛੁੜ੍ਹਜ਼ ਦਮੇ
 ਦਿਲਿ ਪਰਵਾਨਾ ਓ ਬੁਲਬੁਲ ਬ-ਤੂ ਕਾਰੇ ਦਾਰਦ।
 ਐ ਦੀਵੇ। ਆਪਣਾ ਲਾਲ ਫੁੱਲਾਂ ਵਰਗਾ ਮੁਖੜਾ ਕੁਝ ਚਿਰ ਲਈ ਰੋਸ਼ਨ ਕਰ,
 ਕਿਉਂ ਜੋ ਪਰਵਾਨੇ ਅਤੇ ਬੁਲਬੁਲ ਦੇ ਦਿਲ ਨੂੰ ਤੇਰੇ ਨਾਲ ਕੁਝ ਕੰਮ ਹੈ।

ਬ-ਹਰ ਦੀਵਾਨਾ ਅਗਰ ਸਿਲਸਲਾ-ਹਾ ਮੀਸਾਜ਼ੰਦਿ
 ਦਿਲਿ ਗੋਯਾ ਬ ਖਮਿ ਜੁਲਫ਼ ਕਰਾਰੇ ਦਾਰਦ।
 ਭਾਵੇਂ ਹਰ ਦੀਵਾਨੇ ਲਈ ਸੰਗਲ ਬਣਾਉਂਦੇ ਹਨ,
 ਪਰ ਗੋਯਾ ਦਾ ਦਿਲ ਤਾਂ ਜੁਲਫ਼ ਦੇ ਫੰਧੇ ਨਾਲ ਠਹਿਰ ਜਾਂਦਾ ਹੈ।

੩੦

ਕਸੇ ਬਹਾਲਿ ਗਰੀਬਾਨਿ ਬੇ-ਨਵਾ ਨ-ਰਸਦ
 ਰਸੀਦਾਏਮ ਬਜਾਇ ਕਿ ਬਾਦਸ਼ਾ ਨਾ ਰਸਦ।
 ਕੋਈ ਵੀ ਗਰੀਬ ਪਰਦੇਸੀਆਂ ਦੇ ਹਾਲ ਦੀ ਸੁਣਵਾਈ ਨਹੀਂ ਕਰਦਾ,
 ਅਸੀਂ ਉਥੇ ਪੁੱਜ ਚੁੱਕੇ ਹਾਂ, ਜਿਥੇ ਬਾਦਸ਼ਾਹ ਵੀ ਨਹੀਂ ਪੁੱਜ ਸਕਦਾ।

ਹਜ਼ਾਰ ਖੁਲਦਿ ਬਰੀਂ ਰਾ ਬ-ਨੀਮ ਜੋ ਨ-ਖਰੰਦ
 ਅਜਾਂ ਕਿ ਹੀਚ ਬਦਾਂ ਕੂਇ ਦਿਲਰੂਬਾ ਨ ਰਸਦ।
 ਹਜ਼ਾਰਾਂ ਉਚੇ ਸੁਰਗਾਂ ਨੂੰ ਉਹ ਇਕ ਅਧੀ ਜੋਂ ਬਦਲੇ ਵੀ ਨਹੀਂ ਖਰੀਦਦੇ,
 ਕਿਉਂਕਿ ਇਨ੍ਹਾਂ ਵਿਚੋਂ ਕੋਈ ਭੀ ਸੁਰਗ ਉਸ ਪਿਆਰੇ ਦੀ ਗਲੀ ਤਕ ਨਹੀਂ ਪਹੁੰਚਦਾ।

ਤਬੀਬਿ ਇਸ਼ਕ ਚੁਨੀਂ ਗੁਫ਼ਤਾ ਅਸਤ ਮੀ-ਗੋਯੰਦ
 ਬਹਾਲਿ ਦਰਦਿ ਗਰੀਬਾਂ ਬਜੂਜ਼ ਖੂਦਾ ਨ ਰਸਦ।
 ਪ੍ਰੇਮ ਦੇ ਵੈਦ ਨੇ, ਕਹਿੰਦੇ ਹਨ, ਕੁਝ ਇਉਂ ਕਿਹਾ ਹੈ,
 ਕਿ ਪਰਦੇਸੀਆਂ ਦਾ ਦਰਦਨਾਕ ਹਾਲ ਸਿਵਾਏ ਰੱਬ ਦੇ ਕੋਈ ਨਹੀਂ ਸੁਣਦਾ।

ਬਰਾਇ ਰੋਸ਼ਨੀਇ ਚਸ਼ਮਿ ਦਿਲ ਅਗਰ ਖਾਹੀ
 ਬਖਾਕਿ ਦਰਗਾਹਿ ਉੰ ਹੀਚ ਤੁਤੀਆ ਨ ਰਸਦ।
 ਜੇ ਤੂੰ ਆਪਣੇ ਦਿਲ ਦੀ ਅੱਖ ਦੀ ਰੋਸ਼ਨੀ ਚਾਹੁੰਦਾ ਹੈ,
 ਤਾਂ ਵੇਖ, ਉਸ ਦੀ ਦਰਗਾਹ ਦੀ ਧੂੜ ਤਕ ਕੋਈ ਸੂਰਮਾ ਨਹੀਂ ਪੁੱਜ ਸਕਦਾ।

ਬਿਆਦਿ ਦੂਸਤ ਤਵਾਂ ਉਮਰ ਰਾ ਬਸਰ ਬੁਰਦਨ
 ਕਿ ਦਰ ਬਰਾਬਰਿ-ਆਂ ਹੀਚ ਕੀਮੀਆ ਨ ਰਸਦ ।
 ਮਿੱਤਰ ਦੀ ਯਾਦ ਵਿਚ ਉਮਰ ਕੱਟੀ ਜਾ ਸਕਦੀ ਹੈ,
 ਕਿਉਂ ਜੋ ਉਸ ਦੇ ਮੁਕਾਬਲੇ ਤੇ ਕੋਈ ਵੀ ਰਸਾਇਣ ਨਹੀਂ ਹੈ ।

ਤਮਾਮ ਦੋਲਤਿ ਗੀਤੀ ਫਿਦਾਇ ਖਾਕਿ ਦਰਸ਼
 ਕਿਹ ਤਾ ਫਿਦਾ-ਸ਼ ਨ ਗਰਦਦ ਕਸੇ ਬਜਾ ਨ ਰਸਦ ।
 ਸਾਰੇ ਸੰਸਾਰ ਦੀ ਦੋਲਤ ਉਸ ਦੇ ਦਰ ਦੀ ਧੂੜ ਤੋਂ ਵਾਰ ਸੁੱਟਾਂ,
 ਕਿਉਂਕਿ ਜਦ ਤਕ ਉਸ ਤੋਂ ਕੁਰਬਾਨ ਨਹੀਂ ਹੁੰਦਾ, ਉਸ ਤੱਕ ਨਹੀਂ ਪੁੱਜਦਾ ।

ਫਿਦਾਇ ਖਾਕਿ ਦਰਸ਼ ਮੀ ਸ਼ਵਦ ਅਜਾਂ ਗੋਯਾ
 ਕਿ ਹਰਕਿ ਖਾਕ ਨ ਗਰਦਦ ਬ ਮੁਦਾਾ ਨ ਰਸਦ ।
 ਗੋਯਾ ਉਸ ਦੇ ਦਰਵਾਜ਼ੇ ਦੀ ਖਾਕ ਤੋਂ ਵਾਰੀ ਜਾਂਦਾ ਹੈ,
 ਕਿਉਂਕਿ ਜਦ ਤਕ ਕੋਈ ਖਾਕ ਨਹੀਂ ਬਣਦਾ, ਆਪਣੇ ਮਨੋਰਥ ਨੂੰ ਨਹੀਂ ਪਾ ਸਕਦਾ ।

੩੧

ਮੁਸ਼ਤਿ ਖਾਕਿ ਦਰਗਾਹਿ ਉੰ ਕੀਮੀਆ ਗਰ ਮੀ ਕੁਨਦ
 ਹਰ ਗਦਾ ਰਾ ਬਾਦਿਸ਼ਾਹਿ ਹਫਤ-ਕਿਸ਼ਵਰ ਮੀ ਕੁਨਦ ।
 ਭਾਵੇਂ ਉਸ ਦੀ ਦਰਗਾਹ ਦੀ ਮੁੱਠੀ ਭਰ ਖਾਕ ਰਸਾਇਣ ਬਣਾ ਦਿੰਦੀ ਹੈ,
 ਹਰ ਮੰਗਤੇ ਨੂੰ ਸੱਤਾਂ ਵਲਾਇਤਾਂ ਦਾ ਬਾਦਸ਼ਾਹ ਬਣਾ ਦਿੰਦੀ ਹੈ ।

ਖਾਕਿ ਦਰਗਾਹਿ ਤੂ ਸਦ ਤਾਜ ਅਸਤ ਬਹਿਰਿ ਛਰਕਿ ਮਨ
 ਆਸੀਅਮ ਗਰ ਦਿਲ ਹਵਾਏ ਤਾਜੇ ਅਫਸਰ ਮੀ ਕੁਨਦ ।
 ਮੇਰੇ ਸਿਰ ਲਈ ਤੇਰੀ ਦਰਗਾਹ ਦੀ ਧੂੜ ਸੈਕੜੇ ਤਾਜਾਂ ਵਰਗੀ ਹੈ,
 ਮੈਂ ਗੁਨਾਹਗਾਰ ਹੋਵਾਂਗਾ, ਜੇਕਰ ਮੇਰਾ ਦਿਲ ਫਿਰ ਵੀ ਤਾਜ ਅਤੇ ਤਖਤ ਦੀ ਲਾਲਸਾ ਕਰੇ ।

ਕੀਮੀਆਗਾਰ ਗਰ ਜਿ ਮਿਸ ਸਾਜ਼ਦ ਤੀਲਾਇ ਦੂਰ ਨੀਸਤ
 ਤਾਲਿਬਿ ਹੱਕ ਖਾਕ ਰਾ ਖੁਰਸ਼ੀਦਿ ਅਨਵਰ ਮੀ ਕੁਨਦ ।
 ਜੇਕਰ ਕੀਮਆਗਾਰ ਤਾਂਬੇ ਤੋਂ ਸੋਨਾ ਬਣਾ ਲੈਂਦਾ ਹੈ, ਅਸੰਭਵ ਨਹੀਂ ਕਿ,
 ਰੱਬ ਦਾ ਤਾਲਾਬ ਮਿੱਟੀ ਨੂੰ ਨੂਰ ਭਰਿਆ ਸੂਰਜ ਬਣਾ ਲਵੇ ।

ਸ਼ਿਅਰਿ ਗੋਯਾ ਹਰ ਕਸੇ ਕੂ ਬਿਸ਼ਨਵਦ ਅਜ਼ ਜਾਨੋ ਦਿਲ
 ਕੈ ਦਿਲਸ਼ ਪਰਵਾਏ ਲਾਅਲਿ ਦੁਕਾਨਿ ਗੋਹਰ ਮੀ ਕੁਨਦ ।
 ਗੋਯਾ ਦੇ ਸ਼ਿਅਰ ਜਿਹੜਾ ਵੀ ਦਿਲ ਜਾਨ ਨਾਲ ਸੁਣਦਾ ਹੈ,
 ਉਸ ਦਾ ਦਿਲ ਫੇਰ ਮੇਤੀਆਂ ਦੀ ਦੁਕਾਨ ਦੇ ਲਾਲਾਂ ਦੀ ਕਦ ਪਰਵਾਹ ਕਰਦਾ ਹੈ?

੩੨

ਮਿਸਲਿ ਦਹਾਨਿ ਤੰਗਿ ਤੂ ਤੰਗ ਸ਼ਕਰ ਨ ਬਾਸ਼ਦ
 ਈ ਮਿਸਲ ਰਾ ਕਿ ਗੁਫਤਮ ਜੀ ਖੁਬਤਰ ਨ ਬਾਸ਼ਦ ।

ਤੇਰੇ ਤੰਗ ਮੂੰਹ ਵਰਗੀ ਹੋਰ ਕੋਈ ਸੋਹਣੀ ਨਹੀਂ ਹੋ ਸਕਦੀ,
ਇਸ ਕਥਾ ਤੋਂ, ਜਿਹੜੀ ਮੈਂ ਸੁਣਾਈ ਹੈ, ਹੋਰ ਕੋਈ ਵਧੇਰੇ ਚੰਗੇਰੀ ਕੋਈ ਕਥਾ ਨਹੀਂ ਹੋਣੀ ।
 ਬਾ ਹਿਜਰ ਆਸ਼ਨਾ ਸੌ ਗਰ ਤਾਲਿਬਿ ਵਸਾਲੀ
 ਰਹ ਕੈ ਬਰੀ ਬਮੰਜਲ ਤਾ ਰਾਹਬਰ ਨ ਬਾਸ਼ਦ ।
 ਜੇਕਰ ਤੂੰ ਉਸ ਦੇ ਮਿਲਾਪ ਦਾ ਤਾਲਬ ਹੈਂ ਤਾਂ ਵਿਛੋੜੇ ਦਾ ਵਾਕਫ ਬਣ,
ਜਦ ਤਕ ਰਾਹ ਵਿਖਾਉਣ ਵਾਲਾ ਨਾ ਹੋਵੇ, ਤੂੰ ਕਿਵੇਂ ਪੜਾਉ ਤਕ ਪੁੱਜੋਂਗਾ ।
 ਦਾਮਾਨਿ ਚਸ਼ਸ਼ ਮਹੁਜ਼ਾਰ ਅਜ਼ ਦਸਤ ਹਮਚੂ ਮਿਜ਼ਗਾਂ
 ਤਾ ਜੇਬਿ ਆਰਜੂਹਾ ਪੁਰ ਅਜ਼ ਗੁਹਰ ਨ ਬਾਸ਼ਦ ।
 ਪਲਕਾਂ ਵਰਗੇ ਹੱਥਾਂ ਤੋਂ ਅੱਖਾਂ ਦੇ ਪਲੂ ਨੂੰ ਉਨਾਂ ਚਿਰ ਨਾ ਛੁਡਾ,
ਜਦ ਤਕ ਕਿ ਤੇਰੀਆਂ ਆਸਾਂ ਦੀ ਜੇਬ ਮੋਤੀਆਂ ਨਾਲ ਨਾ ਭਰ ਜਾਵੇ ।
 ਸ਼ਾਬਿ ਉਮੀਦਿ ਆਸ਼ਿਕ ਹਰਗਿਜ਼ ਸਮਰ ਨਹਿ ਗੀਰਦ
 ਅਜ਼ ਅਸ਼ਕਿ ਆਬਿ ਮਿਜ਼ਗਾਂ ਤਾਂ ਸਬਜ਼-ਤਰ ਨਹਿ ਬਾਸ਼ਦ ।
 ਆਸਕ ਦੀ ਆਸ ਦੀ ਟਹਿਣੀ ਕਦੀ ਵੀ ਫਲਦਾਰ ਨਹੀਂ ਹੁੰਦੀ,
ਜਦ ਤਕ ਕਿ ਪਲਕਾਂ ਦੇ ਅੱਖਰੂਆਂ ਨਾਲ ਉਸ ਨੂੰ ਪਾਣੀ ਨਹੀਂ ਮਿਲਦਾ ।
 ਐ ਬੁੱਅਲਫਜੂਲ ਗੋਯਾ ਅਜ਼ ਇਸ਼ਕਿ ਉੰ ਮਜ਼ਨੁੰ ਦਮ
 ਕੇ ਪਾ ਨਹਦ ਦਰੀਂ ਰਹਿ ਆਂ ਰਾ ਸਰ ਨਹਿ ਬਾਸ਼ਦ ।
 ਐ, ਮੂਰਖ ਗੋਯਾ, ਉਸ ਦੇ ਪਿਆਰ ਦੀ ਡੀਂਗ ਨਾ ਮਾਰ,
ਇਸ ਰਸਤੇ ਉੱਤੇ ਉਹੀ ਪੈਰ ਰਖ ਸਕਦਾ ਹੈ, ਜਿਸ ਦਾ ਸਿਰ ਨਾ ਹੋਵੇ ।

੩੩

ਗੁਲਿ ਹੋਲੀ ਬਬਾਗਿ ਦਹਿਰ ਬੂ ਕਰਦ
 ਲਥਿ ਚੂੰ ਗੁੰਚਾ ਰਾ ਫਰਖੰਦਾ ਬੂ ਕਰਦ ।
 ਹੋਲੀ ਦੇ ਛੁੱਲਾਂ ਨੇ ਜਮਾਨੇ ਦੇ ਬਾਗਾ ਨੂੰ ਮਹਿਕ ਨਾਲ ਭਰ ਦਿੱਤਾ,
 ਬੰਦ ਕਲੀ ਵਰਗੇ ਹੋਠਾਂ ਨੂੰ ਸੁਭਾਗੀ ਤਬੀਅਤ ਵਾਲਾ ਬਣਾ ਦਿੱਤਾ ।
 ਗੁਲਾਬੇ ਅੰਬਰੇ ਮਸ਼ਕੇ ਅਬੇਰੀ
 ਚੂ ਬਾਰਾਨਿ ਬਾਰਿਸ਼ ਅਜ਼ ਸੂ ਬਸੂ ਕਰਦ ।
 ਉਸ ਨੇ ਮੀਂਹ ਦੇ ਪਾਣੀ ਵਾਂਗ,
 ਗੁਲਾਬ, ਅੰਬਰ, ਮਸ਼ਕ ਤੇ ਅਬੀਰ ਨੂੰ ਸਾਰੀਂ ਪਾਸੀਂ ਖਲੇਰ ਦਿੱਤਾ ।
 ਜ਼ਹੇ ਪਿਚਕਾਰੀਏ ਪੁਰ ਜਾਅਫ਼ਰਾਨੀ
 ਕਿ ਹਰ ਬੇਰੰਗ ਰਾ ਖੁਸ਼ਰੰਗੇ ਬੂ ਕਰਦ ।
 ਕੇਸਰ ਭਰੀ ਪਿਚਕਾਰੀ ਦਾ ਕਿਆ ਕਹਿਣਾ?
 ਕਿ ਉਸ ਨੇ ਹਰ ਬਦ-ਰੰਗ ਨੂੰ ਵੀ ਰੰਗੀਨ ਤੇ ਸੁਰੰਧਤ ਕਰ ਦਿੱਤਾ ।
 ਗੁਲਾਲਿ ਅਫਸ਼ਾਨੀਇ ਦਸਤਿ ਮੁਬਾਰਿਕ
 ਜਮੀਨੇ ਆਸਮਾਂ ਰਾ ਸੁਰਖਰੂ ਕਰਦ ।

ਉਸ ਦੇ ਮੁਬਾਰਕ ਹੱਥਾਂ ਦੇ ਗੁਲਾਲ ਛਿੜਕਣ ਨੇ,
ਧਰਤ ਅਸਮਾਨ ਨੂੰ ਲਾਲੇ ਲਾਲ ਕਰ ਦਿੱਤਾ ।
ਦੋ ਆਲਮ ਗਾਸ਼ਤ ਰੰਗਿਂ ਅਜ ਤੁਫ਼ੈਲਸ਼
ਚੂ ਸ਼ਾਹਮ ਜਾਮਾ ਰੰਗੀਨ ਦਰ ਗੁਲੂ ਕਰਦ ।
ਉਸ ਦੀ ਕਿਪਾ ਦੁਆਰਾ ਦੋਵੇਂ ਦੁਨੀਆਂ ਰੰਗੀਨ ਹੋ ਗਈਆਂ,
ਉਸ ਨੇ ਸ਼ਾਹਾਂ ਵਾਂਗ ਮੇਰੇ ਗਲ ਵਿਚ ਰੰਗੀਨ ਕੱਪੜੇ ਪਵਾ ਦਿੱਤੇ ।
ਕਸੇ ਕੂ ਦੀਦ ਦੀਦਾਰਿ ਮੁਕੱਦਸ
ਮੁਰਾਦਿ ਉਮਰ ਰਾ ਹਾਸਿਲ ਨਿਕੋ ਕਰਦ ।
ਜਿਸ ਕਿਸੇ ਨੇ ਵੀ ਉਸ ਦੇ ਪਵਿਤ੍ਰ ਦਰਸ਼ਨ ਕੀਤੇ,
ਉਸ ਨੇ ਸਮਝੇ ਉਮਰ ਦੀ ਮੁਰਾਦ ਚੰਗੀ ਪਾ ਲਈ ।
ਸ਼ਵਦ ਕੁਰਬਾਨ ਖਾਕਿ ਰਾਹਿ ਸੰਗਤ
ਦਿਲਿ ਗੋਯਾ ਹਮੀਂ ਰਾ ਆਰਜੂ ਕਰਦ ।
ਸੰਗਤ ਦੇ ਰਾਹਾਂ ਦੀ ਧੂੜ ਤੋਂ ਕੁਰਬਾਨ ਹੋ ਜਾਵੇ,
ਬਸ ਗੋਯਾ ਦੇ ਦਿਲ ਦੀ ਏਨੀ ਹੀ ਚਾਹ ਹੈ ।

੩੪

ਜ਼ਿਕਰਿ ਵਸਫ਼ਸ ਬਰ ਜੁਬਾਂ ਬਾਸਦ ਲਜ਼ੀਜ਼
ਨਾਮਿ ਉ ਅੰਦਰ ਦਹਾਂ ਬਾਸਦ ਲਜ਼ੀਜ਼ ।
ਉਸ ਦੀ ਸਿਫ਼ਤ ਸਲਾਹ ਦਾ ਜ਼ਿਕਰ ਜੀਵ ਨੂੰ ਬੜਾ ਚੰਗਾ ਲੱਗਦਾ ਹੈ,
ਉਸ ਦਾ ਨਾਮ ਮੂੰਹ ਵਿਚ ਆਇਆ ਕਿੰਨਾਂ ਸਵਾਦ ਦਿੰਦਾ ਹੈ ?
ਐ ਜ਼ਹੇ ਸੇਬਿ ਜ਼ਿ ਨਖਦਾਨੇ ਸ਼ੁਮਾ
ਮੇਵਾ ਚੂੰ ਦਰ ਬਸਤਾਂ ਬਾਸਦ ਲਜ਼ੀਜ਼ ।
ਵਾਹ ! ਕਿੰਨੇ ਸੋਹਣੇ ਹਨ ਤੇਰੀ ਠੋੜੀ ਦੇ ਸਿਉ,
ਬਾਗ ਵਿਚ ਅਜਿਹਾ ਮਿੱਠਾ ਤੇ ਸੁਆਦਲਾ ਮੇਵਾ ਭਲਾ ਕਿੱਥੇ ?
ਚਸ਼ਮਿ ਮਾ ਰੋਸ਼ਨ ਜ਼ਿ ਦੀਦਾਰਿ ਸ਼ੁਮਾ ਅਸਤ
ਜਾਂ ਨਿਸਾਰਿਸ਼ ਬਸਕਿ ਆਂ ਬਾਸਦ ਲਜ਼ੀਜ਼ ।
ਤੁਹਾਡੇ ਦੀਦਾਰ ਦੇ ਸਦਕੇ ਸਾਡੀ ਅੱਖ ਰੋਸ਼ਨ ਹੈ,
ਮੈਂ ਉਸ ਦੀਦਾਰ ਤੋਂ ਕੁਰਬਾਨ ਜਾਵਾਂ, ਉਹ ਕਿੰਨਾ ਸੁਆਦਲਾ ਹੈ ।
ਸੁੰਬਲੇ ਜੁਲਫ਼ ਤੂ ਦਿਲਿ ਰਾ ਬੁਰਦ ਅਸਤ,
ਆਂ ਲਥਿ ਲਾਅਲਿ ਤੂ ਜਾਂ ਬਾਸਦ ਲਜ਼ੀਜ਼ ।
ਤੇਰੀ ਜੁਲਫ਼ ਦੇ ਕੁੰਡਲ ਨੇ ਸਾਡਾ ਦਿਲ ਉਡਾ ਲਿਆ ਹੈ,
ਤੇਰੇ ਲਾਲ ਹੋਠ ਇਸੇ ਕਾਰਣ ਸੁਆਦਲੇ ਹਨ ।
ਲੱਜਤਿ ਗੋਯਾ ਨਹਿ ਬਾਸਦ ਬਿਹ ਅਜਾਂ
ਹਸਚੂ ਸ਼ਿਅਰੇ ਤੂ ਬ-ਹਿੰਦੇਸਤਾਂ ਲਜ਼ੀਜ਼ ।

ਐ ਗੋਯਾ ਤੇਰੇ ਸਿਆਰਾਂ ਦੇ ਸੁਆਦ ਤੋਂ ਚੰਗੇਰਾ,
ਹੋਰ ਕੋਈ ਸੁਆਦ ਨਹੀਂ ਹੋ ਸਕਦਾ ।

੩੫

ਆਰਿਛਾਂ ਰਾ ਸੂਇ ਉੰ ਬਾਸ਼ਦ ਲਜੀਜ਼
ਆਸ਼ਿਕਾਂ ਰਾ ਕੂਏ ਉੰ ਬਾਸ਼ਦ ਲਜੀਜ਼ ।
ਰੱਬੀ ਗਿਆਨਵਾਨਾਂ ਨੂੰ ਉਸੇ ਦਾ ਪਾਸਾ ਹੀ ਚੰਗਾ ਲੱਗਦਾ ਹੈ,
ਪ੍ਰੇਮੀਆਂ ਲਈ ਸੱਜਨ ਦੀ ਗਲੀ ਵੀ ਸੁਹਾਵਣੀ ਹੈ ।
ਕਾਕਲਿ ਉੰ ਦਿਲ-ਫਰੇਖਿ ਆਲਮ ਅਸਤ
ਤਾਲਿਬਾਂ ਰਾ ਮੂਏ ਉੰ ਬਾਸ਼ਦ ਲਜੀਜ਼ ।

ਉਸ ਦੀਆਂ ਲਿੱਟਾਂ ਨੇ ਸਾਰੀ ਦੁਨੀਆਂ ਦੇ ਦਿਲ ਨੂੰ ਮੇਹ ਰਖਿਆ ਹੈ ।
ਉਸ ਦੇ ਚਾਹੁਣ ਵਾਲਿਆਂ ਲਈ ਤਾਂ ਉਸ ਦੇ ਕੇਸ ਹੀ ਸੁਹਾਵਣੇ ਹਨ ।
ਰੋਜ਼ਾਇ ਬਾਗਿ ਇਰਮ ਕੁਰਬਾਂ ਕੁਨਮ
ਬਸਕਿ ਮਾ ਰਾ ਕੂਇ ਉੰ ਬਾਸ਼ਦ ਲਜੀਜ਼ ।

ਸਾਨੂੰ ਉਸ ਦੀ ਗਲੀ ਇੰਨੀ ਪਿਆਰੀ ਹੈ,
ਕਿ ਮੈਂ ਬਹਿਸ਼ਤ ਦੇ ਬਾਗ ਨੂੰ ਉਸ ਤੋਂ ਕੁਰਬਾਨ ਕਰ ਦਿਆਂ ।

ਜਿੰਦਾ ਮੀ ਗਰਦਮ ਜਿ ਬੂਇ ਮਕਦਮਸ਼
ਬਸਕਿ ਮਾ ਰਾ ਬੂਇ ਉੰ ਬਾਸ਼ਦ ਲਜੀਜ਼ ।
ਉਸ ਦੇ ਭਾਗਾਂ ਭਰੇ ਆਉਣ ਦੀ ਸੁਗੰਧੀ ਨਾਲ ਮੈਂ ਸੁਰਜੀਤ ਹੋ ਜਾਂਦਾ ਹਾਂ,
ਇਸ ਲਈ ਸਾਨੂੰ ਉਸ ਦੀ ਸੁਗੰਧੀ ਬੜੀ ਸੁਆਦਲੀ ਲੱਗਦੀ ਹੈ ।

ਜ਼ਿਕਰਿ ਯਾਦਿ ਹੱਕ ਕਿ ਉੰ ਬਾਸ਼ਦ ਲਜੀਜ਼
ਅਜ਼ ਹਮਾ ਮੇਵਾ ਕਿ ਉੰ ਬਾਸ਼ਦ ਲਜੀਜ਼ ।
ਰੱਬ ਦੀ ਯਾਦ ਦਾ ਜ਼ਿਕਰ ਕਿੰਨਾ ਸੁਆਦਲਾ ਹੁੰਦਾ ਹੈ,
ਸਾਰਿਆਂ ਮੇਵਿਆਂ ਨਾਲੋਂ ਇਹ ਵਧੇਰੇ ਸੁਆਦਲਾ ਹੈ ।

ਆਬ-ਬਖਸ਼ੀ ਜੁਮਲਾ ਆਲਮ ਮੇ ਸ਼ਵੀ
ਗਰ ਤੁਰਾ ਈਂ ਆਰਜੂ ਬਾਸ਼ਦ ਲਜੀਜ਼ ।
ਜੇਕਰ ਤੈਨੂੰ ਇਹ ਇੱਛਾ ਭਾਉਂਦੀ ਹੈ,
ਤਾਂ ਤੂੰ ਸਾਰੇ ਸੰਸਾਰ ਨੂੰ ਅੰਮ੍ਰਿਤ ਬਖਸ਼ਣ ਵਾਲਾ ਬਣ ਜਾਵੇਂਗਾ ।

ਸ਼ੇਅਰਿ ਗੋਯਾ ਬੇਸ਼ ਅਜ਼ ਸ਼ੀਰੇ ਸ਼ਕਰ
ਮੇਵਾ ਦਰ ਹਿੰਦੁਸਤਾਨ ਬਾਸ਼ਦ ਲਜੀਜ਼ ।
ਗੋਆ ਦੇ ਸਿਆਰ ਹਿੰਦੁਸਤਾਨ ਵਿਚ ਅਜਿਹੇ ਮੇਵੇ ਹਨ,
ਜਿਹੜੇ ਖੰਡ ਅਤੇ ਦੁੱਧ ਨਾਲੋਂ ਵੀ ਵਧੇਰੇ ਮਿੱਠੇ ਹਨ ।

੩੬

ਜ਼ ਫੈਜ਼ਿ ਮਕਦਮਤ ਐ ਅਬੂਰਾਇ ਛਸਲਿ ਬਹਾਰ

ਜਹਾਂ ਚੂ ਬਾਗਿ ਇਰਮ ਪੁਰ ਸੁਦਸਤ ਅਜ਼ ਗੁਲਜ਼ਾਰ ।

ਐ ਬਹਾਰ ਦੀ ਛਸਲ ਦੇ ਭਰਵੱਟਿਓ । ਤੇਰੀ ਆਮਦ ਦੀ ਕ੍ਰਿਪਾ ਸਦਕਾ,
ਜਹਾਨ ਗੁਲਜ਼ਾਰਾਂ ਨਾਲ ਬਹਿਸ਼ਦ ਦੇ ਬਾਗ ਵਾਂਗ ਭਰ ਗਿਆ ਹੈ ।

ਤਬੱਸਮਿ ਤੂ ਜਹਾਂ ਰਾ ਹਯਾਤ ਮੀ ਬਖਸ਼ਦ

ਕਰਾਰ ਦੀਦਾਇ ਸਾਹਿਬ-ਦਿਲਾਂ ਪੁਰ-ਇਸਰਾਰ ।

ਤੇਰੀ ਮੁਸਕਾਨ ਜਹਾਨ ਨੂੰ ਜਿੰਦਰੀ ਬਖਸ਼ਦੀ ਹੈ,
ਅਤੇ ਇਹ ਰਹਸਮਈ ਸੂਫ਼ੀਆਂ ਦੀਆਂ ਅੱਖਾਂ ਲਈ ਇਕ ਚੈਨ ਤੇ ਕਰਾਰ ਹੈ ।

ਬਗੈਰ ਇਸ਼ਕਿ ਖੂਦਾ ਹੀਚ ਇਸ਼ਕ ਕਾਇਮ ਨੀਸਤ

ਬਗੈਰ ਆਜ਼ਿਕਿ ਮੈਲਾ ਹਮਾ ਫਨਾਹ ਪਿੰਦਾਰ ।

ਰੱਬ ਦੇ ਪ੍ਰੇਮ ਤੋਂ ਬਿਨਾਂ ਹੋਰ ਕੋਈ ਪ੍ਰੇਮ ਪੱਕਾ ਨਹੀਂ,

ਬਿਨਾਂ ਰੱਬ ਦੇ ਪਿਆਰਿਆਂ ਦੇ ਤੂੰ ਸਭ ਕੁਝ ਨਾਸ਼ਵਾਨ ਸਮਝ ।

ਬਹਰ ਤਰਫ ਕਿ ਨਿਗਾਹੇ ਕੁਨੀ ਰਵਾਂ ਬਖਸ਼ੀ

ਨਿਗਾਹਿ ਤੁਸਤ ਕਿ ਦਰ ਹਰ ਤਰਫ ਬਵਦ ਜਾਂਬਾਰ ।

ਜਿਧਰ ਵੀ ਤੂੰ ਨਿਗਾਹ ਕਰਦਾ ਹੈ, ਤੂੰ ਨਵੀਂ ਰੂਹ ਬਖਸ਼ ਦਿੰਦਾ ਹੈ,

ਇਹ ਤੇਰੀ ਨਿਗਾਹ ਹੀ ਹੈ, ਜਿਹੜੀ ਹਰ ਪਾਸੇ ਜਾਨਾਂ ਦੀ ਬਰਖਾ ਕਰਦੀ ਹੈ ।

ਖੂਦਾ ਕਿ ਦਰ ਹਮਾ ਹਾਲਸਤ ਹਾਜ਼ਰੇ ਨਾਜ਼ਿਰ

ਕੁਜਾਸਤ ਦੀਦਾ ਕਿ ਬੀਨਦ ਬਹਰ ਤਰਫ ਦੀਦਾਰ ।

ਰੱਬ ਤਾਂ ਹਰ ਨਾਲ, ਹਰ ਥਾਂ, ਸਦਾ ਹਾਜ਼ਰ ਨਾਜ਼ਰ ਹੈ,

ਪਰੰਤੂ ਅਜਿਹੀ ਅੱਖ ਕਿੱਥੇ ਹੈ, ਜਿਹੜੀ ਹਰ ਪਾਸੇ ਉਸ ਦਾ ਦੀਦਾਰ ਵੇਖ ਸਕੇ ।

ਬਗੈਰ ਆਰਫ਼ਿ ਮੈਲਾ ਕਸੇ ਨਜਾਤ ਨ-ਯਾਫਤ

ਅਜਲ ਜਮੀਨੇ ਜਮਾਂ ਰਾ ਗ੍ਰੂਹਤਾ ਦਰ ਮਿਨਕਾਰ ।

ਬਿਨਾਂ ਰੱਬ ਦੇ ਜਾਨਣ ਵਾਲਿਆਂ ਦੇ ਕਿਸੇ ਹੋਰ ਨੂੰ ਮੁਕਤੀ ਨਹੀਂ ਮਿਲੀ ।

ਮੈਤ ਨੇ ਤਾਂ ਧਰਤ ਦੇ ਸਮੇਂ ਨੂੰ ਆਪਣੀ ਚੁੰਜ ਵਿਚ ਫੜ੍ਹ ਰਖਿਆ ਹੈ ।

ਹਮੇਸ਼ਾ ਜਿੰਦਾ ਬਵਦ ਬੰਦਾਇ ਖੂਦਾ ਗੋਯਾ

ਕਿ ਗੈਰ ਬੰਦਰੀਆਸ਼ ਨੀਸਤ ਦਰ ਅਹਾਂ ਆਸਾਰ ।

ਐ ਗੋਯਾ, ਰੱਬ ਦਾ ਬੰਦਾ ਅਮਰ ਹੋ ਜਾਂਦਾ ਹੈ,

ਕਿਉਂ ਜੋ ਉਸ ਦੀ ਬੰਦਰੀ ਤੋਂ ਬਿਨਾਂ ਜਹਾਨ ਵਿਚ ਹੋਰ ਕਿਸੇ ਦਾ ਕੋਈ ਨਿਸ਼ਾਨ ਨਹੀਂ ।

੩੭

ਮਨ ਅਜ਼ ਜਵਾਂ ਕਿ ਪੀਰ ਸੁਦਮ ਦਰ ਕਿਨਾਰਿ ਉਮਰ

ਐ ਬਾ-ਤੇ ਖੁਸ਼ ਗੁਜਸਤ ਮਰਾ ਦਰ ਕਿਨਾਰਿ ਉਮਰ ।

ਮੈਂ ਉਮਰ ਦੀ ਗੋਦੀ ਵਿਚ ਜਵਾਨ ਤੋਂ ਬੁੱਢਾ ਹੋ ਗਿਆ ਹਾਂ,

ਤੇਰੀ ਸੰਗਤ ਵਿਚ ਉਮਰ ਦੀ ਗੋਦ ਵਿਚ ਮੇਰੀ ਜਿੰਦਗੀ ਕਿੰਨੀ ਸੋਹਣੀ ਲੰਘੀ ਸੀ ।

ਦਮਹਾਇ ਮਾਂਦਾ ਰਾ ਤੂ ਚੁਨੀਂ ਮੁਗਤਨਮ ਸੁਮਾਰ
ਆਖਿਰ ਖਿਜਾਂ ਬਰ ਆਵੁਰਦ ਈਂ ਨੋ ਬਹਾਰਿ ਉਮਰ ।

ਬਾਕੀ ਰਹਿੰਦੇ ਸਵਾਸਾਂ ਨੂੰ ਤੂ ਇਸ ਤਰ੍ਹਾਂ ਸੁਭਾਗੇ ਸਮਝ,
ਕਿਉਂਕਿ ਅੱਖੀਰ ਪਤੱਤੜ ਨੇ ਹੀ ਇਸ ਉਮਰ ਦੀ ਬਹਾਰ ਲਿਆਂਦੀ ।

ਹਾਂ ਮੁਗਤਨਮ ਸੁਮਾਰ ਦਮੇ ਰਾ ਬ-ਜਿਕਰਿ ਹੱਕ
ਤੂ ਬਾਦ ਮੀਰਵਦ ਜਿ ਨਜ਼ਰ ਦਰ ਸੁਮਾਰ ਉਮਰ ।

ਹਾਂ, ਉਸ ਘੜੀ ਨੂੰ ਵੀ ਸੁਭਾਗਾ ਸਮਝ, ਜੋ ਰੱਬ ਦੀ ਯਾਦ ਵਿਚ ਗੁਜ਼ਰੇ,
ਕਿਉਂ ਜੋ ਉਮਰ ਦਾ ਹਿਸਾਬ ਲਾਉਣ ਲੱਗਿਆਂ ਇਹ ਨਜ਼ਰ ਤੋਂ ਹਵਾ ਵਾਂਗ ਲੰਘ ਜਾਂਦੀ ਹੈ ।

ਬਾਸ਼ਦ ਰਵਾਂ ਚੂ ਕਾਫ਼ਲਾਇ ਮੈਜ ਪੈ ਬ ਪੈ
ਆਬੇ ਬਿਨੋਸ਼ ਯਕ ਨਫਸ ਅਜ ਜੂਏ ਬਾਰਿ ਉਮਰ ।

ਹਰ ਵਕਤ ਲਹਿਰਾਂ ਦੇ ਕਾਫ਼ਲੇ ਵਾਂਗ [ਉਮਰ ਦੀ ਨਦੀ ਵੱਗਦੀ] ਰਹਿੰਦੀ ਹੈ,
[ਹੋ ਸਕੇ] ਤਾਂ ਤੂ ਇਸ ਉਮਰ ਦੀ ਨਦੀ ਚੋਂ ਪਲ ਭਰ ਲਈ ਪਾਣੀ ਦਾ ਘੁੱਟ ਪੀ ਲੈ ।

ਸਦ ਕਾਰ ਕਰਦਾਈ ਕਿ ਨਯਾਇਦ ਬਕਾਰਿ ਤੂ
ਗੋਯਾ ਬਿਕੁਨ ਕਿ ਬਾਜ਼ ਬਿਆਇਦ ਬਕਾਰਿ ਉਮਰ ।

ਤੂ ਸੈਂਕੜੇ ਕੰਮ ਅਜਿਹੇ ਕੀਤੇ ਹਨ, ਜਿਹੜੇ ਤੇਰੇ ਕੰਮ ਨਹੀਂ ਆਉਣੇ ।
ਗੋਯਾ ਤੂ, ਅਜਿਹੇ ਕੰਮ ਕਰ, ਜਿਹੜੇ ਫੇਰ ਵੀ ਤੇਰੇ ਕੰਮ ਆਉਣ ।

੩੮

ਮਾ ਕਿ ਦੀਦੇਮ ਸਰਿ ਕੂਇ ਤੂ ਐ ਮਹਿਰਮਿ ਰਾਜ਼
ਵਜ਼ ਹਮਾ ਰੂਇ ਫਰੰਦੇਮ ਸਰਿ ਖੂਦ ਨਿਆਜ਼ ।

ਸਭ ਭੇਤਾਂ ਦੇ ਜਾਨਣਹਾਰ, ਅਸਾਂ ਜਿਨ੍ਹਾਂ ਤੇਰੀ ਗਲੀ ਦਾ ਸਿਰਾ ਵੇਖਿਆ ਹੈ,
ਅਸਾਂ ਸਭ ਵਲੋਂ ਆਪਣੀ ਜ਼ਰੂਰਤ ਦਾ ਮੂੰਹ ਮੇੜ ਲਿਆ ਹੈ ।

ਤਾ ਬਗਰਦੇ ਸਰਿ ਕੂਇ ਤੂ ਬਗਰਦੀਦ ਆਮ
ਰੋਜ਼ਾਇ ਖੂਲਦੀ ਬਰੀਂ ਰਾ ਬਿਕੁਨਮ ਪਾ ਅੰਦਾਜ਼ ।

ਜਦ ਤੋਂ ਸਾਡਾ ਤੇਰੀ ਗਲੀ ਗਿਰਦੇ ਘੁੰਮਣਾ ਆਮ ਹੋਇਆ ਹੈ ।

ਮੈਂ ਸਭ ਤੋਂ ਚੰਗੇ ਸੁਰਗ ਦੇ ਬਾਗਾ ਨੂੰ ਠੁਕਰਾ ਦਿੱਤਾ ਹੈ ।

ਅਜ ਖ੍ਰਮਿ ਕਾਕਲਿ ਮੁਸਕੀਂ ਦਿਲੇ ਦੀਂ ਬੁਰਦ ਅਜ ਮਾ
ਹਾਸਿਲਿ ਉਮਰ ਹਮੀਂ ਬੂਦ ਅਜੀਂ ਉਮਰਿ-ਦਰਾਜ਼ ।

ਆਪਣੀ ਸੁਗੰਧਤ ਲਿੱਟ ਦੇ ਵਲ ਨਾਲ ਉਹ ਸਾਡਾ ਦਿਲ ਅਤੇ ਦੀਨ ਲੈ ਗਿਆ,
ਇਸ ਲੰਮੀ ਉਮਰ ਤੋਂ ਅਸੀਂ ਇਹੀ ਕੁਝ ਖੱਟਿਆ ਸੀ ।

ਮੁਸਹਫਿ ਰੂਇ ਤੂ ਹਾਫਿਜ਼ ਹਮਾ ਰਾ ਹਮਾ ਦਰ ਹਾਲ
ਖ੍ਰਮਿ ਅਬਰੂਇ ਤੂ ਮਹਿਰਾਬਿ ਦਿਲ ਅਹਿਲਿ ਨਿਮਾਜ਼ ।

ਸਾਰਿਆਂ ਨੂੰ ਸਦਾ ਹੀ ਤੇਰੇ ਮੁਖੜੇ ਦਾ ਕੁਰਾਨ ਜਬਾਨੀ ਯਾਦ ਹੈ,
ਨਮਾਜ਼ੀਆਂ ਦੇ ਦਿਲਾਂ ਲਈ ਤੇਰੇ ਭਰਵੱਟੇ ਦਾ ਖਮ ਮਹਿਰਾਬ ਹੈ ।

ਦਿਲਿ ਮਨ ਬੇ ਤੂ ਚੂਨਾਂਸਤ ਚਿਹ ਗੋਇਦਾ ਗੋਯਾ
ਹਮਚੂ ਆਂ ਸ਼ਮਾਆ ਕਿ ਦਾਇਮ ਬਵਦ-ਅਜ ਸੋਜੇ ਗੁਦਾਜ਼ ।
ਮੈਂ ਕੀ ਦੱਸਾਂ ਕਿ ਤੇਰੇ ਬਿਨਾਂ ਮੇਰੇ ਦਿਲ ਦੀ ਕੀ ਹਾਲਤ ਹੈ?
ਇਹ ਉਸ ਦੀਵੇ ਵਾਂਗ ਹੈ, ਕਿ ਜਿਸ ਨੂੰ ਹਮੇਸ਼ਾਂ ਸੜਨਾ ਅਤੇ ਪਿੱਘਲਣਾ ਪੈਂਦਾ ਹੈ ।

੩੯

ਬੇ ਤੂ ਆਲਮ ਜੁਮਲਾ ਹੈਰਾਨਸਤੇ ਬਸ
ਸੀਨਾ ਅਜ ਹਿਜਰਿ ਤੂ ਬਿਰਯਾਨਸਤੇ ਬਸ ।
ਤੇਰੇ ਬਿਨਾਂ ਸਾਰਾ ਜਹਾਨ ਹੈਰਾਨ ਹੋਇਆ ਪਿਆ ਹੈ,
ਤੇਰੇ ਵਿਛੋੜੇ ਕਾਰਨ ਸੀਨਾ ਕਬਾਬ ਹੋ ਚੁੱਕਾ ਹੈ ।

ਤਾਲਿਬ ਮੈਲਾ ਹਮੇਸ਼ਾ ਜਿੰਦਾ ਅਸਤ
ਬਰ ਜਬਾਨਸ ਨਾਮਿ ਸੁਬਹਾਨ ਅਸਤੇ ਬਸ ।

ਰੱਬ ਦਾ ਢੂੰਡਾਉ ਸਦਾ ਜਿੰਦਾ ਰਹਿੰਦਾ ਹੈ,
ਉਸ ਦੀ ਜੀਭਾ ਤੇ ਬਸ ਉਸ ਸਰਬ ਸ਼ਕਤੀਮਾਨ ਦਾ ਨਾਮ ਰਹਿੰਦਾ ਹੈ ।

ਖਾਲਿ ਮੁਸ਼ਕੀਨਸ਼ ਦਿਲਿ ਆਲਮ ਰਬੂਦ
ਕੁਫਰਿ ਜੁਲਫਸ਼ ਦਾਮਿ ਈਮਾਨਸਤੇ ਬਸ ।

ਉਸ ਦੇ ਸੁਰੰਧਤ ਕਾਲੇ ਤਿਲ ਨੇ ਦੁਨੀਆਂ ਦਾ ਦਿਲ ਲੁੱਟ ਲਿਆ,
ਉਸ ਦੀਆਂ ਜੁਲਫਾਂ ਦਾ ਕੁਫਰ ਈਮਾਨ ਲਈ ਬਸ ਇਕ ਜਾਲ ਹੈ ।

ਜੂਦ ਬਿਨੁਮਾ ਆਂ ਰੁਖਿ ਤੂੰ ਆਫਤਾਬ
ਈਂ ਇਲਾਜਿ ਚਸ਼ਮਿ ਗਿਰੀਆਨਸਤੇ ਬਸ ।

ਮੈਨੂੰ ਆਪਣਾ ਸੂਰਜ ਵਰਗਾ ਮੁਖੜਾ ਜਲਦੀ ਵਿਖਾ,
ਕਿਉਂ ਜੋ ਰੋ ਰਹੀ ਅੱਖ ਦਾ ਇਹੀ ਇਕ ਇਲਾਜ ਹੈ ।

ਦਿਲ-ਨਿਸਾਰੀ ਕਾਮਤਿ ਰਾਅਨਾਈਇ ਉ
ਜਾਂ ਫਿਦਈਏ ਜਾਨਿ ਜਾਨਾਨਸਤੇ ਬਸ ।

ਉਸ ਦੇ ਸੁੰਦਰ ਕੱਦ ਕਾਠ ਤੋਂ ਆਪਣਾ ਦਿਲ ਕੁਰਬਾਨ,
ਜਾਨ ਤਾਂ ਬਸ ਕੇਵਲ ਪਿਆਰੇ ਤੋਂ ਵਾਰਨ ਲਈ ਹੈ ।

ਗਰ ਬਿ-ਪੁਰਸੀ ਹਾਲਿ ਗੋਯਾ ਯੱਕ ਨਫਸ
ਈਂ ਇਲਾਜਿ ਦਰਦਿ ਹਰਮਾਨਸਤੇ ਬਸ ।

ਕਾਸ਼ ਤੂੰ ਗੋਯਾ ਦਾ ਹਾਲ ਪਲ ਭਰ ਲਈ ਪੁੱਛਦੇ,
ਏਹੀ ਤਾਂ ਬਸ ਇਕੋ ਦਰਦ-ਕੁਠੇ ਦਿਲ ਦਾ ਇਲਾਜ ਹੈ ।

80

ਮੁਦਾਮ ਬਾਦਾ-ਕਸੇ ਸੁਫੀ ਓ ਸਫ਼ਾ ਮੀ ਬਾਸ਼
ਤਮਾਮਿ ਜੁਹਦ ਸੋ ਵ ਰਿੰਦਿ ਬੇਨਵਾ ਮੀ ਬਾਸ਼ ।

ਹਮੇਸ਼ਾਂ ਤੂੰ ਨਸ਼ਈ, ਸੂਫ਼ੀ ਅਤੇ ਸਾਫ਼ ਰਹੁ,
ਤੂੰ ਸਾਰੇ ਦਾ ਸਾਰਾ ਬੰਦਰਗੀ ਹੋ ਜਾ, ਅਤੇ ਮਲੰਗ ਰਿੰਦ ਬਣ ਜਾ ।

ਬਸੂਇ ਗੈਰ ਮਿਆਫ਼ਗਾਨ ਨਜ਼ਰ ਕਿ ਬੇ-ਬਸਰੀ
ਤਮਾਮ ਚਸ਼ਮ ਸੌ ਵੱ ਸੂਇ ਦੇਸਤ ਵਾ ਮੀ ਬਾਸ਼ ।

ਤੂੰ ਗੈਰ ਵੱਲ ਅੱਖ ਚੁੱਕ ਕੇ ਵੀ ਨਾ ਵੇਖ ਕਿਉਂਕਿ ਤੂੰ ਅੰਨ੍ਹਾਂ ਹੈਂ,
ਤੂੰ ਸਾਰੀ ਦੀ ਸਾਰੀ ਅੱਖ ਹੋ ਜਾ, ਅਤੇ ਸੱਜਨ ਵੱਲ ਇਸ ਨੂੰ ਖੇਲ੍ਹੀ ਰੱਖ ।

ਬ-ਗਿਰਦਿ ਕਾਮਤਿ ਆਂ ਸ਼ਾਹਿ ਦਿਲਰੁਬਾ ਮੀ ਗਰਦ
ਅਸੀਰਿ ਹਲਕਾਇ ਆਂ ਜੁਲਫ਼ ਮੁਸ਼ਕ ਸਾ ਮੀ ਬਾਸ਼ ।

ਉਸ ਦਿਲਾਂ ਨੂੰ ਚੁਰਾ ਲੈਣ ਵਾਲੇ ਬਾਦਸ਼ਾਹ ਦੇ ਕੱਦ ਉਦਾਲੇ ਚੱਕਰ ਕੱਟ,
ਤੇ ਉਸ ਸੁਗੰਧਤ ਜੁਲਹ ਦੇ ਫੰਧੇ ਦਾ ਕੈਦੀ ਬਣ ਜਾ ।

ਨ ਗੋਇਮਤ ਕਿ ਸੂਇ ਦੈਰ ਯਾ ਹਰਮ ਮੀ ਰੈ
ਬਹਰ ਤਰਫ਼ ਕਿ ਰਵੀ ਜਾਨਬਿ ਖੁਦਾ ਮੀ ਬਾਸ਼ ।

ਮੈਂ ਤੈਨੂੰ ਇਹ ਨਹੀਂ ਕਹਿੰਦਾ, ਕਿ ਤੂੰ ਮੰਦਰ ਜਾਂ ਕਾਬੇ ਵੱਲ ਜਾ,
ਮੈਂ ਤਾਂ ਕਹਿੰਦਾ ਹਾਂ ਕਿ ਜਿਧਰ ਵੀ ਤੂੰ ਜਾਵੇਂ, ਮੂੰਹ ਰੱਬ ਵੱਲ ਰੱਖ ।

ਬਸੂਇ ਗੈਰ ਚੂ ਬੇਗਾਨਗਾਂ ਚਿਹ ਮੀ ਗਰਦੀ
ਹਮੀ ਜਿ ਹਾਲਿ ਦਿਲਿ ਖਸਤਾ ਆਸ਼ਨਾ ਮੀ ਬਾਸ਼ ।

ਤੂੰ ਗੈਰਾਂ ਵੱਲ ਪਰਾਇਆਂ ਵਾਂਗ ਕਿਉਂਕਿ ਫਿਰਦਾ ਹੈਂ?
ਤੂੰ ਤਾਂ ਟੁੱਟੇ ਹੋਏ ਦਿਲ ਦੇ ਹਾਲ ਦਾ ਵਾਕਫ਼ਦਾਰ ਬਣ ।

ਮੁਦਾਮ ਸ਼ਾਕਿਰੇ ਸ਼ਾਦਾਬ ਤੂੰ ਦਿਲਿ ਗੋਯਾ
ਤਮਾਮ ਮੁਤਲਿਬੇ ਛਾਰਿਗ ਜਿ ਮੁਦਆ ਮੀ ਬਾਸ਼ ।

ਸਦਾ ਗੋਯਾ ਦੇ ਦਿਲ ਵਾਂਗ ਸੰਤੋਖੀ ਅਤੇ ਹਰਿਆ ਭਰਿਆ ਰਹੁ,
ਤੂੰ ਆਪਣੇ ਨਿਜੀ ਸਵਾਰਥਾਂ ਤੋਂ ਮੁਕਤ (ਢੂੰਡਾਉ) ਹੋ ਜਾ [ਇਸ ਤਰ੍ਹਾਂ ਅਸਲ ਮਨੋਰਥ ਨੂੰ ਪਾ
ਲਵੇਂਗਾ] ।

੪੧

ਹਮਾ ਰਾ ਸੀਨਾ ਬਿਰੀਆਨਸਤੇ ਬਿਰੀਆਨਸਤੇ ਬਿਰੀਆਨਸ
ਦੇ ਆਲਮ ਬਹਿਰਿ ਆਂ ਦੀਦਾਰ ਹੈਰਾਨਸਤੇ ਹੈਰਾਨਸ ।

ਸਾਰਿਆਂ ਦੇ ਸੀਨੇ ਲੂਹੇ ਪਏ ਹਨ, ਝੁਲਸੇ ਪਏ ਹਨ ।

ਦੇਵੇਂ ਜਹਾਨ ਉਸ ਦੇ ਦੀਦਾਰ ਲਈ ਹੈਰਾਨ ਹਨ, ਪਰੇਸ਼ਾਨ ਹਨ ।

ਜਿ ਖਾਕਿ ਕੂਇ ਤੂੰ ਕਾਂ ਸੁਰਮਾਇ ਅਹਿਲਿ ਨਜ਼ਰ ਬਾਸ਼ਦ
ਨਮੀ ਬਾਸ਼ਦ ਇਲਾਜੇ ਬਿਹ ਬਰਾਇ ਚਸ਼ਮਿ ਗਿਰੀਆਨਸ ।

ਤੇਰੀ ਗਲੀ ਦੀ ਧੂੜ ਨਾਲੋਂ, ਜਿਹੜੀ ਦਿੱਬ ਦਿਸ਼ਟੀ ਵਾਲੇ ਆਰਫ਼ਾਂ ਲਈ ਸੁਰਮਾ ਹੈ,
ਰੋਂਦੀ ਹੋਈ ਅੱਖ ਲਈ ਹੋਰ ਕੋਈ ਚੰਗੇ ਇਲਾਜ ਨਹੀਂ ।

ਮਹੇ ਖੁਰਸ਼ੀਦ ਗਿਰਦਿ ਕੂਇ ਉੰ ਗਰਦੰਦ ਕੂਜੇ ਸ਼ਬ

ਅਜਾਇਬ ਰੋਸ਼ਨੀ ਬਖਸ਼ਿ ਦੇ-ਆਲਮ ਸਹਤ ਅਹਿਸਾਨਸ਼ ।
 ਚੰਨ ਸੂਰਜ ਰਾਤ ਦਿਨ ਉਸ ਦੀ ਗਲੀ ਦੀ ਪਰਕਰਮਾ ਕਰਦੇ ਰਹਿੰਦੇ ਹਨ,
 ਉਸ ਦਾ ਇਹ ਅਹਿਸਾਨ ਹੈ ਕਿ ਇਹ ਦੋਹਾਂ ਜਹਾਨਾਂ ਨੂੰ ਰੋਸ਼ਨੀ ਬਖਸ਼ਣ ਯੋਗ ਬਣਾ ਦਿੰਦੀ ਹੈ ।

ਬ-ਹਰ ਸੂਇ ਕਿ ਮੀ ਬੀਨਮ ਜਮਾਲਸ਼ ਜਲਵਾਗਰ ਬਾਸ਼ਦ
 ਜਹਾਂ ਆਸੂਫਤਾ ਓ ਸ਼ੈਦਾ ਮਦਾਮ ਅਜ ਜੂਲਡਿ ਪੇਚਾਨਸ਼ ।
 ਜਿਧਰ ਵੀ ਮੈਂ ਵੇਖਦਾ ਹਾਂ, ਉਸ ਦੇ ਹੁਸਨ ਜਮਾਲ ਦਾ ਜਲਵਾ ਮਿਲਦਾ ਹੈ ।
 ਉਸ ਦੀ ਕੁੰਡਲਦਾਰ ਜੁਲਛ ਦੇ ਕਾਰਣ ਜਹਾਨ ਸਦਾ ਪਰੇਸ਼ਾਨ ਅਤੇ ਸ਼ੁਦਾਈ ਰਹਿੰਦਾ ਹੈ ।

ਸੁਦਾ ਜੇਥਿ ਜਮੀਂ ਪੁਰ ਲੂਲੂਇ ਲਾਲਾ ਜਿ ਅਸ਼ਕਿ ਮਨ
 ਜਹਾਂ ਬਿਗਿਫਤਾ ਅਮ ਗੋਯਾ ਬ ਯਾਦਿ ਲਾਅਲਿ ਖੰਦਾਨਸ਼ ।
 ਮੇਰੇ ਅੱਥਰੂਆਂ ਨਾਲ ਪਰਤ ਦਾ ਖੀਸਾਂ ਪੇਸਤ ਦੇ ਫੁੱਲਾਂ ਦੇ ਮੇਡੀਆਂ ਨਾਲ ਭਰ ਗਿਆ ਹੈ ।
 ਉਸ ਦੇ ਮੁਸਕਰਾਂਦੇ ਹੋਏ ਲਾਲ ਹੋਠਾਂ ਦੀ ਯਾਦ ਨਾਲ ਗੋਯਾ ਮੈਂ ਤਾਂ ਸਾਰਾ ਜਹਾਨ ਸਰ ਕਰ ਲਿਆ
 ਹੈ ।

42

ਹਰ ਕਸ ਸ਼ਨੀਦਾ ਅਸਤ ਜਿ ਤੂ ਗੁਫਤਗੂਇ ਖਾਸ
 ਅਜ ਸਦ ਗਾਮਿ ਸ਼ਦੀਦ ਸੁਦਾ ਜੂਦ ਤਰ ਖਲਾਸ ।
 ਜਿਸ ਕਿਸੇ ਨੇ ਵੀ ਤੇਰੀ ਵਿਸ਼ੇਸ਼ ਗੱਲ ਸੁਣੀ ਹੈ,
 ਉਹ ਸੈਕੜੇ ਸਖਤ ਗਮਾਂ ਤੋਂ ਝੱਟ ਹੀ ਮੁਕਤ ਹੋ ਗਿਆ ।

ਆਬਿ ਹਯਾਤਿ ਮਾ ਸਖੂਨਿ ਪੀਰਿ ਕਾਮਿਲ ਅਸਤ
 ਦਿਲਹਾਇ ਮੁਰਦਾ ਰਾ ਬਿਕੁਨਦ ਜਿੰਦਾ ਓ ਖਲਾਸ ।
 ਪੂਰੇ ਅਤੇ ਕਾਮਿਲ ਸਤਿਗੁਰੂ ਦਾ ਸ਼ਬਦ ਸਾਡੇ ਲਈ ਅੰਮ੍ਰਿਤ ਹੈ,
 ਇਹ ਮੁਰਦਾ ਦਿਲਾਂ ਨੂੰ ਸੁਰਜੀਤ ਅਤੇ ਮੁਕਤ ਕਰ ਦਿੰਦਾ ਹੈ ।

ਅਜ ਖੂਦ-ਨਮਾਈਏ ਤੂ ਖੂਦਾ ਹਸਤ ਦੂਰ ਤਰ
 ਬੀਨੀ ਦਰੂਨਿ ਖੇਸ਼ ਸਵੀ ਅਜ ਖੂਦੀ ਖਲਾਸ ।
 ਤੇਰੇ ਹਉਮੈ ਦੇ ਵਿਖਾਵੇ ਤੋਂ ਰੱਬ ਕੋਹਾਂ ਦੂਰ ਹੈ,
 ਜੇ ਤੂੰ ਆਪਣੇ ਅੰਦਰ ਝਾਤੀ ਮਾਰੋਂ ਤਾਂ ਹਉਮੈ ਤੋਂ ਮੁਕਤ ਹੋ ਜਾਵੇਂ ।

ਗੋਯਾ ਤੂ ਦਸਤਿ ਖੂਦਾ ਰਾ ਅਜ ਹਿਰਸ ਕੋਤਾਹ ਕੁਨ
 ਤਾ ਅੰਦਰੂਨਿ ਖਾਨਾ ਬੀਨੀ ਖੂਦਾਇ ਖਾਸ ।
 ਹੋ ਗੋਯਾ! ਤੂੰ ਆਪਣਾ ਹੱਥ ਹਿਰਸ ਅਤੇ ਲਾਲਚ ਤੋਂ ਖਿੱਚ ਲੈ,
 ਤਾਂ ਜੇ ਆਪਣੇ ਘਰ ਦੇ ਅੰਦਰ ਹੀ ਉਸ ਮਹਾਨ ਰੱਬ ਨੂੰ ਵੇਖ ਸਕੋਂ ।

43

ਬਿਆ ਚੂ ਸਰਵਿ ਖਰਾਮਾਂ ਦਮੇ ਬ-ਸੈਰਿ ਰਿਆਜ਼
 ਸੂਇ ਤੂ ਦੀਦਾਇ ਮਾ-ਰਾ ਨਿਗਾਹ ਗਸ਼ਤ ਬਿਆਜ਼ ।

ਆ, ਤੂੰ ਮਸਤ-ਚਾਲ ਸਰੂ ਵਾਂਗ ਝੱਟ ਪਲ ਲਈ ਬਾਗ ਦੀ ਸੈਰ ਲਈ ਆ।
ਤੇਰੇ ਵੱਲ ਵੇਖਦੇ ਵੇਖਦੇ ਸਾਡੀਆਂ ਅੱਖਾਂ ਪੱਕ ਗਈਆਂ ਹਨ।

ਬਰਾਇ ਰੇਸ਼ਿ ਦਿਲਮ ਖੰਦਾਇ ਤੂੰ ਮਰਹਮ ਬਸ
ਤਬੱਸੁਮਿ ਲਬਿ ਲਾਅਲਤ ਦਵਾਏ ਹਰ ਇਮਰਾਜ਼।

ਮੇਰੇ ਦਿਲ ਦੇ ਜਖਮ ਲਈ ਤੇਰੀ ਇਕੋ ਮੁਸਕਾਨ ਮਰਹਮ ਦਾ ਕੰਮ ਦਿੰਦੀ ਹੈ।
ਤੇਰੇ ਹੋਠਾਂ ਦੀ ਮੁਸਕਾਨ ਸਾਰੀਆਂ ਬਿਮਾਰੀਆਂ ਦੀ ਦਵਾ ਹੈ।

ਨਿਗਾਹ ਕਰਦ ਵਾ ਮਤਾਇ ਦਿਲਮ ਬ-ਗਾਰਤ ਬੁਰਦ
ਬੁਰੀਦ ਜੇਬਿ ਦਿਲਮ ਰਾ ਬਿ ਗੁਮਜ਼ਾ ਚੂੰ ਮਿਕਰਾਜ਼।

ਉਸ ਨੇ ਮੇਰੇ ਵੱਲ ਇਕ ਨਿਗਾਹ ਕੀਤੀ ਅਤੇ [ਨਾਲ ਹੀ] ਮੇਰੇ ਦਿਲ ਦੀ ਰਾਸ ਲੁੱਟ ਗਈ।
ਉਸ ਨੇ ਆਪਣੀ ਤਿਰਫ਼ੀ ਨਜ਼ਰ ਨਾਲ ਮੇਰੇ ਦਿਲ ਦੇ ਬੋਝੇ ਨੂੰ ਕੈਚੀ ਵਾਂਗ ਕੱਟ ਦਿੱਤਾ।

ਜਿ ਫੈਜ਼ਿ ਮਕਦਮਤ ਐ ਨੌ-ਬਹਾਰਿ ਗੁਲਸ਼ਨਿ ਹੁਸਨ
ਜਹਾਂ ਚੂੰ ਬਾਗਿਆ ਇਰਮ ਕਰਦਾਈ ਜਹੇ ਫਿਆਜ਼।

ਹੇ ਰੂਪ ਜਮਾਲ ਦੇ ਬਾਗਾ ਦੀ ਨਵ-ਬਹਾਰ! ਆਪਣੀ ਆਮਦ ਦੀ ਬਖਸ਼ਿਸ਼ ਨਾਲ,
ਤੂੰ ਜਹਾਨ ਨੂੰ ਬਹਿਸ਼ਤ ਦੇ ਬਾਗਾ ਵਰਗਾ ਬਣਾ ਦਿੱਤਾ ਹੈ, ਕਿਹਾ ਚੰਗਾ ਹੈ ਇਹ ਬਖਸ਼ਿਸ਼ਾਂ ਕਰਨ ਵਾਲਾ।

ਚਿਰਾ ਬਹਾਲਤਿ ਗੋਯਾ ਨਜ਼ਰ ਨਮੀ ਛਿਗਨੀ
ਕਿ ਯਕ ਨਿਗਾਹਿ ਤੂੰ ਹਾਸਿਲਿ ਮੁਰਾਦਿ ਅਹਿਲਿ ਇਗਰਾਜ਼।

ਤੂੰ ਗੋਯਾ ਦੀ ਮੰਦੀ ਹਾਲਤ ਵੱਲ ਕਿਉਂ ਨਹੀਂ ਇਕ ਨਜ਼ਰ ਕਰਦਾ?
ਕਿਉਂਕਿ ਗੁਰਜ਼-ਮੰਦ ਲੋਕਾਂ ਲਈ ਤੇਰੀ ਇਕੋ ਨਿਗਾਹ ਮੁਰਾਦਾਂ ਪੂਰੀਆਂ ਕਰਨ ਵਾਲੀ ਹੈ।

੪੪

ਬਸਕਿ ਮਾ ਰਾ ਹਸਤ ਬਾ ਤੇ ਇਰਤਬਾਤ
ਅਜ ਕਦੂਮਿ ਤੁਸਤ ਦਰ ਆਲਮ ਨਿਸ਼ਾਤ।

ਸਾਡਾ ਤੇਰੇ ਨਾਲ ਵੱਡਾ ਸਾਕ ਸੰਬੰਧ ਹੈ,
ਤੇਰੀ ਆਮਦ ਕਰਕੇ ਸਾਰੀ ਦੁਨੀਆਂ ਵਿਚ ਖੁਸ਼ੀ ਹੀ ਖੁਸ਼ੀ ਹੈ।

ਛਰਸ਼ ਕਰਦਮ ਦਰ ਕਦੂਮਿ ਰਾਹਿ ਤੂੰ
ਦੀਦਾ ਓ ਦਿਲ ਰਾ ਕਿ ਬੂਦਾ ਦਰ-ਬਸਾਤ।

ਮੈਂ ਆਪਣੇ ਖਿੜੇ ਦਿਲ ਅਤੇ ਖੁਲ੍ਹੇ ਨੈਣਾਂ ਨੂੰ,
ਤੇਰੀ ਆਮਦ ਦੇ ਰਾਹ ਉੱਤੇ ਵਿਛਾ ਦਿੱਤਾ ਹੈ।

ਬਰ ਛਕੀਰਾਨਿ ਖੁਦਾ ਰਹਿਮੇ ਬਕੁਨ
ਤਾ ਦਰੀ ਦੁਨਿਆ ਬ-ਯਾਬੀ ਇੰਬਸਾਤ।

ਤੂੰ ਰੱਬ ਦੇ ਛਕੀਰਾਂ ਉੱਤੇ ਮਿਹਰ ਕਰ,
ਤਾਂ ਜੋ ਇਸ ਦੁਨੀਆਂ ਵਿਚ ਤੈਨੂੰ ਖੁਸ਼ੀ ਹਾਸਲ ਹੋਵੇ।

ਦਾਇਮਾ ਦਿਲ ਰਾ ਬਸੂਇ ਹੱਕ ਬਿਆਰ
ਤਾ ਬ-ਆਸਾਂ ਬਿਗੁਜ਼ਰੀ ਜੀਂ ਪੁਲਿ ਸਰਾਤ।

ਹਮੇਸ਼ਾਂ ਆਪਣੇ ਦਿਲ ਨੂੰ ਰੱਬ ਦੇ ਪਾਸੇ ਲਾ,
ਤਾਂ ਜੋ ਤੂੰ ਸਹਿਜੇ ਹੀ ਇਸ ਪੁਲ-ਸਰਾਤ [ਭਉਜਲ] ਤੋਂ ਲੰਘ ਜਾਵੇ।

ਨੀਸਤ ਆਸੂਦਾ ਕਸੇ ਦਰ ਜੋਰਿ ਚਰਖ
ਬਿਗੁਜ਼ਰ ਐ ਗੋਯਾ ਅਜੀ ਕੁਹਨਾ ਰੁਬਾਤ।
ਕੋਈ ਵੀ ਇਸ ਆਸਮਾਨ ਦੇ ਹੇਠ ਸੌਖਾ ਅਤੇ ਖੁਸ਼ਹਾਲ ਨਹੀਂ,
ਹੇ ਗੋਯਾ, ਤੂੰ ਇਸ ਪੁਰਾਣੀ ਸਰਾਂ ਤੋਂ ਲੰਘ ਜਾ।

੪੫

ਬ-ਹਰ ਕੁਜਾ ਕਿ ਰਵੀ ਜਾਨਿ ਮਨ ਖੁਦਾ ਹਾਫਿਜ਼
ਬ-ਬੁਰਦਾਈ ਦਿਲੇ ਈਮਾਨਿ ਮਨ ਖੁਦਾ ਹਾਫਿਜ਼।
ਜਿੱਥੇ ਵੀ, ਮੇਰੀ ਜਾਨ! ਤੂੰ ਜਾਵੇ, ਤੇਰਾ ਰੱਬ ਰਾਖਾ ਹੋਵੇ,
ਤੂੰ ਮੇਰਾ ਦਿਲ ਅਤੇ ਈਮਾਨ ਲੈ ਚਲਿਆ ਹੈ, ਤੇਰਾ ਰੱਬ ਰਾਖਾ ਹੋਵੇ।

ਬਿਆ ਕਿ ਬੁਲਬੁਲੇ ਗੁਲ ਹਰ ਦੇ ਇੰਤਜਾਰਿ ਤੂੰ ਅੰਦ
ਦਮੇ ਬਜਾਨਿਬਿ ਬੁਸਤਾਨਿ ਮਨ ਖੁਦਾ ਹਾਫਿਜ਼।
ਬੁਲਬੁਲ ਅਤੇ ਛੁੱਲ ਦੇਵੇਂ ਹੀ ਤੇਰੀ ਉਡੀਕ ਵਿਚ ਹਨ,
ਝੱਟ ਪਲ ਲਈ ਤੂੰ ਮੇਰੇ ਬਾਗ ਵੱਲ ਆ। ਤੇਰਾ ਰੱਬ ਰਾਖਾ ਹੋਵੇ।

ਨਮਕ ਜਿ ਲਾਲਿ ਲਬਤ ਰੇਜ਼ ਬਰ ਦਿਲਿ ਰੇਸ਼ਮ
ਪਸ਼ੀਦ ਜਿ ਸੀਨਾਇ ਬਿਰੀਆਨਿ ਮਨ ਖੁਦਾ ਹਾਫਿਜ਼।
ਆਪਣੇ ਲਾਲ ਹੋਠਾਂ ਤੋਂ ਮੇਰੇ ਜਖਮੀ ਦਿਲ ਉੱਤੇ ਲੂਣ ਛਿੜਕ,
ਅਤੇ ਮੇਰੇ ਕਬਾਬ ਹੋਏ ਸੀਨੇ ਨੂੰ ਸਾੜ। ਤੇਰਾ ਰੱਬ ਰਾਖਾ।

ਚਿ ਖੁਸ਼ ਬਵਦ ਕਿ ਖਰਾਮਤ ਕੱਦਤ ਚੂ ਸਰਵਿ ਬੁਲੰਦ
ਦਮੇ ਬਸੂਇ ਗੁਲਸਿਤਾਨਿ ਮਨ ਖੁਦਾ ਹਾਫਿਜ਼।
ਕਿੰਨਾ ਚੰਗਾ ਹੋਵੇ, ਕਿ ਤੇਰਾ ਉੱਚੇ ਲੰਮੇ ਸਰੂ ਵਰਗਾ ਕੱਦ,
ਮੇਰੇ ਬਾਗ ਵੱਲ ਝੱਟ ਪਲ ਲਈ ਟਹਿਲਦਾ ਆਵੇ। ਤੇਰਾ ਰੱਬ ਰਾਖਾ ਹੋਵੇ।

ਬਿਆ ਬ-ਮਰਦਮਕਿ ਦੀਦਾ ਅਮ ਕਿ ਖਾਨਾਇ ਤੁਸਤ
ਦਰੂਨਿ ਦੀਦਾਇ ਗਿਰੀਆਂਨਿ ਮਨ ਖੁਦਾ ਹਾਫਿਜ਼।
ਆ, ਮੇਰੀਆਂ ਅੱਖਾਂ ਦੀ ਧੀਰੀ ਵਿਚ ਆ ਜਾ,
ਕਿਉਂ ਜੋ ਤੇਰਾ ਘਰ ਮੇਰੀਆਂ ਰੋਂਦੀਆਂ ਅੱਖਾਂ ਵਿਚ ਹੈ। ਰੱਬ ਤੇਰਾ ਸਹਾਈ ਹੋਵੇ।

੪੬

ਐ ਰੁਝਿ ਤੂੰ ਰੋਨਿਕਿ ਬਾਜ਼ਾਰਿ ਸ਼ਮਆ
ਅਸ਼ਕਿ ਰੇਜ਼ ਚਸ਼ਮਿ ਗੋਹਰ-ਬਾਰਿ ਸ਼ਮਆ।
ਐ, ਕਿ ਤੇਰਾ ਮੁਖੜਾ ਸਮ੍ਰਾਂ ਲਈ ਵੀ ਰੋਣਕ ਦਾ ਕਾਰਨ ਹੈ,
ਸਮ੍ਰਾਂ ਦੀ ਮੇਤੀ ਵਸਾਉਣ ਵਾਲੀ ਅੱਖ ਅੱਖਰੂ ਕੇਰ ਰਹੀ ਹੈ।

ਹਰ ਕੁਜਾ ਰੋਸ਼ਨ ਚਰਾਗੇ ਕਰਦਾ ਅੰਦ
ਯੱਕ ਗੁਲੇ ਬੂਦ ਅਸਤ ਅਜ਼ ਗੁਲਜ਼ਾਰਿ ਸਮਆ ।
ਜਿੱਥੇ ਵੀ ਉਨ੍ਹਾਂ ਕੋਲ ਦੀਵਾ ਬਾਲਿਆ ਹੈ,
ਮਾਨੇ ਉਹ ਸਮ੍ਰਾਂਦੀ ਗੁਲਜ਼ਾਰ ਦਾ ਇਕ ਫੁੱਲ ਹੈ ।

ਤਾ ਕਿਹ ਬਰ-ਅਫਰੋਖਤੀ ਰੁਖਸਾਰਿ ਬੂਦ
ਮੀ ਸ਼ਵਦ ਕੁਰਬਾਨਿ ਤੂ ਸਦ ਬਾਰ ਸਮਆ ।
ਜਦ ਦਾ ਤੂੰ ਆਪਣੇ ਮੁਖੜੇ ਨੂੰ ਰੋਸ਼ਨ ਕੀਤਾ ਹੈ,
ਸਮ੍ਰਾਂ ਸੌ ਸੌ ਵਾਰ ਤੈਥੋਂ ਕੁਰਬਾਨ ਜਾ ਰਹੀ ਹੈ ।

ਗਿਰਦਿ ਰੁਖਸਾਰਿ ਤੂ ਅਜ਼ ਬਹਿਰਿ ਨਿਸਾਰ
ਜਾਂ ਬਰੀਜਦ ਦੀਦਾਹਾਇ ਜਾਰਿ ਸਮਆ ।
ਤੇਰੇ ਮੁਖੜੇ ਤੋਂ ਕੁਰਬਾਨ ਕਰਨ ਲਈ,
ਸਮ੍ਰਾਂ ਦੀਆਂ ਰੋਂਦੀਆਂ ਅੱਖਾਂ ਆਪਣੀ ਜਾਨ ਕੇਰ ਰਹੀਆਂ ਹਨ ।
ਬਸਕਿ ਇਮਸ਼ਬ ਨਾਮਦੀ ਅਜ਼ ਇੰਤਜ਼ਾਰ
ਸੋਖਤ ਮਹਿਫਲ ਚਸ਼ਮਿ ਆਤਿਸ਼ ਬਾਰਿ ਸਮਆ ।
ਅੱਜ ਰਾਤ ਨੂੰ ਨਾ ਆਇਓਂ, ਤੇਰੀ ਭਾਰੀ ਉਡੀਕ ਵਿਚ,
ਸਮ੍ਰਾਂ ਦੀ ਅੱਗ ਵਸਾਉਣ ਵਾਲੀ ਅੱਖ ਨੇ ਮਹਿਫਲ ਨੂੰ ਸਾੜ ਸੁੱਟਿਆ ।
ਸੁਧਰ ਦਮ ਗੋਯਾ ਤਮਾਸ਼ਾਇ ਅਜੀਬ
ਜੁਮਲਾ ਆਲਮ ਬੁਛਤਾ ਓ ਬੇਦਾਰ ਸਮਆ ।
ਗੋਯਾ ਤੜਕੇ ਸਵੇਰ ਵੇਲੇ ਕਿੰਨਾ ਸੁੰਦਰ ਅਤੇ ਬਚਿਤ੍ਰ ਨਜ਼ਾਰਾ ਹੁੰਦਾ ਹੈ,
ਕਿ ਸਾਰਾ ਸੰਸਾਰ ਤਾਂ ਸੁੱਤਾ ਪਿਆ ਹੁੰਦਾ ਹੈ ਅਤੇ ਸਮ੍ਰਾਂ ਜਾਗ ਰਹੀ ਹੁੰਦੀ ਹੈ ।

82

ਸਾਕੀਆ ਬਰਖੇਜ਼ ਵਹੁਂ ਪੁਰ ਕੁਨ ਅੱਯਾਗ
ਤਾ ਜਿ ਨੋਸ਼ ਉਕੁਨਮ ਰੰਗੀਂ ਦਿਮਾਗ ।
ਹੇ ਸਾਕੀ! ਉੱਠ ਅਤੇ ਪਿਆਲੇ ਨੂੰ ਭਰ ਦੇ,
ਤਾਂ ਜੋ ਉਸ ਦੇ ਨਾਲ ਮੈਂ ਆਪਣਾ ਦਿਮਾਗਾਂ ਰੰਗੀਨ ਕਰ ਲਵਾਂ ।
ਹਲਕਾਇ ਜੁਲਫਤ ਦਿਲਮ-ਰਾ ਬੁਰਦਾ ਬੂਦ
ਯਾਫਤਮ ਅਜ਼ ਪੇਚ ਪੇਚਿ ਉਸੂਰਾਗ ।
ਤੇਰੀ ਜੁਲਫ ਦਾ ਫੰਦਾ ਮੇਰਾ ਦਿਲ ਫਸਾ ਕੇ ਲੈ ਗਿਆ ਸੀ,
ਮਨੂੰ ਉਸ ਦੇ ਹਰ ਪੇਚ ਵਿਚੋਂ ਇਹੋ ਸੂਹ ਮਿਲੀ ਹੈ ।
ਅਜ਼ ਸ਼ੁਆਇ ਪਰਤਵਿ ਦੀਦਾਰਿ ਪਾਕ
ਸਦ ਹਜ਼ਾਰਾਂ ਹਰ ਤਰਫ ਰੋਸ਼ਨ ਚਰਾਗ ।
ਪਾਕ ਦੀਦਾਰ ਦੀਆਂ ਨੂਰੀ ਕਿਰਨਾਂ ਤੋਂ,
ਸੈਕੜੇ ਹਜ਼ਾਰਾਂ ਦੀਵੇ ਹਰ ਪਾਸੇ ਬਲ ਉਠੇ ਹਨ ।

ਯਾਦਿ ਉੱਕੁਨ ਯਾਦਿ ਉੱਗੋਯਾ ਮੁਦਾਮ
 ਤਾ ਬਯਾਬੀ ਅਜ਼ ਗਾਮਿ ਆਲਮ ਫਰਾਗ।
 ਹੇ ਗੋਯਾ, ਤੂੰ ਸਦਾ ਉਸ ਦੀ ਯਾਦ, ਉਸ ਦਾ ਸਿਮਰਨ ਕਰ।
 ਤਾਂ ਜੋ ਤੂੰ ਦੁਨੀਆਂ ਦੇ ਗ੍ਰਾਮਾਂ ਤੋਂ ਆਜ਼ਾਦ ਹੋ ਜਾਵੇ।

੪੮

ਗਰ ਜਿ ਰਾਹਿ ਸ਼ੋਕ ਸਾਜ਼ੀ ਸੀਨਾ ਸਾਫ਼
 ਜੂਦ ਬੀਨੀ ਖੇਡਤਨ ਰਾ ਬੇ ਗੁਜ਼ਾਫ਼।
 ਜੇਕਰ ਤੂੰ ਸ਼ੋਕ ਨਾਲ ਆਪਣਾ ਮਨ ਸਾਫ਼ ਕਰ ਲਵੇ,
 ਤਾਂ ਬਿਨਾਂ ਕਿਸੇ ਅਤਿਕਥਨੀ ਦੇ ਤੂੰ ਛੇਤੀ ਆਪਣਾ ਆਪ ਪਾ ਲਵੇਂਗਾ।

ਅਜ਼ ਖੁਦੀ ਤੂੰ ਦੂਰ ਗਸਤਾ ਚੂੰ ਖੁਦਾ
 ਦੂਰ ਕੁਨ ਖੁਦ-ਬੀਨੀ ਓ ਬੀਂ ਬੇ-ਗਿਲਾਫ਼।
 ਹਉਮੈ ਕਰਕੇ ਜਦ ਕਿ ਤੂੰ ਰੱਬ ਤੋਂ ਦੂਰ ਹੋ ਗਿਆ ਹੈ,
 ਮਨਮਤਿ ਨੂੰ ਦੂਰ ਕਰ ਦੇ, ਅਤੇ ਰੱਬ ਨੂੰ ਜਾਹਰਾ ਵੇਖ ਲੈ।

ਆਸਿਕਾਂ ਦਾਰੰਦ ਚੂੰ ਇਸ਼ਕਿ ਮੁਦਾਮ
 ਦਮ ਮਜ਼ਨ ਦਰ ਪੇਸ਼ਿ ਸ਼ਾਂ ਐ ਮਰਦਿ ਲਾਫ਼।
 ਪ੍ਰੇਮ-ਮੱਤੇ ਤਾਂ ਸਦਾ ਹੀ ਪ੍ਰੇਮ ਦੇ ਕੁਠੇ ਹੁੰਦੇ ਹਨ,
 ਓ ਢੀਂਗਾਂ ਮਾਰਨ ਵਾਲੇ, ਉਨ੍ਹਾਂ ਸਾਹਮਣੇ ਡੀਂਗ ਨਾ ਮਾਰੀਂ।

ਬਿਗੁਜਰ ਅਜ਼ ਲੱਜਤਿ ਈਂ ਖਮਸਾ ਹਵਾਸ
 ਤਾ ਬਯਾਬੀ ਬਜ਼ਤੇ ਅਜ਼ ਜਾਮਿ ਸਾਫ਼।
 ਇਨ੍ਹਾਂ ਪੰਜਾਂ ਇੰਦ੍ਰੀਆਂ ਦੇ ਭੋਗ ਸੁਆਦ ਨੂੰ ਛੱਡ,
 ਤਾਂ ਜੋ ਤੈਨੂੰ ਸਾਫ਼ ਪਿਆਲੇ ਦਾ ਸੁਆਦ ਆ ਸਕੇ।

ਗਰ ਬਜੇਈ ਰਾਹਿ ਮੁਰਸਦ ਰਾ ਮੁਦਾਮ
 ਤਾ ਸ਼ਵੀ ਗੋਯਾ ਮੁਬੱਗ ਅਜ਼ ਕਿਲਾਫ਼।
 ਗੋਯਾ ਤੂੰ ਸਦਾ ਪੂਰੇ ਸਤਿਗੁਰ ਦੀ ਰਾਹ ਢੂੰਡਦਾ ਰਹੁ,
 ਤਾਂ ਜੋ ਸੰਸਾਰ ਦੀ ਦੁਬਿਧਾ ਤੋਂ ਮੁਕਤ ਹੋ ਜਾਵੇ।

੪੯

ਰਬੂਦ ਮਕਦਮਿ ਵਸਲਸ਼ ਜਿ ਮਨ ਇਨਾਨਿ ਫਿਰਾਕ
 ਦਿਹੇਮ ਤਾ ਬੁਕਜਾ ਸ਼ਰਹਾ ਦਾਸਤਾਨਿ ਫਿਰਾਕ।
 ਉਸ ਦੇ ਮਿਲਾਪ ਦੀ ਆਮਦ ਦੇ ਕਾਰਨ ਮੇਰੇ ਹੱਥੋਂ ਬਿ੍ਹਾ ਦੀ ਵਾਗਡੇਰ ਛੁੱਟ ਗਈ,
 ਕਿਵੇਂ ਕੁ ਤਕ ਇਸ ਬਿ੍ਹਾ ਦੀ ਵਿੱਖਿਆ ਸੁਣਾਉਂਦੇ ਰਹੀਏ?
 ਨ ਬੂਦ ਗੈਰਿ ਤੂੰ ਦਰ ਹਰ ਦੇ ਚਸ਼ਮੇ ਅਬਰੂਏਮ
 ਨ ਯਾਫ਼ਤੇਮ ਦਰਾਂ ਜਾ ਦਿਗਰ ਨਿਸ਼ਾਨਿ ਫਿਰਾਕ।

ਤੇਰੇ ਬਿਨਾਂ ਮੇਰੇ ਦੋਹਾਂ ਨੇਤਰਾਂ ਅਤੇ ਭਰਵੰਟਿਆਂ ਵਿਚ ਹੋਰ ਕੋਈ ਨਹੀਂ ਸੀ,
ਉਨ੍ਹਾਂ ਵਿਚ ਇਸੇ ਲਈ ਹੁਣ ਸਾਨੂੰ ਬਿਰਹਾ ਦਾ ਕੋਈ ਨਿਸ਼ਾਨ ਨਹੀਂ ਲੱਭਦਾ ।

ਹਨੂੰਜ਼ ਹਿਜਰ ਨਿਆਲੂਦਾ ਬੂਦ ਵਸਾਲਿ ਤੁਰਾ
ਸ਼ਨੀਦਾਏਮ ਸੁਖਨਿ ਵਸਲ ਅਜ਼ ਜਬਾਨਿ ਫਿਰਾਕ ।

ਹਾਲੀ ਵਿਛੋੜੇ ਨੇ ਤੇਰੇ ਮਿਲਾਪ ਨੂੰ ਨਹੀਂ ਸੀ ਛੋਹਿਆ ।
ਅਸਾਂ ਵਿਛੋੜੇ ਦੀ ਜਬਾਨੀ ਮਿਲਾਪ ਦੀਆਂ ਗੱਲਾਂ ਸੁਣੀਆਂ ਹਨ ।

ਚੁਨਾਂ ਜਿ ਹਿਜਰਤ ਆਂਡਿਸ਼ ਫਿਤਾਦਾ ਦਰ ਦਿਲਿ ਮਨ
ਕਿ ਬਰਕਿ ਨਾਲਾਇ ਮਨ ਸੋਖਤ ਖਾਨਮਾਨਿ ਫਿਰਾਕ ।

ਤੇਰੇ ਵਿਛੋੜੇ ਨਾਲ ਮੇਰੇ ਦਿਲ ਨੂੰ ਅਜਿਹੀ ਅੱਨਾ ਲੱਗੀ,
ਕਿ ਮੇਰੇ ਵਾਵੇਲੇ ਦੀ ਬਿਜਲੀ ਨੇ ਵਿਛੋੜੇ ਦਾ ਘਰ ਸਾੜ ਫੂਕ ਦਿੱਤਾ ।

ਚਿ ਕਰਦਾ-ਸਤ ਫਿਰਾਕਿ ਤੂ ਬਰ ਸਰਿ ਗੋਯਾ
ਕਿ ਦਰ ਸੁਮਾਰ ਨਿਆਇਦ ਮਰਾ ਬਿਆਨਿ ਫਿਰਾਕ ।

ਤੇਰੇ ਵਿਛੋੜੇ ਨੇ ਗੋਯਾ ਨਾਲ ਕੀ ਕੁਝ ਕੀਤਾ ?
ਇਹ ਵਿੱਖਿਆ [ਇਤਨੀ ਲੰਬੀ ਹੈ ਕਿ] ਕਿਸੇ ਹਿਸਾਬ ਕਿਤਾਬ ਵਿਚ ਨਹੀਂ ਆਉਂਦੀ ।

40

ਬਿਸ਼ਨੋ ਅਜ਼ ਮਨ ਹਰਫੇ ਅਜ਼ ਰਫ਼ਤਾਰਿ ਇਸ਼ਕ
ਤਾ ਬ-ਯਾਬੀ ਲੱਜਤ ਅਜ਼ ਗੁਫ਼ਤਾਰਿ ਇਸ਼ਕ ।

ਮੇਰੇ ਪਾਸੋਂ ਪ੍ਰੇਮ ਦੀ ਚਾਲ ਦੀ ਗੱਲ ਸੁਣ,
ਤਾਂ ਜੋ ਤੈਨੂੰ ਪ੍ਰੇਮ ਦੀ ਗੱਲ ਬਾਤ ਦਾ ਸੁਆਦ ਆ ਸਕੇ ।

ਇਸ਼ਕਿ ਮੌਲਾ ਹਰ ਕਿ ਰਾ ਮਿਸਮਾਰ ਕਰਦ
ਮੁਗਾਤਨਮ ਦਾਨਦ ਸਰੂਰਿ ਕਾਰਿ ਇਸ਼ਕ ।

ਰੱਬ ਦੇ ਪਿਆਰ ਨੇ ਹਰ ਕਿਸੇ ਨੂੰ ਢਾਹ ਦਿੱਤਾ,
ਉਹ ਪ੍ਰੇਮ ਦੇ ਮਾਮਲੇ ਦੀ ਖੂਸ਼ੀ ਨੂੰ ਗਨੀਮਤ ਸਮਝਦਾ ਹੈ ।

ਆਂ ਜਹੇ ਦਮ ਕੁ ਬਯਾਦਸ਼ ਬਿਗੁਜ਼ਰਦ
ਸਰ ਹਮਾ ਖੁਸ਼ ਕੁ ਰਵਦ ਦਰ ਕਾਰਿ ਇਸ਼ਕ ।

ਉਹੋ ਦਮ ਸੁਭਾਗਾ ਹੈ, ਜੋ ਉਸ ਦੀ ਯਾਦ ਵਿਚ ਗੁਜਰੇ,
ਉਹੋ ਸਿਰ ਕਰਮਾਂ ਵਾਲਾ ਹੈ ਜੋ ਪ੍ਰੇਮ ਦੇ ਰਾਹੇ ਲੱਗ ਜਾਵੇ ।

ਸਦ ਹਜ਼ਾਰਾਂ ਜਾਂ ਬ-ਕਛ ਦਰ ਰਾਹਿ ਉੰ
ਈਸਤਾਦਾ ਤਕੀਆ ਬਰ ਦੀਵਾਰਿ ਇਸ਼ਕ ।

ਹਜ਼ਾਰਾਂ ਹੀ ਪ੍ਰੇਮੀ ਤਲੀ ਤੇ ਜਾਨ ਰਖੀ ਉਸ ਦੇ ਰਾਹ ਉੱਤੇ,
ਪ੍ਰੀਤ ਦੀ ਕੰਧ ਨਾਲ ਢਾਸਣਾਂ ਲਾਈ ਖੜ੍ਹੇ ਹਨ ।

ਹਰ ਕਿ ਬੁਦ ਦਰ ਰਾਹਿ ਮੌਲਾ ਬੇ-ਅਦਬ
ਹਮਚੂ ਮਨਸੂਰਸ਼ ਸਜਦ ਬਰ ਦਾਰਿ ਇਸ਼ਕ ।

ਜਿਸ ਨੇ ਵੀ ਰੱਬ ਦੇ ਰਾਹ ਉੱਤੇ ਬੇਅਦਬੀ ਕੀਤੀ,
ਮਨਸੂਰ ਵਾਂਗ ਉਸ ਨੂੰ ਪ੍ਰੇਮ ਦੀ ਸੂਲੀ ਹੀ ਠੀਕ ਫਬਦੀ ਹੈ।
ਐ ਜਹੇ ਦਿਲ ਕੂੰ ਜਿ ਇਸ਼ਕਿ ਹੱਕ ਪੁਰ ਅਸਤ
ਖ੍ਰਮ ਸੁਦਾ ਪੁਸ਼ਟਿ ਛਲਕ ਅਜ਼ ਬਾਰਿ ਇਸ਼ਕ।
ਸੁਭਾਗਾ ਹੈ ਦਿਲ, ਜੋ ਰੱਬ ਦੇ ਪ੍ਰੇਮ ਨਾਲ ਭਰਿਆ ਪਿਆ ਹੈ,
ਪ੍ਰੇਮ ਦੇ ਭਾਰ ਨਾਲ ਹੀ ਆਸਮਾਨ ਹੀ ਪਿੱਠ ਝੁਕ ਗਈ ਹੈ।
ਜਿੰਦਾ ਮਾਨੀ ਦਾਇਮਾ ਐ ਨੇਕ ਖੂੰ
ਬਿਸ਼ਨਵੀ ਗਰ ਜਮਜ਼ਮਾ ਅਜ਼ ਤਾਰਿ ਇਸ਼ਕ।
ਜੇਕਰ ਤੂੰ ਪ੍ਰੇਮ ਦੀ ਸਿਤਾਰ 'ਚੋਂ ਨਿਕਲੇ ਰਾਗ ਸੁਣ ਲਵੇ,
ਤਾਂ ਨੇਕ ਸੁਭਾਉ ਵਾਲੇ ਬੰਦੇ, ਤੂੰ ਸਦਾ ਲਈ ਅਮਰ ਹੋ ਜਾਵੇ।
ਬਾਦਸ਼ਾਹਾਂ ਸਲਤਨਤ ਬਿਗੁਜ਼ਾਸ਼ਤੰਦ
ਤਾ ਸ਼ਵੰਦ ਆਂ ਮਹਿਰਮਿ ਅਸਰਾਰਿ ਇਸ਼ਕ।
ਬਾਦਸ਼ਾਹਾਂ ਨੇ ਰਾਜ ਛੱਡ ਦਿੱਤੇ,
ਤਾਂ ਜੋ ਪ੍ਰੇਮ ਦੇ ਭੇਤਾਂ ਤੋਂ ਵਾਕਫ ਹੋ ਸਕਣ।
ਮਰਹਮੇ ਜੁਜ਼ ਬੰਦਰੀ ਦੀਗਰ ਨ ਦੀਦ
ਹਮਚੂੰ ਗੋਯਾ ਹਰ ਕਿ ਸ਼ੁਦ ਬੀਮਾਰਿ ਇਸ਼ਕ।
ਗੋਯਾ ਵਾਂਗ ਜਿਸ ਨੂੰ ਵੀ ਪ੍ਰੇਮ ਦੀ ਬਿਮਾਰੀ ਲੱਗੀ,
ਰੱਬ ਦੀ ਬੰਦਰੀ ਬਿਨਾ ਉਸ ਨੇ ਹੋਰ ਕੋਈ ਮਲ੍ਹਮ ਨਹੀਂ ਵੇਖੀ।

49

ਤਾ ਆਫ਼ਰੀਦਾ ਅਸਤ ਮਰਾ ਆਂ ਖੂਦਾਇ ਪਾਕ
ਜੁਜ਼ ਹਰਫ਼ਿ ਨਾਮਿ ਹੱਕ ਨਿਆਇਦ ਜਿ ਜਿਸਮਿ ਖਾਕ।
ਉਸ ਪਾਕ ਪਰਵਰਦਗਾਰ ਨੇ ਮੈਨੂੰ ਇਸ ਲਈ ਪੈਦਾ ਕੀਤਾ ਹੈ,
ਕਿ ਮਿੱਟੀ ਦੇ ਇਸ ਸਰੀਰ ਵਿਚੋਂ ਰੱਬ ਦੇ ਨਾਮ ਬਿਨਾਂ ਹੋਰ ਕੁਝ ਨਾ ਨਿਕਲੇ।
ਦਰ ਹਿਜਰਿ ਤੁਸਤ ਜਾਨੇ ਦਿਲਿ ਆਸ਼ਕਾਂ ਚੁਨੀਂ
ਚੰ ਲਾਲਾ ਦਾਗ ਬਰ ਜਿਗਰੇ ਸੀਨਾ ਚਾਕ ਚਾਕ।
ਤੇਰੀ ਜੁਦਾਈ ਵਿਚ ਪ੍ਰਤਿਵਾਨਾਂ ਦੇ ਜਾਨ ਅਤੇ ਦਿਲ ਦੀ ਇਹ ਹਾਲਤ ਹੈ,
ਕਿ ਪੇਸਤ ਦੇ ਫੁੱਲ ਵਾਂਗ ਉਨ੍ਹਾਂ ਦਾ ਜਿਗਰ ਦਾਗਦਾਰ ਹੈ ਅਤੇ ਸੀਨਾ ਲੀਰੇ ਲੀਰ।
ਈਂ ਗੁਫਤਾ ਅਸਤ ਮਰਗ ਕਿ ਬੇ-ਯਾਦਿ ਹੱਕ ਬਵਦ
ਚੂੰ ਸਾਇਆ ਤੂੰ ਹਸਤ ਨਦਾਰੇਮ ਹੀਚ ਬਾਕ।
ਰੱਬ ਦੀ ਯਾਦ ਤੋਂ ਬਿਨਾਂ ਸਮੇਂ ਨੂੰ ਮੋਤ ਕਿਹਾ ਗਿਆ ਹੈ,
ਜਦ ਤਕ ਸਾਨੂੰ ਤੇਰੀ ਛਤਰ ਛਾਇਆ ਨਸੀਬ ਹੈ, ਸਾਨੂੰ ਕੋਈ ਡਰ ਨਹੀਂ।
ਤਖ਼ਤੇ ਨਗੀਂ ਗੁਜ਼ਾਸ਼ਤਾ ਸ਼ਾਹਾਂ ਜ ਬਹਿਰੇ ਤੂੰ
ਬਿਕੁਸ਼ਾ ਜਿ ਰੁਖ ਨਕਾਬ ਕਿ ਆਲਮ ਸੁਦਾ ਹਲਾਕ।

ਤੇਰੀ ਖਾਤਰ ਬਾਦਸ਼ਾਹਾਂ ਨੇ ਤਖਤ ਅਤੇ ਤਾਜ਼ ਛੱਡ ਦਿੱਤੇ,
ਮੁਖੜੇ ਤੋਂ ਬੁਰਕਾ ਚੁੱਕ ਕਿਉਂਕਿ ਸਾਰਾ ਜਗ ਮਰਿਆ ਪਿਆ ਹੈ।

ਐ ਖਾਕਿ ਦਰਗਹਿ ਤੂ ਸ਼ਫ਼ਾ-ਬਖਸ਼ਿ ਆਲਮ ਅਸਤ
ਰਹਿਮੇ ਬਿਕੁਨ ਬਹਾਲਿ ਗਰੀਬਾਨਿ ਦਰਦਨਾਕ।

ਐ ਕਿ ਤੇਰੀ ਦਰਗਾਹ ਦੀ ਧੂੜ ਸੰਸਾਰ ਨੂੰ ਤੰਦਰੁਸਤੀ ਬਖਸ਼ਣ ਵਾਲੀ ਹੈ,
ਤੂੰ ਦਰਦ ਦੇ ਮਾਰੇ ਪਰਦੇਸੀਆਂ ਦੇ ਹਾਲ ਉੱਤੇ ਤਰਸ ਖਾ।

ਦੁਨੀਆ-ਸਤ ਕਾਂ ਖੁਰਾਬ ਕੁਨਿ ਹਰ ਦੇ ਆਲਮ ਅਸਤ
ਦਾਰਾ ਬਖ਼ਾਕ ਰਫ਼ਤਾ ਓ ਕਾਰੂੰ ਸ਼ੁਦਾ ਹਲਾਕ।

ਇਹ ਦੁਨੀਆਂ ਹੀ ਹੈ, ਜੋ ਦੋਹਾਂ ਜਹਾਨਾਂ ਨੂੰ ਬਰਬਾਦ ਕਰ ਦਿੰਦੀ ਹੈ,
ਦਾਰਾ ਵੀ ਮਿੱਟੀ ਵਿਚ ਰਲ ਗਿਆ, ਅਤੇ ਕਾਰੂੰ ਵੀ ਮਹਿਆ ਗਿਆ।

ਚਸ਼ਮਮ ਹਮੇਸ਼ਾ ਬੇ ਤੂ ਗੁਹਰ ਬਾਰ ਮੀ ਸ਼ਵਦ
ਗੋਯਾ ਮਿਸਾਲਿ ਦਾਨਾ ਕਿ ਅਜ ਖੇਸ਼ਾ-ਹਾਇ ਤਾਕ।

ਤੇਰੇ ਬਿਨਾਂ ਮੇਰੀ ਅੱਖ ਹਮੇਸ਼ਾਂ ਇਉਂ ਮੌਤੀ ਕੇਰਦੀ ਰਹਿੰਦੀ ਹੈ,
ਜਿਵੇਂ ਅੰਗੂਰਾਂ ਦੇ ਗੁੱਛਿਆਂ ਵਿਚੋਂ ਦਾਣੇ ਡਿੱਗਦੇ ਰਹਿੰਦੇ ਹਨ।

42

ਮਨ ਨਦਾਨਮ ਕਿ ਕੁਦਾਮਮ ਕਿ ਕੁਦਾਮਮ ਕਿ ਕੁਦਾਮਮ
ਬੰਦਾਇ-ਊ ਏਮ ਵ ਉੰ ਹਾਫਿਜ਼ਿ ਮਨ ਦਰ ਰਮਾ ਹਾਲ।

ਮੈਂ ਨਹੀਂ ਜਾਣਦਾ, ਕਿ ਮੈਂ ਕੋਣ ਹਾਂ, ਮੈਂ ਕੋਣ ਹਾਂ,
ਅਸੀਂ ਉਸ (ਰੱਬ) ਦੇ ਬੰਦੇ ਹਾਂ, ਅਤੇ ਉਹ ਹਰ ਥਾਂ ਮੇਰਾ ਰਾਖਾ ਹੈ।

ਸਾਹਬਿ ਹਾਲ ਬਜੂਜ਼ ਹਰਡਿ ਖੁਦਾ ਦਮ ਨ-ਜਨਦ
ਗੈਰਿ ਜਿਕਰਸ ਹਮਾ ਆਵਾਜ਼ ਬਵਦ ਕੀਲੇ ਕਾਲ।

ਰੱਬ ਦੇ ਮਹਿਰਮ ਸਿਵਾਇ ਰੱਬ ਦੇ ਨਾਮ ਦੇ ਹੋਰ ਕੋਈ ਸ਼ਬਦ ਮੂੰਹੋਂ ਨਹੀਂ ਕੱਢਦੇ,
ਉਸ ਦੇ ਸਿਮਰਨ ਤੋਂ ਬਿਨਾਂ ਹੋਰ ਸਭ ਕੁਝ ਫਜ਼ੂਲ ਵਾਦ-ਵਿਵਾਦ ਹੈ।

ਮੁਰਸ਼ਦਿ ਕਾਮਿਲ ਮਾ ਬੰਦਰੀਅਤ ਫਰਮਾਇਦ
ਐ ਜਹੇ ਕਾਲ ਮੁਬਾਰਿਕ ਕਿ ਕੁਨਦ ਸਾਹਿਬਿ ਹਾਲ।

ਸਾਡੇ ਪੂਰੇ ਸਤਿਗੁਰੂ ਬੰਦਰੀ ਫਰਮਾਉਂਦੇ ਹਨ,
ਵਾਹ! ਕਿੰਨਾ ਮੁਬਾਰਕ ਹੈ ਉਹ ਬੋਲ ਜੋ ਉਸ ਦੇ ਹਾਲ ਦਾ ਮਹਿਰਮ ਬਣਾਂਦਾ ਹੈ।

43

ਉੰ ਖੁਦਾ ਹਾਜ਼ਿਰ ਅਸਤ ਦਰ ਹਮਾ ਹਾਲ
ਤੂ ਚਿਰਾ ਮੀ ਜਨੀ ਦਿਗਰ ਪਰੋ ਬਾਲ।

ਜਦ ਰੱਬ ਹਰ ਹਾਲਤ ਵਿਚ ਹਾਜ਼ਰ ਨਾਜ਼ਰ ਹੈ, ॥
ਤਾਂ ਤੂੰ ਹੋਰ ਕਿਉਂ ਹੱਥ ਪੈਰ ਪਿਆ ਮਾਰਦਾ ਫਿਰਦਾ ਹੈ?

ਹਮਦਿ ਹੱਕ ਗੇ ਦਿਗਰ ਮਰੋ ਐ ਜਾਂ
ਸਾਹਿਬਿ ਕਾਲ ਬਾਸ਼ ਵੇ ਬੰਦਾਇ ਹਾਲ ।
ਰੱਬ ਦੀ ਸਿਫਤ ਸਨਾ ਕਰ, ਐ ਮੇਰੀ ਜਾਨ! ਹੋਰ ਕੁਝ ਨ ਕਹੁ,
ਨਾਮ ਜਪਣ ਵਾਲਾ ਬੰਦਾ ਬਣ ਜਾ, ਉਸ ਦੇ ਹਾਲ ਦਾ ਮਹਿਰਮ ਬਣ ਜਾ ।

ਗੈਰ ਯਾਦਿ ਖੂਦਾ ਦਮੇ ਕਿ ਗੁਜ਼ਟ
ਈ ਜਵਾਲ ਅਸਤ ਪੇਸ਼ਿ ਅਹਿਲਿ ਕਮਾਲ ।
ਰੱਬ ਦੀ ਯਾਦ ਤੋਂ ਛੁੱਟ ਜਿਹੜਾ ਦਮ ਵੀ ਗੁਜ਼ਾਰਿਆ,
ਕਾਮਲ ਲੋਕਾਂ ਦੀਆਂ ਨਜ਼ਰਾਂ ਵਿਚ ਉਹ ਬਰਬਾਦ ਗਿਆ ।

ਮਾ ਸਿਵਾ ਨੀਸਤ ਹਰ ਕੁਜਾ ਬੀਨੀ
ਤੂ ਚਿਰਾ ਗਾਡਲੀ ਦਰ ਐਨਿ ਵਸਾਲ ।
ਜਿਥੇ ਵੀ ਤੂੰ ਵੇਖੋ, ਉਸ ਤੋਂ ਬਿਨਾਂ ਹੋਰ ਕੋਈ ਨਹੀਂ,
ਐਨੇ ਮਿਲਾਪ ਵਿਚ ਤੂੰ ਕਿਉਂ ਗਾਫਲ ਹੁੰਦਾ ਹੈਂ?

ਗੈਰ ਹਰਛਿ ਖੂਦਾ ਮਰੋ ਗੋਯਾ
ਕਿ ਦਿਗਰ ਪੂਰ ਹਸਤ ਕੀਲੇ ਮਕਾਲ ।
ਗੋਯਾ ਤੂੰ ਰੱਬ ਦੇ ਨਾਮ ਤੋਂ ਬਿਨਾਂ ਹੋਰ ਕੁਝ ਨਾ ਕਹੁ,
ਕਿਉਂ ਜੋ ਬਾਕੀ ਸਾਰੀ ਗੱਲ-ਬਾਤ ਬੋਬੀ ਹੈ ।

48

ਮਾ ਕਿ ਖੂਦ ਹਰ ਬੰਦਾਇ ਹੱਕ ਰਾ ਖੂਦਾ ਫਹਿਮੀਦਾ ਏਮ
ਖੇਸਤਨ ਰਾ ਬੰਦਾਇ ਈ ਬੰਦਾਹਾ ਫਹਿਮੀਦਾ ਏਮ ।
ਅਸਾਂ ਹਰ ਰੱਬ ਦੇ ਬੰਦੇ ਨੂੰ ਰੱਬ ਹੀ ਸਮਝਿਆ ਹੈ,
ਅਤੇ ਆਪਣੇ ਆਪ ਨੂੰ ਅਸਾਂ ਇਨ੍ਹਾਂ ਬੰਦਿਆਂ ਦਾ ਬੰਦਾ ਸਮਝਿਆ ਹੈ ।

ਮਰਦੁਮਾਨਿ ਚਸ਼ਮਿ ਮਾ ਰਾ ਏਹਤਿਆਜਿ ਸੁਰਮਾ ਨੀਸਤ
ਬਸਕਿ ਖਾਕਿ ਰਹਿ ਮਰਦੂਮ ਤੂਤੀਆ ਫਹਿਮੀਦਾ-ਏਮ ।
ਸਾਡੀਆਂ ਅੱਖਾਂ ਦੀਆਂ ਪੁਤਲੀਆਂ ਨੂੰ ਸੁਰਮੈਂ ਦੀ ਕੋਈ ਲੋੜ ਨਹੀਂ,
ਕਿਉਂ ਜੋ ਅਸਾਂ ਰੱਬ ਦੇ ਬੰਦਿਆਂ ਦੇ ਰਾਹ ਦੀ ਧੂੜ ਨੂੰ ਹੀ ਸੁਰਮਾ ਸਮਝਿਆ ਹੈ ।

ਹਰ ਨਫਸ ਸ਼ਰ ਬਰ ਜ਼ਮੀਂ ਦਾਰੇਮ ਅਜ਼ ਬਹਿਰੇ ਸਜ਼ੂਦ
ਜਾਂ ਕਿ ਰੂਇ ਯਾਰਿ ਖੂਦ ਨੂਰਿ ਖੂਦਾ ਫਹਿਮੀਦਾ-ਏਮ ।
ਹਰ ਘੜੀ ਅਸਾਂ ਆਪਣਾ ਸਿਰ ਸਿਜਦੇ ਲਈ ਧਰਤ ਉੱਤੇ ਰਖਦੇ ਹਾਂ,
ਕਿਉਂ ਜੋ ਅਸਾਂ ਆਪਣੇ ਯਾਰ ਦੇ ਮੁਖੜੇ ਨੂੰ ਰੱਬ ਦਾ ਨੂਰ ਸਮਝਿਆ ਹੈ ।

ਬਾਦਸ਼ਾਹਾਂ ਰਾ ਫ਼ਕੀਰਾਂ ਬਾਦਸ਼ਾਹੀ ਦਾਦਾ ਅੰਦ
ਜਾਂ ਗਦਾਇ ਕੂਇ ਉੰ ਰਾ ਬਾਦਸ਼ਾਹ ਫਹਿਮੀਦਾ-ਏਮ ।
ਫ਼ਕੀਰਾਂ ਨੇ ਬਾਦਸ਼ਾਹਾਂ ਨੂੰ ਬਾਦਸ਼ਾਹੀ ਬਖਸ਼ੀ ਹੈ,
ਇਸ ਲਈ ਉਸ ਦੀ ਗਲੀ ਦੇ ਫ਼ਕੀਰ ਨੂੰ ਅਸੀਂ ਬਾਦਸ਼ਾਹ ਸਮਝ ਲਿਆ ਹੈ ।

ਮਾ ਨਮੀ ਖਾਹੇਮ ਮੁਲਕੇ ਮਾਲ ਰਾ ਗੋਯਾ ਅਜ਼ਾਂ
 ਸਾਇਆਇ ਜੁਲਹਿ ਤੁਰਾ ਬਾਲਿ ਹੁਮਾ ਫ਼ਹਿਮੀਦਾ ਏਮ।
 ਸਾਨੂੰ! ਐ ਗੋਯਾ, ਮੁਲਕ ਅਤੇ ਮਾਲ ਦੀ ਕੋਈ ਚਾਹ ਨਹੀਂ,
 ਇਸ ਲਈ, ਕਿ ਅਸਾਂ ਤੇਰੀ ਜੁਲਹਿ ਦੇ ਸਾਥੇ ਨੂੰ ਹੁਮਾ ਦਾ ਪਰ ਸਮਝ ਲਿਆ ਹੈ।

੫੫

ਦਰੂੰ ਮਰਦਮੁਕਿ ਦੀਦਾ ਦਿਲਰੂਬਾ ਦੀਦਮ
 ਬਹਰ ਤਰਫ਼ ਕਿ ਨਜ਼ਰ ਕਰਦਮ ਆਸ਼ਨਾ ਦੀਦਮ।
 ਮੈਂ ਆਪਣੀ ਅੱਖ ਦੀ ਪੁਤਲੀ ਵਿਚ ਉਸ ਦਿਲ ਹਰਨ ਵਾਲੇ ਨੂੰ ਵੇਖਿਆ ਹੈ।
 ਜਿਧਰ ਵੀ ਮੈਂ ਨਿਗਾਹ ਦੋੜਾਈ, ਮੈਂ ਆਪਣਾ ਸੱਜਨ ਹੀ ਵੇਖਿਆ ਹੈ।

ਬਗਿਰਦਿ ਕਾਅਬਾ ਓ ਬੁਤਖਾਨਾਂ ਹਰ ਦੇ ਗਰਦੀਦਮ
 ਦਿਗਰ ਨਯਾਫ਼ਤਮ ਆਂ ਜਾ ਹਮੀਂ ਤੁਰਾ ਦੀਦਮ।
 ਮੈਂ ਕਾਅਬੇ ਅਤੇ ਮੰਦਰ ਦੇਹਾਂ ਥਾਵਾਂ ਦੀ ਪਰਕਰਮਾ ਕੀਤੀ ਹੈ
 ਮੈਨੂੰ ਤਾਂ ਹਰ ਥਾਂ ਤੇਰੇ ਬਿਨਾਂ ਹੋਰ ਕੋਈ ਨਹੀਂ ਦਿੱਸਿਆ।

ਬਹਰ ਕੁਜਾ ਕਿ ਨਜ਼ਰ ਕਰਦਮ ਅਜ਼ ਰਾਹਿ ਤਹਿਕੀਕ
 ਵਲੇ ਬਖਾਨਾਇ ਦਿਲਿ ਖੁਦ ਖੁਦਾ ਦੀਦਮ।
 ਜਿਥੇ ਵੀ ਮੈਂ ਨਿਸ਼ਚੇ ਵਜੋਂ ਨਜ਼ਰ ਕੀਤੀ
 ਆਪਣੇ ਦਿਲ ਦੇ ਘਰ ਅੰਦਰ ਰੱਬ ਹੀ ਰੱਬ ਨੂੰ ਵੇਖਿਆ ਹੈ।

ਗਦਾਈ ਕਰਦਨਿ ਕੂਇ ਤੂ ਬਿਹ ਜਿ ਸੁਲਤਾਨੀਸਤ
 ਖਿਲਾਫ਼ਤਿ ਦੇ ਜਹਾਂ ਤਰਕਿ ਮੁਦਾਾ ਦੀਦਮ।
 ਤੇਰੀ ਗਲੀ ਵਿਚ ਮੰਗਣ ਦਾ ਕੰਮ ਬਾਦਸ਼ਾਹੀ ਨਾਲੋਂ ਚੰਗੇਰਾ ਹੈ,
 ਮੈਂ ਦੇਹਾਂ ਜਹਾਨਾਂ ਦੀ ਨਾਇਬੀ ਨਿਜੀ ਸਵਾਰਥ ਨੂੰ ਛੱਡਣ ਵਿਚ ਵੇਖੀ ਹੈ।

ਮਰਾ ਜਿ ਰੂਜ਼ਿ ਅਜ਼ਲ ਆਮਦ ਈਂ ਨਿਦਾ ਗੋਯਾ
 ਕਿ ਇੰਤਹਾਇ ਜਹਾਂ ਰਾ ਦਰ ਇਬਤਦਾ ਦੀਦਮ।
 ਮੇਰੇ ਕੰਨੀ, ਗੋਯਾ, ਪਹਿਲੇ ਦਿਨ ਤੋਂ ਹੀ ਇਹ ਆਵਾਜ਼ ਪਈ,
 ਕਿ ਜਹਾਨ ਦੇ ਅੰਤ ਨੂੰ ਮੈਂ ਇਸ ਦੇ ਆਦਿ ਵਿਚ ਹੀ ਵੇਖ ਲਿਆ ਹੈ।

੫੬

ਅਜ਼ ਦੇਸਤ ਗੈਰਿ ਦੇਸਤ ਤਮਨਾ ਨਮੀ ਕੁਨੇਮ
 ਮਾ ਦਰਦਿ ਸਰਿ ਖੇਸ਼ ਮਈਵਾ ਨਮੀ ਕੁਨੇਮ।
 ਮਿੱਤਰ ਪਿਆਰੇ ਤੋਂ ਅਸੀਂ ਸਿਵਾ ਉਸ ਦੇ ਹੋਰ ਕੋਈ ਚਾਹ ਨਹੀਂ ਰੱਖਦੇ,
 ਅਸਾਂ ਆਪਣੇ ਸਿਰ ਦਰਦ ਦਾ ਕੋਈ ਇਲਾਜ ਨਹੀਂ ਕਰਦੇ।
 ਬੀਮਾਰ ਨਰਗਸੇਮ ਕਿ ਨਰਗਸ ਗੁਲਾਮ ਉੱ ਸਤ
 ਮਾ ਆਰਜ਼ੂਇ ਝਿੜਰੇ ਮਸੀਹਾ ਨਮੀ ਕੁਨੇਮ।

ਅਸੀਂ ਉਸ ਨਰਗਸੀ ਸੱਜਨ ਦੇ ਹੱਥੋਂ ਬੀਮਾਰ ਹਾਂ, ਜਿਸ ਦਾ ਨਰਗਸ ਵੀ ਗੁਲਾਮ ਹੈ,
ਅਸੀਂ ਖਿੜਰ ਅਤੇ ਮਸੀਹਾ ਦੀ ਚਾਹ ਨਹੀਂ ਰੱਖਦੇ ।

ਹਰ ਜਾ ਕਿ ਦੀਦਾ ਏਮ ਜਮਾਲਿ ਤੂ ਦੀਦਾ ਏਮ

ਮਾ ਜੁੜ ਜਮਾਲਿ ਦੂਸਤ ਤਮਾਸ਼ਾ ਨਮੀ ਕੁਨੇਮ ।

ਜਿਥੇ ਵੀ ਅਸਾਂ ਵੇਖਿਆ, ਤੇਰਾ ਜਲਾਲ ਹੀ ਵੇਖਿਆ ਹੈ,
ਅਸੀਂ ਦੇਸਤ ਦੇ ਜਮਾਲ ਤੋਂ ਛੁੱਟ ਹੋਰ ਕੋਈ ਤਮਾਸ਼ਾ ਨਹੀਂ ਵੇਖਦੇ ।

ਬਾ ਯਾਰ ਹਮਦਮੇਮ ਨ ਬੀਨੇਮ ਝੈਰ ਉ

ਮਾ ਚਸ਼ਮਿ ਖੁਦ ਬਰੂਇ ਕਸੇ ਵਾ ਨਮੀ ਕੁਨੇਮ ।

ਆਪਣੇ ਸੱਜਨ ਦੇ ਨਾਲ ਹੁੰਦਿਆਂ, ਅਸੀਂ ਹੋਰ ਕਿਸੇ ਨੂੰ ਨਹੀਂ ਵੇਖਦੇ ਅਸਾਂ,
ਅਸੀਂ ਕਿਸੇ ਹੋਰ ਦੇ ਸਾਹਮਣੇ ਅੱਖ ਵੀ ਨਹੀਂ ਪੁੱਟਦੇ ।

ਪਰਵਾਨਾ-ਵਾਰ ਗਿਰਦਿ ਰੁਖਿ ਸ਼ਮਾਅ ਜਾਂ ਦਿਹੇਮ

ਚੂ ਅੰਦਲੀਬ ਬੇਹੁਦਾ ਗੰਗਾ ਨਮੀ ਕੁਨੇਮ ।

ਅਸੀਂ ਭੰਬਟ ਵਾਂਗ ਦੀਵੇ ਦੇ ਚਿਹਰੇ ਤੋਂ ਆਪਣੀ ਜਾਨ ਵਾਰ ਦਿੰਦੇ ਹਾਂ,
ਪਰ ਬੁਲਬੁਲ ਵਾਂਗ ਐਵੇਂ ਛਜੂਲ ਕੂਕਾਂ ਨਹੀਂ ਮਾਰਦੇ ।

ਗੋਯਾ ਖਮੋਸ਼ ਬਾਸ਼ ਕਿ ਸੌਦਾਇ ਇਸ਼ਕਿ ਯਾਰ

ਤਾਂ ਈਂ ਸਰਸਤ ਅਜ ਸਰਿ-ਖੁਦ ਵਾ ਨਮੇ ਕੁਨੇਮ ।

ਗੋਯਾ, ਚੁੱਪ ਰਹੁ, ਕਿ ਸਜਨ ਦੇ ਪ੍ਰੇਮ ਦੇ ਸੁਦਾ ਨੂੰ,
ਜਦ ਤਕ ਭੀ ਸਾਡਾ ਸਿਰ ਕਾਇਮ ਹੈ, ਆਪਣੇ ਸਿਰੋਂ ਨਹੀਂ ਕੱਢਾਂਗੇ ।

੫੭

ਮਾ ਬ-ਯਾਦਿ ਹੱਕ ਹਮੇਸ਼ਾਂ ਜਿੰਦਾ-ਏਮ

ਦਾਇਮ ਅਜ ਇਹਸਾਨਿ ਉ ਸ਼ਰਮਿੰਦਾ-ਏਮ ।

ਅਸੀਂ ਰੱਬ ਦੀ ਯਾਦ ਵਿਚ ਸਦਾ ਜਿੰਦਾ ਰਹਿੰਦੇ ਹਾਂ,
ਅਸੀਂ ਸਦਾ ਹੀ ਉਸ ਦੇ ਇਹਸਾਨ ਕਾਰਣ ਸ਼ਰਮਸਾਰ ਹਾਂ ।

ਖੁਦ-ਨੁਮਾ ਰਾ ਬੰਦਰੀ ਮਨਜ਼ੂਰ ਨੀਸਤ

ਉ ਹਮੇਸ਼ਾਂ ਸਾਹਿਬੇ ਮਾ ਬੰਦਾ-ਏਮ ।

ਆਪਾ ਵਿਖਾਉਣ ਵਾਲੇ ਨੂੰ ਭਜਨ ਬੰਦਰੀ ਮਨਜ਼ੂਰ ਨਹੀਂ ਹੁੰਦੀ,
ਉਹ ਰੱਬ ਤਾਂ ਸਦਾ ਮਾਲਕ ਹੈ ਅਤੇ ਅਸੀਂ ਉਸ ਦੇ ਬੰਦੇ ਹਾਂ ।

ਦਰ ਵਜੂਦਿ ਭਾਕੀਆਂ ਪਾਕੀ ਅਜੋਸਤ

ਮਾ ਖੁਦਾਇ ਪਾਕ ਰਾ ਬੀਨਿੰਦਾ-ਏਮ ।

ਮਿੱਟੀ ਦੇ ਪੁਤਲਿਆਂ ਵਿਚ ਉਸੇ ਦੀ ਪਵਿੱਤਰਤਾ ਹੈ,
ਅਸਾਂ ਤਾਂ ਪਾਕ ਪਰਵਰਦਗਾਰ ਨੂੰ ਵੇਖ ਲਿਆ ਹੈ ।

ਮਾ ਬਪਾਇ ਸ਼ਾਹ ਸਰ ਅਫਗੰਦਾ-ਏਮ

ਅਜ ਦੇ ਆਲਮ ਦਸਤ ਰਾ ਅਫਸ਼ਾਂਦਾ-ਏਮ ।

ਅਸਾਂ ਤਾਂ ਉਸ ਬਾਦਸ਼ਾਹ ਦੇ ਚਰਨਾਂ ਤੇ ਆਪਣਾ ਸਿਰ ਰੱਖ ਦਿੱਤਾ ਹੈ,
ਅਤੇ ਦੋਹਾਂ ਜਹਾਨਾਂ ਲੋਕ ਪਰਲੋਕ ਤੋਂ ਆਪਣੇ ਹੱਥ ਪੇ ਲਏ ਹਨ।

ਨੀਸਤ ਦਰ ਹਰ ਚਸ਼ਮ ਗੈਰ ਅਜ਼ ਨੂਰਿ ਉ
ਸੁਹਬਤਿ ਮਰਦਾਨਿ ਹੱਕ ਜੋਇੰਦਾ-ਏਮ।

ਹਰ ਇਕ ਅੱਖ ਵਿਚ ਉਸ ਦੇ ਨੂਰ ਤੋਂ ਬਿਨਾਂ ਕੁਝ ਵੀ ਨਹੀਂ,
ਇਸੇ ਲਈ ਅਸਾਂ ਰੱਬ ਦੇ ਬੰਦਿਆਂ ਦੀ ਸੰਗਤ ਢੂਢੀ ਹੈ।

ਮਾ ਚੂ ਜੱਰਾਇ ਖਾਕਿ ਪਾਇ ਉ ਸੁਦੇਮ
ਤਾ ਬਦਾਮਨ ਦਸਤਿ ਖੂਦ ਅਫ਼ਰੰਦਾ ਏਮ।

ਜਦ ਤੋਂ ਅਸਾਂ ਉਸ ਦਾ ਪੱਲਾ ਫੜਿਆ ਹੈ,
ਅਸੀਂ ਉਸ ਦੇ ਚਰਨਾਂ ਦੀ ਧੂੜ ਦਾ ਕਿਣਕਾ ਹੋ ਗਏ ਹਾਂ।

ਕੀਸਤ ਗਯਾ ਜਾਕਰਿ ਨਾਮਿ ਖੂਦਾ
ਹਮਚੂ ਖੁਰਸ਼ੀਦਿ ਜਹਾਂ ਰਖਸ਼ੰਦਾ ਏਮ।

ਗੋਯਾ ਕੌਣ ਹੈ, ਰੱਬ ਦਾ ਨਾਮ-ਲੇਵਾ,
ਅਸੀਂ ਤਾਂ ਜਹਾਨ ਦੇ ਸੂਰਜ ਵਾਂਗ ਚਮਕੇ ਹਾਂ।

੫੮

ਮਾ ਬੰਦਾਇ ਇਸ਼ਕੇਮ ਖੂਦਾ ਰਾ ਨਾ-ਸ਼ਾਨਾਸੇਮ
ਦੁਸ਼ਨਾਮ ਨ ਦਾਨੇਮ ਦੁਆ ਰਾ ਨ ਸ਼ਨਾਸੇਮ।

ਅਸੀਂ ਤਾਂ ਪ੍ਰੀਤ ਦੇ ਬੰਦੇ ਹਾਂ, ਰੱਬ ਨੂੰ ਨਹੀਂ ਸਿਆਣਦੇ,
ਗਾਲ੍ਹਾਂ ਨਹੀਂ ਜਾਣਦੇ, ਅਸੀਸਾਂ ਨਹੀਂ ਪਛਾਣਦੇ।

ਆਸ਼ੁਫਤਾਇ ਆਨੇਮ ਕਿ ਅਸ਼ੁਫਤਾਇ ਮਾ ਹਸਤ
ਮਾ ਸ਼ਾਹ ਨ ਦਾਨੇਮ ਓ ਗਦਾ ਰਾ ਨ ਸ਼ਲਾਸੇਮ।

ਅਸੀਂ ਉਸ ਪਿਆਰੇ ਦੇ ਦੀਵਾਨੇ ਹਾਂ, ਜੋ ਸਾਡਾ ਮਤਵਾਲਾ ਹੈ,
ਅਸੀਂ ਬਾਦਸ਼ਾਹ ਨੂੰ ਨਹੀਂ ਜਾਣਦੇ ਫਕੀਰ ਨੂੰ ਨਹੀਂ ਸਿਆਣਦੇ।

ਚੂ ਗੈਰਿ ਤੂ ਕਸ ਨੀਸਤ ਬਤਹਿਕੀਕ ਦਰੀਜ਼ਾ
ਈਂ ਤਫ਼ੱਰਕਾਇ ਮਾ ਓ ਸੁਮਾ ਰਾ ਨ-ਸ਼ਨਾਸੇਮ।

ਸੱਚੀ ਗੱਲ ਤਾਂ ਇਹ ਹੈ ਕਿ ਤੇਰੇ ਬਿਨਾਂ ਇਥੇ ਹੋਰ ਕੋਈ ਨਹੀਂ,
ਸਾਨੂੰ ਤਾਂ ਮੇਰ ਤੇਰ ਦਾ ਫਰਕ ਸਮਝ ਨਹੀਂ ਆਉਂਦਾ।

ਸਰ ਪਾ ਸੁਦ ਪਾ ਸਰ ਸੁਦਾ ਦਰ ਰਾਹਿ ਮੁਹੱਬਤ
ਗੋਇਮ ਵ ਲੇਕਨ ਸਰੋ ਪਾ ਰਾ ਨ-ਸ਼ਨਾਸੇਮ।

ਪ੍ਰੀਤ ਦੇ ਮਾਰਗ ਉੱਤੇ ਸਿਰ ਪੈਰ ਬਣ ਗਿਆ ਅਤੇ ਪੈਰ ਸਿਰ ਬਣ ਗਏ,
ਇਹ ਕਹਿੰਦਾ ਤਾਂ ਹਾਂ, ਪਰ ਅਸੀਂ ਸਿਰ ਤੇ ਪੈਰ ਨੂੰ ਨਹੀਂ ਪਹਿਚਾਣਦੇ।

ਮਾ ਨੀਜ ਚੂ ਗੋਯਾ ਜਿ ਅਜ਼ਲ ਮਸਤ ਈਸਤਮ
ਈਂ ਕਾਇਦਾਇ ਜੁਹਦੇ ਰਿਆ ਰਾ ਨਾ ਸ਼ਨਾਸੇਮ।

ਅਸੀਂ ਵੀ, ਗੋਯਾ ਵਾਂਗਾ, ਆਦਿ ਦਿਨ ਤੋਂ ਹੀ ਮਸਤ ਹਾਂ,
ਭਜਨ ਬੰਦਰੀ ਅਤੇ ਪਾਖੰਡ ਦੇ ਅਸੂਲਾਂ ਦਾ ਸਾਨੂੰ ਕੁਝ ਪਤਾ ਨਹੀਂ।

੫੯

ਹਰਗਾਹ ਨਜ਼ਰ ਬਜਾਨਿਬਿ ਦਿਲਦਾਰ ਮੀ ਕੁਨੇਮ
ਦਰਿਆਇ ਹਰ ਦੇ ਚਸ਼ਮ ਗੁਹਰ-ਬਾਰ ਮੀ ਕੁਨੇਮ।

ਜਦ ਵੀ ਅਸੀਂ ਪਿਆਰੇ ਵਲ ਨਜ਼ਰ ਚੁੱਕ ਕੇ ਵੇਖਦੇ ਹਾਂ,
ਤਾਂ ਮੋਤੀ ਵਰੂਅਣ ਵਾਲੀਆਂ ਦੇਹਾਂ ਅੱਖਾਂ ਦੇ ਦਰਿਆ ਵਗਾਹ ਦਿੰਦੇ ਹਾਂ।

ਹਰ ਜਾ ਕਿ ਦੀਦਾਏਮ ਰੁਖਿ ਯਾਰ ਦੀਦਾਏਮ
ਮਾ ਕੈ ਨਜ਼ਰ ਬਜਾਨਿਬਿ ਅਗਯਾਰ ਮੀ ਕੁਨੇਮ।

ਜਿਥੇ ਵੀ ਅਸਾਂ ਵੇਖਿਆ ਹੈ, ਸੱਜਨ ਦਾ ਮੁਖੜਾ ਹੀ ਵੇਖਿਆ ਹੈ,
ਅਸੀਂ ਕਦੋਂ ਪਰਾਇਆਂ ਵੱਲ ਵੇਖਣ ਵਾਲੇ ਹਾਂ?

ਜਾਹਿਦ ਮਰਾ ਜਿ ਦੀਦਾਨਿ ਖੂਬਾਂ ਮਨਾ ਮਕੁਨ
ਮਾ ਖੂਦ ਨਜ਼ਰ ਬਸੂਇ ਰੁਖਿ ਯਾਰ ਮੀ ਕੁਨੇਮ।

ਹੇ ਭਜਨੀਕ ਮਹਾਤਮਾ, ਮੈਨੂੰ ਸੋਹਣਿਆਂ ਨੂੰ ਵੇਖਣ ਤੋਂ ਨਾ ਰੋਕ,
ਅਸੀਂ ਤਾਂ ਆਪਣੀ ਨਜ਼ਰ ਸੱਜਨ ਦੇ ਮੁਖੜੇ ਵਲ ਲਾਈ ਬੈਠੇ ਹਾਂ।

ਮਾ ਜੁੜ ਹਦੀਸਿ ਰੂਇ ਤੂ ਕੂਤੇ ਨਾ ਖੂਰਦਾਏਮ
ਦਰ ਰਹਿ ਇਸ਼ਕ ਈਂ ਹਮਾ ਤਕਰਾਰ ਮੀ ਕੁਨੇਮ।

ਅਸਾਂ ਤੇਰੇ ਮੁਖੜੇ ਦੀ ਕਥਾ ਤੋਂ ਛੁੱਟ ਹੋਰ ਕੋਈ ਖੂਰਾਕ ਨਹੀਂ ਖਾਧੀ,
ਪ੍ਰੇਮ ਦੇ ਰਾਹ ਉੱਤੇ ਇਸੇ ਨੂੰ ਬਾਰ ਬਾਰ ਦੁਹਰਾਂਦੇ ਹਾਂ।

ਗੋਯਾ ਜਿ ਚਸ਼ਮਿ ਯਾਰ ਕਿ ਮਖਮੂਰ ਗਸ਼ਤਾਏਮ
ਕੈ ਖਾਹਸ਼ਿ ਸ਼ਰਾਬਿ ਪੁਰ ਅਸਰਾਰ ਮੀ ਕੁਨੇਮ।

ਗੋਯਾ, ਅਸੀਂ ਪਿਆਰੇ ਦੀ ਤੱਕਣੀ ਨਾਲ ਹੀ ਮਸਤ ਹੋ ਗਏ ਹਾਂ,
ਅਸੀਂ ਭਲਾ ਫਿਰ ਕਿਉਂ ਭੇਤ ਭਰੀ ਸ਼ਰਾਬ ਦੀ ਚਾਹ ਰਖੀਏ।

੬੦

ਨਮੀ ਗੁੰਜਦ ਬਚਸ਼ਮਮ ਗੈਰਿ ਸ਼ਾਹਿ ਖੂਦ-ਪਸੰਦਿ ਮਨ

ਬਚਸ਼ਮਮ ਖੂਸ਼ ਨਿਸ਼ਸਤ ਆਂ ਕਾਮਤਿ ਬਖਤਿ ਬੁਲੰਦਿ ਮਨ।

ਮੇਰੀਆਂ ਅੱਖਾਂ ਵਿਚ ਮੇਰੇ ਖੂਦ-ਪਸੰਦ ਬਾਦਸ਼ਾਹ ਤੋਂ ਬਿਨਾਂ ਹੋਰ ਕੋਈ ਨਹੀਂ ਸਮਾਉਂਦਾ,
ਮੇਰੀਆਂ ਅੱਖਾਂ ਨੂੰ ਉਸ ਦਾ ਵੱਡ-ਭਾਰੀ ਕੱਦ ਠੀਕ ਜੱਚ ਗਿਆ ਹੈ।

ਤਮਾਮੀ ਮੁਰਦਾਹਾ ਰਾ ਅਜ ਤਬੱਸਮ ਜਿੰਦਾ ਮੀ ਸਾਜ਼ਦ
ਚੂ ਰੇਜ਼ਦ ਆਬ ਹੈਵਾਂ ਅਜ ਦਹਾਨਿ ਗੁੰਬਾ-ਖੰਦਿ-ਮਨ।

ਜਦ ਉਹ ਆਪਣੇ ਕਲੀ ਵਰਗੇ ਤੰਗ ਮੂੰਹ ਤੋਂ ਅੰਮ੍ਰਿਤ ਵਰੂਅਣ ਦਾ ਹੈ,
ਤਾਂ ਮਾਨੇ ਸਾਰੇ ਮੁਰਦਿਆਂ ਨੂੰ ਉਹ ਆਪਣੀ ਮੁਸਕਾਨ ਨਾਲ ਜੀਉਂਦਾ ਕਰ ਦਿੰਦਾ ਹੈ।

ਬਰਾਇ ਦੀਦਾਨਿ ਤੂ ਦੀਦਾਅਮ ਖੁਦ ਚਸ਼ਮਾਇ ਕੋਸਰ
 ਬਿਆ ਜਾਨਾਂ ਕਿ ਕੁਰਬਾਨਿ ਤੂ ਜਾਨਿ ਦਰਦ-ਮੰਦਿ ਮਨ ।
 ਤੇਰੇ ਦੀਦਾਰ ਲਈ ਮੇਰੀਆਂ ਅੱਖਾਂ ਚਸ਼ਮੇ ਦਾ ਸੌਤ ਬਣ ਗਈਆਂ,
 ਆ ਮੇਰੀ ਜਾਨੀ, ਕਿ ਮੇਰੀ ਦਰਦ-ਭਰੀ ਜਾਨ ਤੈਥੋਂ ਕੁਰਬਾਨ ।
 ਅਗਰ ਬੀਨੀ ਦਰੂਨਿ ਮਨ ਬਗੈਰ ਅਜ ਖੁਦ ਕੁਜਾ ਯਾਬੀ
 ਕਿ ਗੈਰ ਅਜ ਜ਼ਿਕਰਿ ਤੂ ਨਖੂਦ ਦਰੂਨਿ ਬੰਦ ਬੰਦਿ ਮਨ ।
 ਜੇਕਰ ਤੂ ਕਿਧਰੇ ਮੇਰੇ ਅੰਦਰਲੇ ਵਿਚ ਝਾਤ ਮਾਰੇਂ ਤਾਂ ਤੈਨੂੰ ਆਪਣੇ ਬਿਨਾਂ ਉਸ ਵਿਚ ਹੋਰ ਕੁਝ ਨਹੀਂ
 ਨਜ਼ਰ ਆਏਗਾ,
 ਕਿਉਂ ਜੋ ਮੇਰੇ ਤਾਂ ਬੰਦ ਬੰਦ ਵਿਚ ਤੇਰੇ ਬਿਨਾਂ ਹੋਰ ਕਿਸੇ ਦਾ ਜ਼ਿਕਰ ਤਕ ਨਹੀਂ ।
 ਮਨਮ ਯਕ ਮੁਸ਼ਤਿ ਗਿਲ ਗੋਯਾ ਦਰੂਨਮ ਨੂਰਿ ਓ ਲਾਮਾ
 ਬਗਰਦਿਸ਼ ਦਾਇਮਾ ਗਰਦਦ ਦਿਲਿ ਪੁਰ ਹੋਸ਼ਮੰਦਿ ਮਨ ।
 ਗੋਯਾ! ਮੈਂ ਤਾਂ ਮਿੱਟੀ ਦੀ ਇਕ ਮੁੱਠ ਹਾਂ, ਮੇਰਾ ਅੰਦਰਲਾ ਉਸ ਦੇ ਨੂਰ ਦੀਆਂ ਕਿਰਨਾਂ ਨਾਲ
 ਭਰਿਆ ਪਿਆ ਹੈ,
 ਇਸੇ ਲਈ ਮੇਰਾ ਹੋਸ਼ਮੰਦ ਦਿਲ ਉਸ ਦੇ ਉਦਾਲੇ ਸਦਾ ਘੁੰਮਦਾ ਰਹਿੰਦਾ ਹੈ ।

੬੧

ਬੇਵਛਾ ਨੀਸਤ ਕਸੇ ਗਰ ਤੂ ਵਛਾਦਾਰ ਸ਼ਵੀ
 ਵਕਤ ਆਨਸਤ ਕਿ ਬਰ ਵਕਤ ਖਬਰਦਾਰ ਸ਼ਵੀ ।
 ਜੇਕਰ ਤੂ ਵਛਾਦਾਰ ਹੋ ਜਾਵੇਂ ਤਾਂ ਹੋਰ ਕੋਈ ਵੀ ਬੇਵਛਾ ਨਹੀਂ,
 ਸਮਾਂ ਉਹ ਹੈ, ਕਿ ਤੂ ਸਮੇਂ ਸਿਰ ਹੁਸ਼ਿਆਰ ਹੋ ਜਾਵੇਂ ।
 ਜਾਂ ਅਗਰ ਹਸਤ ਨਿਸਾਰਿ ਕਦਮਿ ਜਾਨਾਂ ਕੁਨ
 ਦਿਲ ਬ-ਦਿਲਦਾਰ ਬਿਦਿਹ ਜਾ ਕਿ ਤੂ ਦਿਲਦਾਰ ਸ਼ਵੀ ।
 ਜੇਕਰ ਤੇਰੇ ਕੋਲ ਜਾਨ ਹੈ, ਤਾਂ ਪਿਆਰੇ ਦੇ ਕਦਮਾਂ ਤੋਂ ਵਾਰ ਦੇ,
 ਆਪਣਾ ਦਿਲ ਦਿਲਦਾਰ ਨੂੰ ਦੇ ਦੇ, ਤਾਂ ਜੋ ਤੂ ਆਪ ਦਿਲਦਾਰ ਹੋ ਜਾਵੇਂ ।
 ਮੰਜ਼ਲਿ ਇਸ਼ਕ ਦਰਾਜ਼ ਅਸਤ ਬ-ਪਾ ਨਤਵਾਂ ਰਫ਼ਤ
 ਸਰ ਕਦਮ ਸਾਜ਼ ਤਾ ਦਰ ਰਹਿ ਆਂ ਯਾਰ ਸ਼ਵੀ ।
 ਪ੍ਰੀਤ ਦਾ ਪੈਂਡਾ ਬੜਾ ਲੰਮਾ ਹੈ, ਪੈਰਾਂ ਨਾਲ ਨਹੀਂ ਤੁਰਿਆ ਜਾਣਾ ।
 ਆਪਣੇ ਸਿਰ ਨੂੰ ਪੈਰ ਬਣਾ ਲੈ ਤਾਂ ਜੋ ਉਸ ਪਿਆਰੇ ਦੇ ਰਾਹ ਤੇ ਟੁਰ ਸਕੇਂ ।
 ਗੁਫ਼ਤਗੂਇ ਹਮਾ ਕਸ ਦਰ ਇਦਰਾਕਿ ਖੁਦ ਅਸਤ
 ਲਬ ਫਰੋਬੰਦ ਕਿ ਤਾ ਮਹਿਰਮਿ ਅਸਰਾਰ ਸ਼ਵੀ ।
 ਸਾਰੇ ਲੋਕਾਂ ਦੀ ਗੱਲਬਾਤ ਆਪਣੀ ਸੂਝ ਬੂਝ ਅਨੁਸਾਰ ਹੈ,
 ਤੂ ਆਪਣੇ ਹੇਠੋਂ ਮੀਟੀ ਰੱਖ ਤਾਂ ਜੋ ਉਸ ਦੇ ਭੇਤਾਂ ਤੋਂ ਜਾਣੂੰ ਹੋ ਸਕੇਂ ।
 ਮੀ ਫਰੋਜ਼ਦ ਦਿਲਿ ਦੀਵਾਨਾਇ ਖੁਦ ਰਾ ਗੋਯਾ
 ਬ-ਉਮੀਦਿ ਕਰਮਿ ਆਂ ਕਿ ਖਰੀਦਾਰ ਸ਼ਵੀ ।

ਗੋਯਾ, ਆਪਣਾ ਦੀਵਾਨਾ ਦਿਲ ਉਸ ਮਿਹਰ ਦੀ ਆਸ ਵੇਚਦਾ ਹੈ,
ਕਿ ਸ਼ਾਇਦ ਤੂੰ ਖਰੀਦਾਰ ਬਣ ਜਾਵੋਂ।

ਗੁਬਾਈਆਂ

ਹਰ ਕਸ ਜਿ ਸੋਕਿ ਤੂੰ ਕਦਮ ਅਜ ਸਰ ਸਾਖਤ,
ਬਰ ਨਹੂੰ ਤਬਕ ਆਲਮ ਸਰ ਅਫਰਾਖਤ,
ਸ਼ੁਦ ਆਮਦਨਸ਼ ਮੁਬਾਰਿਕ ਰਫਤਨ ਹਮ,
ਗੋਯਾ ਆਂ ਕਸ ਕਿ ਰਾਹਿ ਹੱਕ ਰਾ ਬਿਸ਼ਨਾਖਤ ॥੧॥

ਤੇਰੇ ਸੋਕ ਕਾਰਣ ਹਰ ਇਕ, ਸਿਰ ਦੇ ਪੈਰੀਂ ਤੁਰਿਆ,
ਅਤੇ ਉਸ ਨੇ ਨੌਵਾਂ ਅਸਮਾਨਾਂ ਤੇ ਆਪਣਾ ਝੰਡਾ ਗੱਡ ਲਿਆ।
ਉਸ ਦਾ ਆਉਣਾ ਵੀ ਮੁਬਾਰਕ ਹੋਇਆ ਤੇ ਜਾਣਾ ਵੀ ਸੁਭਾਗਾ,
ਗੋਯਾ, ਜਿਸ ਨੇ ਰੱਬ ਦਾ ਰਾਹ ਪਹਿਚਾਣ ਲਿਆ।

ਕੂਰ ਅਸਤ ਹਰ ਆਂ ਦੀਦਾ ਕਿ ਹੱਕ ਰਾ ਨ-ਸਨਾਖਤ,
ਈਂ ਉਮਰਿ ਗਿਰਾਂ ਮਾਯਾ ਬ-ਗਫਲਤ ਦਰਬਾਖਤ.
ਉੰ ਗਿਰੀਆਂ ਕੁਨਾਂ ਆਮਦ ਬ-ਹਸਰਤ ਮੁਰਦ,
ਅਫਸੋਸ ਦਰੀਂ ਆਮਦ ਸ਼ੁਦ ਕਾਰੇ ਨ ਸਾਖਤ ॥੨॥

ਹਰ ਉਹ ਅੱਖ ਜਿਸ ਨੇ ਰੱਬ ਨੂੰ ਨਾ ਪਛਾਣਿਆ, ਮਾਨੇ ਅੰਨ੍ਹੀ ਹੈ,
ਉਸ ਨੇ ਇਸ ਕੀਮਤੀ ਆਯੂ ਨੂੰ ਅਣਗਹਿਲੀ ਵਿਚ ਹੀ ਗਵਾ ਦਿੱਤਾ।
ਉਹ ਰੋਦਾ ਹੋਇਆ ਆਇਆ ਅਤੇ ਸਧਰਾਂ ਨਾਲ ਲਈ ਮਰ ਗਿਆ,
ਅਫਸੋਸ, ਕਿ ਉਸ ਨੇ ਇਸ ਆਉਣ ਜਾਣ ਵਿਚ ਆਪਣਾ ਕੁਝ ਨਾ ਸਵਾਰਿਆ।

ਈਂ ਚਸ਼ਮਿ ਤੂੰ ਖਾਨਾ ਦਾਰਿ ਜਾਨਾਨਸਤ,
ਈਂ ਤਖਤਿ ਵਜੂਦਿ ਮਸਨਦਿ ਸੁਲਤਾਨਸਤ,
ਹਰ ਬੂਅਲਹਵਸੇ ਬਸੂਇ ਉੰ ਰਾਹ ਨ ਬੁਰਦ,
ਕਿ ਈਂ ਰਾਹ ਤਅੱਲਕਿ ਮੰਜਲਿ ਮਰਦਾਨਸਤ ॥੩॥

ਇਹ ਤੇਰੀ ਅੱਖ ਪਿਆਰੇ ਸੱਜਨ ਦਾ ਘਰ ਹੈ;
ਇਹ ਹਸਤੀ ਦਾ ਤਖਤ ਸੱਚੇ ਪਾਤਸ਼ਾਹ ਦਾ ਸੰਘਾਸਨ ਹੈ।
ਹਿਰਸਾਂ ਹਵਸਾਂ ਦਾ ਹਰ ਬੰਦਾ ਉਸ ਰੱਬ ਤਕ ਨਹੀਂ ਪੁੱਜ ਸਕਦਾ,
ਕਿਉਂ ਜੋ ਇਹ ਰਸਤਾ ਤਾਂ ਰੱਬ ਦੇ ਸੂਰਮੇ ਭਗਤਾਂ ਦਾ ਹੈ।

ਹਰ ਦਿਲ ਕਿ ਬਰਾਹਿ ਰਾਸਤ ਜਾਨਾਂ ਸੁਦਾ ਅਸਤ,
ਤਹਿਕੀਕ ਬਿਦਾਂ ਕਿ ਐਨਿ ਜਾਨਾਂ ਸੁਦਾ ਅਸਤ,
ਯਕ ਜੱਗਾ ਜਿ ਛੈਜਿ ਰਹਿਮਤਸ਼ ਖਾਲੀ ਨੀਸਤ,
ਨੱਕਾਸ਼ ਦਰੂਨਿ ਨਕਸ਼ ਪਿਨਹਾਂ ਸੁਦਾ ਅਸਤ ॥੪॥

ਹਰ ਉਹ ਦਿਲ ਜਿਹੜਾ ਸਿੱਧਾ ਹੀ ਪ੍ਰੀਤਮ ਬਣ ਗਿਆ,
ਯਕੀਨ ਜਾਣੋ, ਕਿ ਉਹ ਬਿਲਕੁਲ ਪ੍ਰੀਤਮ ਦਾ ਹੀ ਰੂਪ ਬਣ ਗਿਆ।

ਇਕ ਜੱਗਾ ਵੀ ਉਸ ਦੀ ਰਹਿਮਤ ਅਤੇ ਬਖ਼ਸ਼ਿਸ਼ ਤੋਂ ਖਾਲੀ ਨਹੀਂ,
ਚਿਤ੍ਰਕਾਰ ਆਪਣੇ ਚਿੱਤਰਾਂ ਦੇ ਰੰਗਾਂ ਵਿਚ ਹੀ ਲੁਕਿਆ ਹੋਇਆ ਹੈ।

ਈਂ ਆਮਦੇ ਰਫ਼ਤ ਜੁਜ਼ ਦਮੇ ਬੇਸ਼ ਨ ਬੂਦ,
ਹਰ ਜਾ ਕਿ ਨਜ਼ਰ ਕੁਨੇਮ ਜੁਜ਼ ਪੇਸ਼ ਨਬੂਦ,
ਮਾ ਜਾਨਥਿ ਗੈਰ ਚੂੰ ਨਿਗਾਹ ਬਿਕੁਨੇਮ,
ਚੂੰ ਗਰ ਤੂ ਹੀਚ ਕਸ ਪਸੇ ਪੇਸ਼ ਨਬੂਦ ॥੫॥

ਇਹ ਆਉਣਾ ਜਾਣਾ ਇਕ ਦਮ ਭਰ ਤੋਂ ਵੱਧ ਨਹੀਂ ਹੁੰਦਾ,
ਜਿੱਥੇ ਵੀ ਅਸੀਂ ਨਿਗਾਹ ਦੋੜਾਂਦੇ ਹਾਂ, ਸਿਵਾਇ ਆਪਣੇ ਦੇ ਹੋਰ ਕੋਈ ਨਹੀਂ ਹੁੰਦਾ।
ਆਸੀਂ ਕਿਸੇ ਦੂਜੇ ਵੱਲ ਕਿਵੇਂ ਨਜ਼ਰ ਪੁੱਟ ਕੇ ਵੇਖ ਸਕਦੇ ਹਾਂ,
ਕਿਉਂ ਜੋ ਤੇਰੇ ਬਿਨਾਂ ਸਾਡੇ ਅੱਗੇ ਪਿੱਛੇ ਕੋਈ ਵੀ ਨਹੀਂ ਹੁੰਦਾ।

ਹਰ ਬੰਦਾ ਕੂ ਤਾਲਿਥਿ ਮੈਲਾ ਬਾਸ਼ਦ,
ਦਰ ਹਰ ਦੋ ਜਹਾਂ ਰੁਤਬਾ-ਅੰਸ਼ ਉਲਾ ਬਾਸ਼ਦ,
ਗੋਯਾ ਦੇ ਜਹਾਂ ਰਾ ਬ-ਜੋਏ ਬਿ-ਸਤਾਨੰਦ,
ਮਜ਼ਹੂਨਿ ਤੂ ਕੈ ਆਸ਼ਕਿ ਲੈਲਾ ਬਾਸ਼ਦ ॥੬॥

ਹਰ ਉਸ ਬੰਦੇ ਦਾ, ਜਿਹੜਾ ਰੱਬ ਦਾ ਤਾਲਬ ਹੁੰਦਾ ਹੈ,
ਦੋਹਾਂ ਜਹਾਨਾਂ ਵਿਚ ਉਸ ਦਾ ਮਰਤਬਾ ਸਭ ਤੋਂ ਉਚੇਰਾ ਹੁੰਦਾ ਹੈ।
ਗੋਯਾ ਦੋਹਾਂ ਜਹਾਨਾਂ ਨੂੰ ਉਹ ਇਕ ਜੌਂ ਦੇ ਬਦਲੇ ਲੈ ਲੈਂਦੇ ਹਨ,
ਤੇਰਾ ਮਜ਼ਹੂਨੀ ਕਦੋਂ ਲੈਲਾ ਦਾ ਪ੍ਰੇਮੀ ਬਣਦਾ ਹੈ।

ਦਰ ਦਹਿਰ ਕਿ ਮਰਦਾਨਿ ਖੁਦਾ ਆਮਦਾ ਅੰਦ,
ਬਰ ਗੁਮ-ਸੁਦਗਾਨਿ ਰਹਿਨੁਮਾ ਆਮਦਾ ਅੰਦ,
ਗੋਯਾ ਅਗਰ ਈਂ ਚਸ਼ਮਿ ਤੂ ਮੁਸ਼ਤਾਕਿ ਖੁਦਾ ਅਸਤ,
ਮਰਦਾਨਿ ਖੁਦਾ ਖੁਦਾ-ਨੁਮਾ ਆਮਦਾ ਅੰਦ ॥੭॥

ਸੰਸਾਰ ਵਿਚ ਜਦ ਖੁਦਾ ਦੇ ਭਗਤ ਆਉਂਦੇ ਹਨ,
ਉਹ ਭੁੱਲੜਾਂ ਨੂੰ ਰਾਹ ਦੱਸਣ ਆਉਂਦੇ ਹਨ।
ਗੋਯਾ! ਜੇਕਰ ਤੇਰੀ ਇਹ ਅੱਖ ਰੱਬ ਦੀ ਤਾਂਘ ਵਾਲੀ ਹੋਵੇ,
(ਤਾਂ ਸਮਝ) ਕਿ ਰੱਬ ਦੇ ਭਗਤ ਰੱਬ ਨੂੰ ਵਖਾਉਣ ਲਈ ਆਉਂਦੇ ਹਨ।

ਦਰ ਮਜ਼ਹਬਿ ਮਾ ਗੈਰ-ਪਰਸਤੀ ਨ ਕੁਨੰਦ,
ਸਰ ਤਾ ਬਕਦਮ ਬਹੇਸ਼ ਓ ਮਸਤੀ ਨ ਕੁਨੰਦ,
ਗਾਫ਼ਲ ਨਸ਼ਵੰਦ ਯਕ ਦਮ ਅਜ ਯਾਦਿ ਖੁਦਾ,
ਦੀਗਰ ਸੁਖਨ ਅਜ ਬੁਲੰਦੇ ਪਸਤੀ ਨ ਕੁਨੰਦ ॥੮॥

ਸਾਡੇ ਧਰਮ ਵਿਚ ਗੈਰਾਂ ਦੀ ਪੂਜਾ ਨਹੀਂ ਕਰਦੇ,
ਉਹ ਇਕ ਹੋਸ਼ ਵਿਚ ਰਹਿੰਦੇ ਹਨ, ਅਤੇ ਮਸਤੀ ਨਹੀਂ ਕਰਦੇ।
ਉਹ ਇਕ ਦਮ ਲਈ ਵੀ ਰੱਬ ਦੀ ਯਾਦ ਤੋਂ ਗਾਫ਼ਲ ਨਹੀਂ ਰਹਿੰਦੇ,
ਨਾਲੇ ਉਹ ਉਚਾਈ ਨਿਚਾਈ ਦੀਆਂ ਗੱਲਾਂ ਨਹੀਂ ਕਰਦੇ।

ਯੱਕ ਜੱਤਾ ਅਗਰ ਸੋਕਿ ਇਲਾਹੀ ਬਾਸ਼ਦ,
ਬਿਹਤਰ ਜਿ ਹਜ਼ਾਰ ਬਾਦਸ਼ਾਹੀ ਬਾਸ਼ਦ,
ਗੋਯਾ-ਸਤ ਗੁਲਾਮਿ ਮੁਰਸ਼ਦਿ ਖੇਡ,
ਈਂ ਖਤ ਨ ਮੁਹਤਾਜਿ ਗਵਾਹੀ ਬਾਸ਼ਦ ॥੯॥

ਜੇਕਰ ਰੱਤਾ ਭਰ ਵੀ ਰੱਬ ਦਾ ਸੈਕ ਹੋਵੇ ਤਾਂ,
ਉਹ ਹਜ਼ਾਰਾਂ ਪਾਤਸ਼ਾਹੀਆਂ ਨਾਲੋਂ ਚੰਗੇਰਾ ਹੈ ।
ਗੋਯਾ! ਆਪਣੇ ਸਤਿ ਗੁਰੂ ਦਾ ਬੰਦਾ ਹੈ,
ਇਸ ਲਿਖਤ ਲਈ ਕਿਸੇ ਗਵਾਹੀ ਦੀ ਲੋੜ ਨਹੀਂ ।

ਹਰ ਕਸ ਬ-ਜਹਾ ਨਸ਼ਵੇ ਨੁਮਾ ਮੀ ਖਾਹਦ,
ਅਸਪੇ ਸੁਤਰੇ ਛੀਲੇ ਤਿਲਾ ਮੀ ਖਾਹਦ,
ਹਰ ਕਸ ਜਿ ਬਰਾਇ ਖੇਡ ਚੀਜ਼ ਮੀ ਖਾਹਦ,
ਗੋਯਾ ਜਿ ਖੁਦਾ ਯਾਦਿ ਖੁਦਾ ਮੀ ਖਾਹਦ ॥੧੦॥

ਹਰ ਮਨੁੱਖ ਇਸ ਜਹਾਨ ਵਿਚ ਵੱਧਣਾ ਫੁੱਲਣਾ ਚਾਹੁੰਦਾ ਹੈ,
ਉਹ ਘੋੜੇ, ਉਠ, ਹਾਥੀ, ਅਤੇ ਸੋਨਾ ਲੋਚਦਾ ਹੈ ।
ਹਰ ਆਦਮੀ ਆਪਣੇ ਲਈ ਕੁਝ ਨਾ ਕੁਝ ਲੋਚਦਾ ਹੈ,
ਪਰੰਤੂ ਗੋਯਾ ਤਾਂ ਰੱਬ ਪਾਸੋਂ ਕੇਵਲ ਰੱਬ ਦੀ ਯਾਦ ਹੀ ਲੋਚਦਾ ਹੈ ।

ਪੁਰ ਗਸ਼ਤਾ ਜਿ ਸਰ ਤਾ ਬ-ਕਦਮ ਨੂਰ-ਉਲ-ਨੂਰ.
ਆਈਨਾ ਕਿ ਦਰ ਵੈਨ ਬਵਦ ਹੀਚ ਕਸੂਰ,
ਤਹਿਕੀਕ ਬਿਦਾਂ ਜਿ ਗਾਫਿਲਾਂ ਦੂਰ ਬਵਦ.
ਉਦਰ ਦਿਲਿ ਆਗਿਫ਼ ਕਰਦਾ ਜਹੂਰ ॥੧੧॥

ਸਿਰ ਤੋਂ ਪੈਰਾਂ ਤਕ ਉਹ ਨੂਰ ਨਾਲ ਭਰ ਗਿਆ,
ਉਹ ਸੀਜ਼ਾ ਜਿਸ ਵਿਚ ਕੋਈ ਤ੍ਰੈੜ ਨਹੀਂ ।
ਯਕੀਨ ਜਾਣ, ਕਿ ਉਹ ਅਣਗਹਿਲਾਂ ਤੋਂ ਦੂਰ ਰਹਿੰਦਾ ਹੈ,
ਉਹ ਤਾਂ ਆਰਫ਼ ਦੇ ਦਿਲ ਵਿਚ ਪ੍ਰਗਟ ਹੁੰਦਾ ਹੈ ।

ਈਂ ਉਮਰਿ ਗਿਰਾਂ-ਮਾਯਾ ਕਿ ਬਰਬਾਦ ਸ਼ਵਦ,
ਈਂ ਖਾਨਿਏ ਵੀਰਾਂ ਬ-ਚਿਹ ਆਬਾਦ ਸ਼ਵਦ.
ਤਾ ਮੁਰਸ਼ਦਿ ਕਾਮਿਲ ਨਦਿਹਦ ਦਸਤ ਬ੍ਰਹਮ,
ਗੋਯਾ ਦਿਲਿ ਗਮਰੀਨਿ ਤੁ ਚੂ ਸ਼ਾਦ ਸ਼ਵਦ ॥੧੨॥

ਇਹ ਬਹੁ-ਮੁੱਲੀ ਉਮਰ ਜਿਹੜੀ ਜਾਇਆ ਹੋ ਜਾਂਦੀ ਹੈ,
ਇਹ ਉਜਾੜ ਘਰ ਕਿਵੇਂ ਆਬਾਦ ਹੋ ਸਕਦਾ ਹੈ?
ਜਦ ਤਕ ਪੂਰਾ ਸਤਿਗੁਰੂ ਸਹਾਇਤਾ ਨਹੀਂ ਕਰਦਾ,
ਗੋਯਾ! ਤੇਰਾ ਗਮਾਂ-ਭਰਿਆ ਦਿਲ ਕਿਵੇਂ ਪ੍ਰਸੰਨ ਹੋ ਸਕਦਾ ਹੈ ।
ਦਿਲਿ ਜਾਲਿਮ ਬ-ਕਸਦਿ ਕੁਸ਼ਤਨਿ ਮਾ-ਸਤ,
ਦਿਲਿ ਮਜ਼ਲੂਮਿ ਮਨ ਬਸੂਇ ਖੁਦਾ ਸਤ.

ਉਂ ਦਰੀਂ ਫਿਕਰ ਤਾਂ ਬਮਾ ਚਿਹ ਕੁਨਦ,
ਮਾ ਦਰੀਂ ਫਿਕਰ ਤਾ ਖੁਦਾ ਚਿਹ ਕੁਨਦ ॥੧੩॥

ਜਾਲਮ ਦਾ ਦਿਲ ਸਾਨੂੰ ਮਾਰਨ ਦਾ ਇਗਾਦਾ ਰਖਦਾ ਹੈ,
ਮੇਰਾ ਮਜ਼ਲੂਮ ਦਿਲ ਰੱਬ ਵੱਲ ਆਸ ਲਾਈ ਬੈਠਾ ਹੈ।
ਉਹ ਇਸ ਫਿਕਰ ਵਿਚ ਹੈ, ਕਿ ਸਾਡੇ ਨਾਲ ਕੀ ਕਰੇ?
ਅਸੀਂ ਇਸ ਚਿੰਤਾ ਵਿਚ ਹਾਂ, ਕਿ ਰੱਬ ਕੀ ਕਰਦਾ ਹੈ।

ਦਰ ਹਾਸਿਲਿ ਉਮਰ ਆਂ ਚਿਹ ਮਾ ਯਾਛਤਾ ਏਮ,
ਦਰ ਹਰ ਦੋ-ਜਹਾਂ ਯਾਦਿ ਖੁਦਾ ਯਾਛਤਾ ਏਮ,
ਈਂ ਹਸਤੀਏ ਖੇਡਤਨ ਬਲਾ ਬੂਦ ਅਜੀਮ,
ਅਜ ਖੇਡ ਗੁਜ਼ਸ਼ਤੇਮ ਖੁਦਾ ਯਾਛਤਾ ਏਮ ॥੧੪॥

ਜੇ ਕੁਝ ਅਸਾਂ ਉਮਰ ਦਾ ਫਲ ਪ੍ਰਾਪਤ ਕੀਤਾ ਹੈ,
ਦੋਹਾਂ ਜਹਾਨਾਂ ਵਿਚ ਅਸਾਂ ਖੁਦਾ ਦੀ ਯਾਦ ਹਾਸਲ ਕੀਤੀ ਹੈ।
ਇਹ ਸਾਡੀ ਹਸਤੀ ਤਾਂ ਇਕ ਵੱਡੀ ਬਲਾ ਸੀ,
ਜਦ ਅਸੀਂ ਆਪਣੇ ਆਪੇ ਤੋਂ ਗੁਜ਼ਰ ਗਏ, ਅਸਾਂ ਰੱਬ ਨੂੰ ਪਾ ਲਿਆ।

ਅਜ ਖਾਕਿ ਦਰਿ ਤੂ ਤੂਤੀਆ ਯਾਛਤਾਏਮ,
ਕਜ਼ ਦੈਲਤਿ ਆਂ ਨਸ਼ਵੇ ਨੁਮਾ ਯਾਛਤਾ ਏਮ,
ਮਾ ਸਿਜਦਾ ਬਰ ਰੂਇ ਗੈਰ ਦੀਗਰ ਨ-ਕੁਨੇਮ,
ਦਰ ਖਾਨਾਇ ਦਿਲ ਨਕੀਨ ਖੁਦਾ ਯਾਛਤਾ ਏਮ ॥੧੫॥

ਤੇਰੇ ਦਰਵਾਜ਼ੇ ਦੀ ਧੂੜ ਤੋਂ ਸਾਨੂੰ ਸੁਰਮਾ ਪ੍ਰਾਪਤ ਹੋਇਆ ਹੈ,
ਜਿਸ ਦੀ ਬਦੋਲਤ ਅਸੀਂ ਵਧੇ ਫੁਲੇ ਹਾਂ।
ਅਸੀਂ ਕਦੀ ਗੈਰ ਅੱਗੇ ਮੱਥਾ ਨਹੀਂ ਟੇਕਦੇ,
ਸਾਨੂੰ ਤਾਂ ਆਪਣੇ ਦਿਲ ਦੇ ਘਰ ਵਿਚ ਹੀ ਰੱਬ ਦੇ ਨਿਸ਼ਾਨ ਮਿਲ ਗਏ ਹਨ।

ਗੋਯਾ ਖਬਰ ਅਜ ਯਾਦਿ ਖੁਦਾ ਯਾਛਤਾ ਏਮ,
ਈਂ ਜਾਮਿ ਲਬਾ-ਲਬ ਅਜ ਕੁਜਾ ਯਾਛਤਾ ਏਮ,
ਜੁਜ ਤਾਲਿਬਿ ਹੱਕ ਨਸੀਬਿ ਹਰ ਕਸ ਨ ਬਵਦ.
ਈਂ ਦੈਲਤਿ ਨਾਯਾਬ ਕਿ ਮਾ ਯਾਛਤਾ ਏਮ ॥੧੬॥

ਗੋਯਾ! ਸਾਨੂੰ ਰੱਬ ਦੀ ਯਾਦ ਤੋਂ ਉਸ ਦੀ ਸੋ ਮਿਲੀ ਹੈ,
ਇਹ ਨਕੋ ਨੱਕ ਭਰਿਆ ਪਿਆਲਾ ਭਲਾ ਸਾਨੂੰ ਕਿਥੋਂ ਪ੍ਰਾਪਤ ਹੋਇਆ?
ਸਿਵਾਇ ਰੱਬ ਦੇ ਤਾਲਬ ਦੇ ਹਰ ਕਿਸੇ ਦੀ ਕਿਸਮਤ ਵਿਚ
ਇਹ ਦੁਰਲੱਭ ਦੈਲਤ ਨਹੀਂ ਹੁੰਦੀ, ਜਿਹੜੀ ਕਿ ਸਾਨੂੰ ਪ੍ਰਾਪਤ ਹੋਈ ਹੈ।

ਗੋਯਾ ਤਾ ਕੈ ਦਰੀਂ ਸਰਾਏ ਮਾਅਦੂਮ
ਗਾਹੇ ਲਾਜਮ ਸ਼ਵਦ ਵ ਗਾਹੇ ਮਲਜੂਮ
ਤਾ ਕੈ ਚੂ ਸਗਾਂ ਬਰ ਉਸਤਖਾਂ ਜੰਗ ਕੁਨੇਮ।
ਦੁਨਿਆ ਮਾਅਲੂਮ ਅਹਿਲਿ ਦੁਨਿਆ ਮਾਅਲੂਮ ॥੧੭॥

ਗੋਯਾ! ਤੂੰ ਕਦ ਤਕ ਇਹ ਨਾਸ਼ਮਾਨ ਸੰਸਾਰ ਵਿਚ ਰਹੇਂਗਾ?
ਜਿਹੜਾ ਕਦੀ ਜ਼ਰੂਰੀ ਹੋ ਜਾਂਦਾ ਹੈ ਅਤੇ ਕਦੀ ਨਿਰਧਾਰਤ।
ਕਦ ਤੱਕ ਅਸੀਂ ਕੁੱਤਿਆਂ ਵਾਂਗ ਹੱਡੀਆਂ ਉੱਪਰ ਲੜਦੇ ਰਹਾਂਗੇ?
ਸਾਨੂੰ ਦੁਨੀਆ ਦਾ ਵੀ ਪਤਾ ਹੈ ਅਤੇ ਦੁਨੀਆਦਾਰਾਂ ਦਾ ਵੀ।

ਗੋਯਾ ਅਗਰ ਆਂ ਜਮਾਲ ਦੀਦਨ ਦਾਰੀ,
ਅਜ ਖੂਦ ਹਵਸ ਮੈਲਿ ਰਮੀਦਨ ਦਾਰੀ,
ਜੀਂ ਦੀਦਾ ਮਬੀਂ ਕਿ ਹਜ਼ਾਬ ਸਤ ਤੁਰਾ,
ਬੇ-ਦੀਦਾ ਬਿਬੀਂ ਹਰ ਆਂ ਚਿਹ ਦੀਦਨ ਦਾਰੀ ॥੧੯॥

ਗੋਯਾ! ਜੇਕਰ ਤੂੰ ਉਸ ਦੇ ਜਲਵੇ ਨੂੰ ਵੇਖਣਾ ਚਾਹੁੰਦਾ ਹੈਂ?
ਜੇਕਰ ਤੂੰ ਆਪਣੀ ਹਿਰਸ ਹਵਸ ਤੋਂ ਭੱਜਣ ਦੀ ਇੱਛਾ ਰਖਦਾ ਹੈਂ?
ਇਨ੍ਹਾਂ ਜਾਹਰਾਂ ਅੱਖਾਂ ਨਾਲ ਨਾ ਵੇਖ, ਕਿਉਂਕਿ ਇਹ ਤਾਂ ਤੇਰੇ ਲਈ ਰੁਕਾਵਟ ਹਨ।
ਤੂੰ ਬਿਨਾਂ ਅੱਖਾਂ ਦੇ ਵੇਖ, ਜੋ ਕੁਝ ਵੀ ਤੂੰ ਵੇਖਣਾ ਚਾਹੁੰਦਾ ਹੈਂ।

ਮੈਜ਼ੂਦ ਖੂਦਾਸਤ ਤੂੰ ਕਿਰਾ ਮੀ ਜੋਈ,
ਮਕਸੂਦ ਖੂਦਾਸਤ ਤੂੰ ਕੁਜਾ ਮੀ ਪੋਈ,
ਈਂ ਹਰ ਦੋ ਜਹਾਂ ਨਿਸ਼ਾਨਿ ਦੌਲਤਿ ਤੁਸਤ,
ਯਾਅਨੀ ਸੁਖਨ ਅਜ ਜਬਾਨਿ ਹੱਕ ਮੀ ਗੋਈ ॥੨੦॥

ਰੱਬ ਤਾਂ ਹਰ ਥਾਂ ਮੈਜ਼ੂਦ ਹੈ, ਤੂੰ ਕਿਸ ਨੂੰ ਢੂੰਡਦਾ ਹੈਂ?
ਰੱਬ ਦਾ ਮੇਲ ਤਾਂ ਤੇਰਾ ਮਨੋਰਥ ਹੈ, ਤੂੰ ਕਿਧਰ ਭਟਕਦਾ ਪਿਆ ਹੈਂ?
ਇਹ ਦੋਵੇਂ ਜਹਾਨ ਤੇਰੀ ਮਾਲਕੀ ਦੇ ਚਿੰਨ੍ਹ ਹਨ,
ਅਰਥਾਤ ਤੂੰ ਆਪਣੇ ਬੋਲ ਰੱਬ ਦੀ ਜਬਾਨ ਰਾਹੀਂ ਹੀ ਬੋਲਦਾ ਹੈ।

ਫੁਟਕਲ ਬੈਂਤ

ਮਬਰ ਐ ਬਾਦ ਖਾਕਮ ਅਜ ਦਰਿ ਦੂਸਤ
ਦੁਸ਼ਮਨਮ ਸਰਜਨਸ਼ ਕੁਨਦ ਕਿ ਹਰ ਜਾਈਸਤ ॥੧॥

ਐ ਹਵਾ! ਮੇਰੀ ਮਿੱਟੀ ਸੱਜਨ ਦੇ ਦਰਵਾਜ਼ੇ ਤੋਂ ਨਾ ਉੜਾਈ,
ਨਹੀਂ ਤਾਂ ਵੈਰੀ ਭੰਡੀ ਕਰੇਗਾ, ਕਿ ਇਹ ਤਾਂ ਹਰ ਥਾਂਈ ਹੈ।

ਨੀਸਤ ਗੈਰ ਅਜ ਆਂ ਸਨਮ ਦਰ ਪਰਦਾਇ ਦੈਰੋ ਹਰਮ
ਕੈ ਬਵਦ ਆਤਿਸ਼ ਦੋ ਰੰਗ ਅਜ ਇਖਤਲਾਹਿੰ ਸੰਗ ਹਾ ॥੨॥

ਉਸ ਪਿਆਰੇ ਤੋਂ ਬਿਨਾਂ ਕਾਅਬੇ ਅਤੇ ਬੁਤਖਾਨੇ ਵਿਚ ਹੋਰ ਕੋਈ ਨਹੀਂ ਹੈ,
ਪੱਥਰਾਂ ਦੇ ਭੇਤ ਕਾਰਣ ਅੱਗ ਦੇ ਰੰਗੀ ਕਿਵੇਂ ਹੋ ਸਕਦੀ ਹੈ?

ਆਸਮਾਂ ਸਿਜਦਾ ਕੁਨਦ ਪੇਸ਼ਿ ਜ਼ਮੀਂ ਕਿ ਬਰ ਉੰ
ਯੱਕ ਦੋ ਨਫਸ ਅਜ ਪੈਏ ਜ਼ਿਕਰਿ ਖੂਦਾ ਬਿਨਸੀਨੰਦ ॥੩॥

ਅਸਮਾਨ ਧਰਤ ਦੇ ਸਾਹਮਣੇ ਇਸ ਲਈ ਮੱਥਾ ਟੇਕਦਾ ਹੈ,
ਕਿ ਰੱਬ ਦੇ ਭਰਤ ਇਸ ਉੱਪਰ ਇਕ ਦੋ ਪਲ ਲਈ ਰੱਬ ਦਾ ਸਿਮਰਨ ਕਰਨ ਲਈ ਬੈਠਦੇ

ਹਨ ।

ਬਜੇਰਿ ਸਾਇਆਇ ਤੂਬਾ ਮੁਰਾਦ ਹਾ ਯਾਬੀ
 ਬਜੇਰ ਸਾਇਆ ਮਾਰਦਾਨਿ ਹੱਕ ਖੂਦਾ ਯਾਬੀ ॥੪॥
 ਕਲਪ ਬਿੜ ਦੀ ਛਾਵੇਂ ਤਾਂ ਤੈਨੂੰ ਦਿਲ ਦੀਆਂ ਮੁਰਾਦਾਂ ਮਿਲਦੀਆਂ ਹਨ,
 ਪਰ ਰੱਬ ਦੇ ਬੰਦਿਆਂ ਦੀ ਛਾਂ ਹੇਠ ਤੂੰ ਰੱਬ ਨੂੰ ਪ੍ਰਾਪਤ ਕਰ ਲਵੇਂਗਾ ।

ਜਿੰਦਰੀ ਨਾਮਾ

ਆਂ ਖੁਦਾਵੰਦਿ ਜ਼ਮੀਨੋ ਆਸਮਾਂ
ਜਿੰਦਰੀ ਬਖਸ਼ਿ ਵਜੂਦਿ ਇਨਸੇ ਜਾਂ ॥੧॥

ਉਹ ਪਰਤ ਅਤੇ ਆਕਾਸ਼ ਦਾ ਮਾਲਕ ਹੈ, ਅਤੇ
ਮਨੁੱਖ ਅਤੇ ਜਾਨਦਾਰਾਂ ਨੂੰ ਜਿੰਦਰੀ ਬਖਸ਼ਣ ਵਾਲਾ ਹੈ।

ਖਾਕਿ ਰਾਹਸ਼ ਤੂਤੀਯਾਇ ਚਸ਼ਮਿ ਮਾਸਤ
ਆਬਰੂ ਅਫਜ਼ਾਇ ਹਰ ਸ਼ਾਹੇ ਸਦਾ ਸਤ ॥੨॥

ਉਸ ਦੇ ਰਾਹ ਦੀ ਧੂੜ ਸਾਡੀਆਂ ਅੱਖਾਂ ਲਈ ਸੁਰਮਾ ਹੈ।

ਉਹ ਹਰ ਬਾਦਸ਼ਾਹ ਅਤੇ ਛਕੀਰ ਦਾ ਮਾਨ ਵਧਾਉਣ ਵਾਲਾ ਹੈ।

ਹਰ ਕਿਹ ਬਾਸ਼ਦ ਦਾਯਮਾ ਦਰ ਯਾਦਿ ਉੰ
ਯਾਦਿ ਹੱਕ ਹਰ ਦਮ ਬਵਦ ਇਰਸ਼ਾਦਿ ਉੰ ॥੩॥

ਜੇ ਕੋਈ ਭੀ ਸਦਾ ਉਸ ਦੀ ਯਾਦ ਵਿਚ ਰਹਿੰਦਾ ਹੈ,
ਉਹ ਰੱਬ ਦੀ ਯਾਦ ਦੀ ਹੀ ਪ੍ਰੇਰਨਾ ਕਰਦਾ ਹੈ।

ਗਰ ਤੂ ਦਰ ਯਾਦਿ ਖੁਦਾ ਬਾਸ਼ੀ ਮੁਦਾਮ
ਮੀ ਸ਼ਵੀ ਐ ਜਾਨਿ ਮਨ ਮਰਦਿ ਤਮਾਮ ॥੪॥

ਜੇਕਰ ਤੂੰ ਰੱਬ ਦੀ ਯਾਦ ਵਿਚ ਸਦਾ ਮਸਤ ਰਹੋ,
ਤਾਂ ਤੂੰ, ਹੇ ਮੇਰੀ ਜਾਨ! ਪੂਰਨ ਮਨੁੱਖ ਬਣ ਜਾਵੈ।

ਆਫਤਾਬੇ ਹਸਤ ਪਿਨਹਾਂ ਜੇਹਿ ਅਬਰ,
ਬਿਗੁਜ਼ਰ ਅਜ਼ ਅਬਰੇ ਨੁਮਾ ਰੁਝਿ ਹਮਚੂ ਬਦਰ ॥੫॥

ਬੱਦਲਾਂ ਹੇਠ ਸੂਰਜ [ਦੀ ਤਰ੍ਹਾਂ] ਲੁਕਿਆ ਹੋਇਆ ਹੈ।

ਬੱਦਲਾਂ ਦੇ ਪਿੱਛੋਂ ਆਪਣਾ ਪੂਰਨ ਚੰਦਰਮਾ ਵਰਗਾ ਮੁਖੜਾ ਵਿਖਾ।

ਈਂ ਤਨਤ ਅਬਰੇਸਤ ਦਰ ਵੈ ਆਫਤਾਬ
ਯਾਦਿ ਹਕ ਮੀਦਾਂ ਹਮੀਂ ਬਾਸ਼ਦ ਸਵਾਬ ॥੬॥

ਇਹ ਤੇਰਾ ਤਨ ਇਕ ਬੱਦਲ ਹੈ, ਉਸ ਵਿਚ ਸੂਰਜ ਲੁਕਿਆ ਹੋਇਆ ਹੈ,
ਰੱਬ ਦੀ ਭਗਤੀ ਯਾਦ ਰੱਖ, ਇਹ ਹੀ ਜੀਵਨ ਦਾ ਫਲ ਹੈ।

ਹਰਕਿ ਵਾਕਿਫ ਸੁਦ ਅਜ਼ ਅਸਰਾਰਿ ਖੁਦਾ
ਹਰ ਨਫਸ ਜੂਜ਼ ਹਕ ਨ ਦਾਰਦ ਮੁਦਾਆ ॥੭॥

ਜਿਹੜਾ ਵੀ ਰੱਬ ਦੇ ਭੇਤਾਂ ਤੋਂ ਵਾਕਫ ਹੋ ਗਿਆ,

ਛਿਨ ਛਿਨ ਸਿਵਾਇ ਰੱਬ ਤੋਂ ਹੋਰ ਕੋਈ ਉਸ ਦਾ ਮੰਤਵ ਨਹੀਂ ਰਹਿੰਦਾ ।

ਕਹ ਚਿਹ ਬਾਸ਼ਦ ਯਾਦਿ ਆਂ ਯਜ਼ਦਾਨਿ ਪਾਕ
ਕੈ ਬਿਦਾਨਦ ਕਦਰਿ ਉੰਹ ਮੁਸ਼ਤਿ ਖਾਕ ॥੮॥

ਸੱਚ ਕੀ ਹੈ? ਉਸ ਪਾਕ ਪਰਵਰਦਗਾਰ ਦੀ ਯਾਦ ਹੈ ।

ਮਿੱਟੀ ਦੀ ਹਰ ਮੁੱਠ ਭਲਾ ਉਸ ਦੀ ਕਦਰ ਕੀ ਜਾਣ ਸਕਦੀ ਹੈ ।

ਸੁਹਬਤਿ ਨੇਕਾਂ ਅਗਰ ਬਾਸ਼ਦ ਨਸੀਬ
ਦੋਲਤਿ ਜਾਵੀਦ ਯਾਬੀ ਐ ਹਬੀਬ ॥੯॥

ਜੇਕਰ ਤੈਨੂੰ ਭਲੇ ਪੁਰਖਾਂ ਦੀ ਸੰਗਤ ਨਸੀਬ ਹੋ ਜਾਵੇ,

ਤਾਂ ਹੋ ਪੁੱਤਰ! ਤੈਨੂੰ ਅਮਰ ਦੋਲਤ ਪ੍ਰਾਪਤ ਹੋ ਜਾਵੇਗੀ ।

ਦੋਲਤ ਅੰਦਰ ਖਿਦਮਤਿ ਮਰਦਾਨਿ ਉਸਤ
ਹਰਿ ਗਦਾ ਓ ਪਾਦਸ਼ਹਿ ਕੁਰਬਾਨਿ ਉਸਤ ॥੧੦॥

ਇਹ ਦੋਲਤ ਉਸ ਰੱਬ ਦੇ ਬੰਦਿਆਂ ਦੀ ਸੇਵਾ ਵਿਚ ਹੈ,

ਹਰ ਮੰਗਤਾ ਅਤੇ ਬਾਦਸ਼ਾਹ ਉਸ ਤੋਂ ਕੁਰਬਾਨ ਜਾਂਦਾ ਹੈ ।

ਖੂਏ ਸ਼ਾਂ ਗੀਰ ਐ ਬਾਦਰ ਖੂਏ ਸ਼ਾਂ
ਦਾਯਮਾ ਮੀ ਗਰਦ ਗਿਰਦਿ ਕੂਇ ਸ਼ਾਂ ॥੧੧॥

ਭਾਈ! ਤੂੰ ਉਨ੍ਹਾਂ ਦਾ ਸੁਭਾਵ ਗ੍ਰਹਿਣ ਕਰ,

ਅਤੇ ਸਦਾ ਉਨ੍ਹਾਂ ਦੀ ਗਲੀ ਦੀ ਹੀ ਪਰਕਰਮਾ ਕਰਦਾ ਰਹੁ ।

ਹਰ ਕਿਹ ਗਿਰਦਿ ਕੂਇ ਸ਼ਾਂ ਗਰਦੀਦ ਯਾਛਤ
ਦਰ ਦੇ ਆਲਮ ਹਮ ਚੂ ਮਿਹਰੇ ਬਦਰ ਤਾਛਤ ॥੧੨॥

ਜੋ ਕੋਈ ਵੀ ਉਨ੍ਹਾਂ ਦੇ ਕੂਚੇ ਉਦਾਲੇ ਵਿਰਦਾ ਰਿਹਾ,

ਦੋਹਾਂ ਜਹਾਨਾਂ ਵਿਚ ਉਸ ਨੇ ਸੂਰਜ ਅਤੇ ਚੰਦ ਵਰਗੀ ਰੋਸ਼ਨੀ ਪ੍ਰਾਪਤ ਕਰ ਲਈ ।

ਦੋਲਤਿ ਜਾਵੀਦ ਬਾਸ਼ਦ ਬੰਦਰੀ
ਬਦਰੀ ਕੁਨ ਬੰਦਰੀ ਕੁਨ ਬੰਦਰੀ ॥੧੩॥

ਭਜਨ ਬੰਦਰੀ ਹੀ ਅਮਰ ਖਜਾਨਾ ਹੈ,

ਤਾਂ ਤੇ ਤੂੰ ਬੰਦਰੀ ਕਰ, ਭਜਨ ਕਰ, ਸਿਮਰਨ ਕਰ ।

ਦਰ ਲਿਬਾਸਿ ਬੰਦਰੀ ਸ਼ਾਹੀ ਤੁਰਾਸਤ
ਦੋਲਤੇ ਅਜ ਮਾਹ ਤਾ ਮਾਹੀ ਤੁਰਾਹਸਤ ॥੧੪॥

ਬੰਦਰੀ ਦੇ ਜੀਵਨ ਵਿਚ ਸਾਰੀ ਬਾਦਸ਼ਾਹੀ ਤੇਰੀ ਹੈ,

ਚੰਨ ਤੋਂ ਲੈ ਕੇ ਪਾਤਾਲ ਤਕ ਤੇਰਾ ਹੀ ਰਾਜ ਹੈ ।

ਹਰ ਕਿਹ ਗਾਫ਼ਲ ਸੁਦ ਅਜੂੰ ਨਾਦਾਂ ਬਵਦ

ਗਰ ਗਦਾ ਬਾਸ਼ਦ ਵਗਰ ਸੁਲਤਾਂ ਬਵਦ ॥੧੫॥

ਜਿਹੜਾ ਵੀ ਉਸ ਰੱਬ ਤੋਂ ਗਾਫ਼ਲ ਰਹਿਆ, ਸਮਝੋ, ਉਹ ਮੂਰਖ ਹੈ,

ਭਾਵੇਂ ਉਹ ਮੰਗਤਾ ਹੋਵੇ ਅਤੇ ਭਾਵੇਂ ਬਾਦਸ਼ਾਹ ਸੁਲਤਾਨ ।

ਸੋਕਿ ਮੌਲਾ ਅਜ ਹਮਾ ਬਾਲਾ ਤਰ ਅਸਤ

ਸਾਯਾਇ ਉ ਬਰ ਸਰਿ ਮਾ ਅਫਸਰ ਅਸਤ ॥੧੯॥

ਰੱਬ ਦੇ ਪਿਆਰ ਸਭ ਨਾਲੋਂ ਉਚੇਰੀ ਵਸਤੂ ਹੈ,
ਉਸ ਦਾ ਸਾਯਾ ਸਾਡੇ ਸਿਰਾਂ ਤੇ ਮਾਨੇ ਤਾਜ਼ ਹੈ।

ਸੋਕਿ ਮੌਲਾ ਮਾਅਨੀਏ ਜਿਕਰਿ ਖੁਦਾ-ਸਤ

ਕਾਂ ਤਲਿਸਮਿ ਚਸ਼ਮ ਮਾ ਰਾ ਕੀਮੀਆ ਸਤ ॥੧੭॥

ਰੱਬ ਦੇ ਪਿਆਰ ਤੋਂ ਰੱਬ ਦੀ ਯਾਦ ਦਾ ਭਾਵ ਹੈ,
ਕਿਉਂਕਿ ਉਸ ਦੀ ਜਾਦੂ ਵਰਗੀ ਨਜ਼ਰ ਸਾਡੇ ਲਈ ਰਸਾਇਣ ਵਾਂਗ ਹੈ।

ਸੋਕਿ ਮੌਲਾ ਜਿੰਦਰਗੀਇ ਜਾਨਿ ਮਾ-ਸਤ

ਜਿਕਰਿ ਉ ਸਰਮਾਯਾਇ ਈਮਾਨਿ ਮਾਸਤ ॥੧੮॥

ਰੱਬ ਦਾ ਪਰੇਮ ਸਾਡੀ ਆਤਮਾ ਦਾ ਜੀਵਨ ਹੈ।

ਉਸ ਦਾ ਸਿਮਰਨ ਸਾਡੇ ਪਰਮ ਈਮਾਨ ਦੀ ਪੂੰਜੀ ਹੈ।

ਰੂਜ਼ਿ ਜੁਮਆ ਮੈਮਨਾਨਿ ਪਾਕਬਾਜ਼

ਗਿਰਦ ਮੀ ਆਇੰਦ ਅਜ਼ ਬਹਿਰਿ ਨਿਮਾਜ਼ ॥੧੯॥

ਸੁੱਕਰਵਾਰ ਵਾਲੇ ਦਿਨ ਪਾਕ ਪਰਹੇਜ਼ਗਾਰ ਮੁਸਲਮਾਨ,
ਰੱਬ ਦੀ ਨਿਮਾਜ਼ ਲਈ ਇਕੱਠੇ ਹੁੰਦੇ ਹਨ।

ਹਮਚੁਨਾਂ ਦਰ ਮਜ਼ਹਬਿ ਮਾ ਸਾਧ ਸੰਗ

ਕਜ਼ ਮੁਹੱਬਤ ਬਾ-ਖੁਦਾ ਦਾਰੰਦ ਰੰਗ ॥੨੦॥

ਇਸੇ ਤਰ੍ਹਾਂ ਸਾਡੇ ਧਰਮ ਵਿਚ ਸਾਧ ਸੰਗਤਿ ਵਿਚ [ਰੱਬ ਦੇ ਪਿਆਰੇ ਜੁੜਦੇ ਹਨ]
ਅਤੇ ਵਾਹਿਗੁਰੂ ਦੇ ਪ੍ਰੇਮ ਵਿਚ ਰੰਗ ਮਾਣਦੇ ਹਨ।

ਗਿਰਦ ਮੀ ਆਇੰਦ ਦਰ ਮਾਹੇ ਦੇ ਬਾਰ

ਬਹਿਰਿ ਜਿਕਰਿ ਖਾਸਾਇ ਪਰਵਰਦਗਾਰ ॥੨੧॥

ਮਹੀਨੇ ਵਿੱਚ ਦੇ ਵਾਰ ਉਸ

ਪਰਵਰਦਗਾਰ ਦੀ ਉਚੇਚੀ ਯਾਦ ਲਈ ਇਕੱਠੇ ਹੁੰਦੇ ਹਨ।

ਆਂ ਹਜੂਮਿ ਖੁਸ਼ ਕਿ ਅਜ਼ ਬਹਿਰਿ ਖੁਦਾ-ਸਤ

ਆਂ ਹਜੂਮਿ ਖੁਸ਼ ਕਿ ਅਜ਼ ਦਫਾਇ ਬਲਾ-ਸਤ ॥੨੨॥

ਉਹ ਸਤਿਸੰਗ ਸੁਭਾਗਾ ਹੈ, ਜੋ ਰੱਬ ਲਈ ਹੋਵੇ,

ਉਹ ਸਤਿਸੰਗ ਸੁਭਾਗਾ ਹੈ ਕਿ ਮਨ ਦੀਆਂ ਬਲਾਵਾਂ ਦੂਰ ਕਰਨ ਲਈ ਹੈ।

ਆਂ ਹਜੂਮ ਖੁਸ਼ ਕਿ ਬਹਿਰਿ ਯਾਦਿ ਉ-ਸਤ

ਆਂ ਹਜੂਮਿ ਖੁਸ਼ ਕਿ ਹੱਕ ਬੁਨਿਆਦਿ ਉ-ਸਤ ॥੨੩॥

ਉਹ ਸਤਿਸੰਗ ਸੁਭਾਗਾ ਹੈ, ਜੋ ਰੱਬ ਦੀ ਯਾਦ ਲਈ ਹੋਵੇ,

ਉਹ ਸਤਿਸੰਗ ਸੁਭਾਗਾ ਹੈ, ਜਿਸ ਦੀ ਨੰਦੀ ਸਤਿ ਉੱਤੇ ਹੋਵੇ।

ਆਂ ਹਜੂਮਿ ਬਦ ਕਿ ਸੈਤਾਨੀ ਬਵਦ

ਆਕਬਤ ਅਜ਼ ਵੈ ਪਸੋਮਾਨੀ ਬਵਦ ॥੨੪॥

ਉਹ ਇਕੱਠ ਭੈੜਾ ਹੈ, ਜਿੱਥੇ ਸੈਤਾਨੀ ਦੇ ਕੰਮ ਹੋਣ,

ਜਿਸ ਤੋਂ ਅੱਗੇ ਨੂੰ ਪਛਤਾਵਾ ਲੱਗਦਾ ਹੋਵੇ ।

ਈਂ ਜਹਾਨੇ ਆਂ ਜਹਾਂ ਅਫਸਾਨਾ ਈਸਤ
ਈਨੇ ਆਂ ਅਜ਼ ਖ਼ਿਰਮਨਸ਼ ਯਕ ਦਾਨਾ ਈਸਤ ॥੨੫॥

ਇਹ ਲੋਕ ਅਤੇ ਪਰਲੋਕ ਇਕ ਝੂਠੀ ਕਹਾਣੀ ਹਨ;

ਇਹ ਦੋਵੇਂ ਲੋਕ ਉਸ ਰੱਬ ਦੇ ਬੋਹਲ ਵਿਚੋਂ ਇਕ ਦਾਣਾ ਹਨ ।

ਈਂ ਜਹਾਨੇ ਆਂ ਜਹਾਂ ਫਰਮਾਨਿ ਹੱਕ
ਐਲੀਆ ਓ ਅਬੀਆ ਕੁਰਬਾਨਿ ਹੱਕ ॥੨੬॥

ਇਹ ਦੋਵੇਂ ਜਹਾਨ ਸੱਚੇ ਰੱਬ ਦੇ ਹੁਕਮ ਵਿਚ ਹਨ,

ਵਲੀ ਅਤੇ ਨਥੀ ਉਸ ਸੱਚੇ ਰੱਬ ਤੋਂ ਸਦਕੇ ਜਾਂਦੇ ਹਨ ।

ਹਰ ਕਿ ਦਰ ਯਾਦਿ ਖੂਦਾ ਕਾਇਮ ਬਵਦ
ਤਾ ਖੂਦਾ ਕਾਇਮ ਬਵਦ ਦਾਇਮ ਬਵਦ ॥੨੭॥

ਜਿਹੜਾ ਵੀ ਰੱਬ ਦੀ ਯਾਦ ਵਿਚ ਪੱਕਾ ਸਥਿਰ ਹੋ ਜਾਂਦਾ ਹੈ,

ਜਦ ਤਕ ਰੱਬ ਕਾਇਮ ਹੈ, ਉਹ ਵੀ ਅਮਰ ਹੋ ਜਾਂਦਾ ਹੈ ।

ਈਂ ਦੇ ਆਲਮ ਜੱਗਾਇ ਅਜ਼ ਨੂਰਿ ਉਸਤ
ਮਿਹਰੋ ਮਾਹ ਮਸ਼ਅਲ-ਕਸ਼ਿ ਮਜ਼ਦੂਰਿ ਉਸਤ ॥੨੮॥

ਇਹ ਦੋਵੇਂ ਲੋਕ ਉਸ ਰੱਥੀ ਨੂਰ ਦੇ ਜੱਰੇ ਹਨ;

ਇਹ ਚੰਨ ਸੂਰਜ ਦੋਵੇਂ ਉਸ ਦੀ ਚਾਕਰੀ ਵਿਚ ਮਸ਼ਾਲਚੀ ਹਨ ।

ਹਾਸਲਿ ਦੁਨਿਆ ਹਮੀਂ ਦਰਦਿ-ਸਰ ਅਸਤ
ਹਰ ਕਿਹ ਗਾਫ਼ਲ ਸ਼ੁਦ ਜਿ ਹੱਕ ਗਾਓ ਖਰ ਅਸਤ ॥੨੯॥

ਦੁਨੀਆਂ ਦੀ ਪ੍ਰਾਪਤੀ ਨਿਰੀ ਸਿਰ ਪੀੜੇ ਹੈ;

ਜੋ ਕੋਈ ਵੀ ਰੱਬ ਤੋਂ ਗਾਫ਼ਲ ਹੋਇਆ, ਉਹ ਜਾਂ ਬਲਦ ਹੈ ਜਾਂ ਖੇਤਾ ।

ਗਫ਼ਲਤ ਅਜ਼ ਵੈ ਯੱਕ ਜਮਾਂ ਸਦ ਮਰਗ ਦਾਂ

ਜਿੰਦਗੀ ਯਾਦ ਅਸਤ ਨਿਜਦਿ ਆਰਿਫਾਂ ॥੩੦॥

ਉਸ ਰੱਬ ਤੋਂ ਇਕ ਪਲ ਭਰ ਲਈ ਵੀ ਅਵੇਸਲੇ ਰਹਿਣਾ ਮਾਨੇ ਸੋ ਮੈਤਾਂ ਬਰਾਬਰ ਹੈ ।

ਰੱਬ ਦੇ ਗਿਆਨ ਵਾਲਿਆਂ ਲਈ ਤਾਂ ਉਸ ਦੀ ਯਾਦ ਹੀ ਅਸਲ ਜਿੰਦਗੀ ਹੈ ।

ਹਰ ਦਮੇ ਕੁ ਬਿਗੁਜਰਦ ਦਰ ਯਾਦਿ ਉ

ਬਾ ਖੂਦਾ ਕਾਇਮ ਬਵਦ ਬੁਨਯਾਦਿ ਉ ॥੩੧॥

ਹਰ ਉਹ ਛਿਨ ਜੋ ਉਸ ਦੀ ਯਾਦ ਵਿਚ ਗੁਜਰਦਾ ਹੈ,

ਉਸ ਦੀ ਜੜ੍ਹ ਰੱਬ ਨਾਲ ਸਦਾ ਕਾਇਮ ਰਹਿੰਦੀ ਹੈ ।

ਹਰ ਸਰੇ ਕੁ ਸਿਜਦਾਇ ਸੁਬਹਾ ਨ ਕਰਦ

ਹੱਕ ਮਰ ਉ ਰਾ ਸਾਹਿਬਿ ਈਮਾਨ ਕਰਦ ॥੩੨॥

ਜੋ ਭੀ ਰੱਬ ਦੇ ਸਾਹਮਣੇ ਮੱਥਾ ਟੇਕਣ ਵਾਲਾ ਹੈ,

ਰੱਬ ਨੇ ਉਸ ਨੂੰ ਸਿਦਕ ਈਮਾਨ ਦਾ ਪੱਕਾ ਬਣਾ ਦਿੱਤਾ ।

ਸਰ ਬਰਾਇ ਸਿਜਦਾ ਪੈਦਾ ਕਰਦਾ ਅੰਦ

ਦਰਦਿ ਹਰ ਸਰ ਰਾ ਮਦਾਵਾ ਕਰਦਾ ਅੰਦ ॥੩੩॥

ਸਿਰ ਤਾਂ ਰੱਬ ਨੂੰ ਮੱਥਾ ਟੇਕਣ ਲਈ ਪੈਦਾ ਕੀਤਾ ਗਿਆ ਹੈ,
ਇਹ ਹੀ [ਸੰਸਾਰਦੀ] ਹਰ ਸਿਰ ਦਰਦੀ ਦੀ ਦਵਾ ਹੈ।

ਪਰ ਤੁਰਾ ਬਾਇਦ ਕੁਨੀ ਹਰਦਮ ਸਜ਼ਦ

ਆਰਿਛ ਅਜ਼ ਵੈ ਯਕ ਜਮਾਂ ਗਾਫਿਲ ਨਾ ਬੂਦ ॥੩੪॥

ਇਸ ਲਈ ਤੈਨੂੰ ਹਰ ਵੇਲੇ ਰੱਬ ਅੱਗੇ ਸਿਰ ਝੁਕਾਉਣਾ ਚਾਹੀਦਾ ਹੈ,
ਰੱਬ ਨੂੰ ਜਾਨਣ ਵਾਲਾ ਤਾਂ ਫਿੰਨ ਪਲ ਲਈ ਵੀ ਉਸ ਤੋਂ ਗਾਫਲ ਨਹੀਂ ਰਹਿੰਦਾ।

ਹਰ ਕਿ ਗਾਫਿਲ ਸੁਦ ਚਿਰਾ ਆਕਿਲ ਬਵਦ

ਹਰ ਕਿ ਗਾਫਿਲ ਗਾਸ਼ਤ ਉੰ ਜਾਹਿਲ ਬਵਦ ॥੩੫॥

ਜੇ ਵੀ ਉਸ ਤੋਂ ਗਾਫਲ ਰਿਹਾ, ਉਹ ਕਿਵੇਂ ਅਕਲਮੰਦ ਕਿਹਾ ਜਾ ਸਕਦਾ ਹੈ,
ਜੇ ਵੀ ਗਾਫਲ ਹੋਇਆ, ਸਮਝੇ ਉਹ ਮੂਰਖ ਅਤੇ ਉਜੱਡ ਹੈ।

ਮਰਦਿ ਆਰਿਛ ਛਾਰਿਗ ਅਜ ਚੂਨੇ ਚਿਰਾ-ਸਤ

ਹਾਸਿਲਿ ਉਮਰਸ਼ ਹਮੀਂ ਯਾਦਿ ਭੁਦਾ-ਸਤ ॥੩੬॥

ਗਿਆਨਵਾਨ ਪੁਰਸ਼ ਹਾਂ ਹੂੰ ਵਿਚ ਨਹੀਂ ਪੈਦਾ,
ਉਸ ਦੀ ਉਮਰ ਦੀ ਪ੍ਰਾਪਤੀ ਬੱਸ ਇਹੀ ਰੱਬ ਦੀ ਯਾਦ ਹੁੰਦੀ ਹੈ।

ਸਾਹਿਬਿ ਈਮਾਂ ਹਮਾਂ ਬਾਸ਼ਦ ਹਮਾਂ

ਕੂ ਨ ਬਾਸ਼ਦ ਗਾਫਿਲ ਅਜ਼ ਵੈ ਯਕ ਜਮਾਂ ॥੩੭॥

ਨਰਮੀ ਤੇ ਇਮਾਨਦਾਰ ਬਸ ਉਹੀ ਹੁੰਦਾ ਹੈ,
ਜੇ ਇਕ ਛਿਨ ਪਲ ਲਈ ਵੀ ਉਸ ਤੋਂ ਗਾਫਲ ਨਾ ਰਹੇ।

ਕੁਫਰ ਬਾਸ਼ਦ ਅਜ਼ ਭੁਦਾ ਗਾਫਿਲ ਸੁਦਨ

ਬਰ ਲਿਬਾਸਿ ਦੁਨਯਵੀ ਮਾਇਲ ਸੁਦਨ ॥੩੮॥

ਰੱਬ ਤੋਂ ਗਾਫਲ ਰਹਿਣਾ, ਅਤੇ ਸੰਸਾਰੀ ਭੇਸ ਉਪਰ ਮੋਹਤ ਹੋਣਾ ਕੁਫਰ ਬਰਾਬਰ ਹੈ।

ਚੀਸਤ ਦੁਨਿਆ ਓ ਲਿਬਾਸਿ ਦੁਨਯਵੀ

ਅਜ਼ ਭੁਦਾ ਗਾਫਿਲ ਸੁਦਨ ਐ ਮੋਲਵੀ ॥੩੯॥

ਹੇ ਮੋਲਵੀ! ਤੂੰ ਹੀ ਦੱਸ! ਰੱਬ ਤੋਂ ਗਾਫਲ ਰਹਿ ਕੇ ਇਹ ਸੰਸਾਰ ਅਤੇ ਇਸ ਦਾ ਭੇਖ ਅਰਥਾਤ ਰੰਗ
ਰਸ ਤੇ ਭੋਗ ਕੀ ਅਰਥ ਰੱਖਦੇ ਹਨ? [ਭਾਵ ਰੱਬ ਤੋਂ ਬਿਨਾਂ ਇਨ੍ਹਾਂ ਦਾ ਕੁਝ ਭੀ ਮੁੱਲ ਨਹੀਂ ਪੈਦਾ]

ਈਂ ਲਿਬਾਸਿ ਦੁਨਯਵੀ ਛਾਨੀ ਬਵਦ

ਬਰ ਭੁਦਾਵੰਦੀਸ਼ ਅਰਜਾਨੀ ਬਵਦ ॥੪੦॥

ਸੰਸਾਰ ਦੇ ਰੰਗ ਰਸ ਭੋਗਾਂ ਵਾਲਾ ਜੀਵਨ ਨਾਸ਼ਵਾਨ ਹੈ,

ਇਸ ਦੀ ਮਾਲਕੀ ਅਤੇ ਪਿਆਰ ਵਾਲਾ ਬੰਦਾ ਹੋਲਾ ਹੁੰਦਾ ਹੈ।

ਦੀਨੇ ਦੁਨਿਆ ਬੰਦਾਇ ਛਰਮਾਨਿ ਉੰ

ਈਂ ਅਜ਼ਾਂ ਸ਼ਰਮਿੰਦਾਇ ਇਹਸਾਨਿ ਉੰ ॥੪੧॥

ਦੀਨ ਅਤੇ ਦੁਨੀਆਂ ਉਸ ਰੱਬ ਦੇ ਬੰਦੇ ਹਨ,

ਇਹ ਉਸ ਦੇ ਅਹਿਸਾਨ ਹੇਠਾਂ ਹਨ।

ਚੀਸਤ ਐਹਸਾਨਿ ਸੁਹਬਤਿ ਮਰਦਾਨਿ ਹੱਕ
ਆਂ ਕਿ ਮੀਖਾਨੰਦ ਅਜ ਇਸ਼ਕਸ਼ ਸਬਕ ॥੪੨॥

ਰੱਬ ਦੇ ਉਨ੍ਹਾਂ ਭਗਤਾਂ ਦੀ ਸੰਗਤ ਦਾ ਕਿੰਨਾਂ ਵੱਡਾ ਅਹਿਸਾਨ ਹੈ,
ਜੋ ਉਸ ਦੇ ਸੱਚੇ ਪਿਆਰ ਦੀ ਸਿੱਖਿਆ ਲੈਂਦੇ ਰਹਿੰਦੇ ਹਨ ।

ਯਾਦਿ ਉੰ ਸਰਮਾਯਾਇ ਈਮਾਂ ਬਵਦ
ਹਰ ਗਦਾ ਅਜ ਯਾਦਿ ਉੰ ਸੁਲਤਾਂ ਬਵਦ ॥੪੩॥

ਉਸ ਦੀ ਯਾਦ ਸਿਦਕ ਈਮਾਨ ਦਾ ਸਰਮਾਇਆ ਹੁੰਦਾ ਹੈ;
ਹਰ ਭਿਖਾਰੀ ਉਸ ਦੀ ਯਾਦ ਨਾਲ ਬਾਦਸ਼ਾਹ ਹੁੰਦਾ ਹੈ ।

ਰੂੜੇ ਸ਼ਬ ਦਰ ਬੰਦਰੀ ਬਾਸ਼ਦ ਸ਼ਾਦ
ਬੰਦਰੀ ਓ ਬੰਦਰੀ ਓ ਯਾਦੇ ਯਾਦ ॥੪੪॥

ਉਹ ਦਿਨ ਰਾਤ ਉਸ ਦੀ ਬੰਦਰੀ ਵਿਚ ਖੁਸ਼ ਰਹਿੰਦੇ ਹਨ,
ਉਸ ਦੀ ਬੰਦਰੀ ਹੀ ਅਸਲ ਬੰਦਰੀ ਹੈ ਅਤੇ ਉਸ ਦੀ ਯਾਦ ਹੀ ਅਸਲ ਯਾਦ ਹੈ ।

ਚੀਸਤ ਸੁਲਤਾਨੀ ਵਾ ਦਰਵੇਸ਼ੀ ਬਿਦਾਂ
ਯਾਦਿ ਆਂ ਜਾਂ ਆਫ਼ਰੀਨਿ ਇਨਸੇ ਜਾਂ ॥੪੫॥

ਬਾਦਸ਼ਾਹ ਅਤੇ ਦਰਵੇਸ਼ੀ ਕੀ ਹੈ? ਸਮਝ ਲੈ ਕਿ
ਇਹ ਮਨੁੱਖਾਂ ਅਤੇ ਰੂਹਾਂ ਦੇ ਪੈਦਾ ਕਰਨ ਵਾਲੇ ਉਸ ਰੱਬ ਦੀ ਯਾਦ ਹੈ ।

ਯਾਦਿ ਉੰ ਗਰ ਮੂਨਸਿ ਜਾਨਤ ਬਵਦ
ਹਰ ਦੇ ਆਲਾਮ ਜ਼ੋਰਿ ਫਰਮਾਨਤ ਬਵਦ ॥੪੬॥

ਜੇਕਰ ਉਸ ਦੀ ਯਾਦ ਤੇਰੀ ਜਾਨ ਦੀ ਮਿੱਤਰ ਬਣ ਜਾਵੇ,
ਤਾਂ ਦੋਵੇਂ ਜਹਾਨ ਤੇਰੇ ਹੁਕਮ ਹੇਠਾਂ ਹੋ ਜਾਣ ।

ਬਸ ਬਜ਼ੁਰਗੀ ਹਸਤ ਅੰਦਰ ਯਾਦਿ ਉੰ
ਯਾਦਿ ਉੰ ਕੁਨ ਯਾਦਿ ਉੰ ਕੁਨ ਯਾਦਿ ਉੰ ॥੪੭॥

ਉਸ ਦੀ ਯਾਦ ਵਿਚ ਹੀ ਵੱਡੀ ਵਡਿਆਈ ਹੈ,
ਤੂੰ ਉਸ ਦੀ ਯਾਦ ਕਰ, ਬਸ ਉਸ ਦੀ ਯਾਦ ਕਰ ।

ਗਰ ਬਜ਼ੁਰਗੀ ਬਾਇਦਾਤ ਕੁਨ ਬੰਦਰੀ
ਵਰਨਾ ਅਗ਼ਿਰ ਮੀ-ਕਸ਼ੀ ਸਰਮਿੰਦਰੀ ॥੪੮॥

ਜੇਕਰ ਤੈਨੂੰ ਵਡਿਆਈ ਚਾਹੀਦੀ ਹੈ ਤਾਂ ਬੰਦਰੀ ਕਰ,
ਨਹੀਂ ਤਾਂ ਅਖੀਰ ਤੈਨੂੰ ਸਰਮਿੰਦਾ ਹੋਣਾ ਪਵੇਗਾ ।

ਸ਼ਰਮ ਕੁਨ ਹਾਂ ਸ਼ਰਮ ਕੁਨ ਹਾਂ ਸ਼ਰਮ ਕੁਨ
ਈਂ ਦਿਲਿ ਚੂੰ ਸੰਗਿ ਖੁਦ ਰਾ ਨਰਮ ਕੁਨ ॥੪੯॥

ਸ਼ਰਮ ਕਰ, ਕੁਝ ਸ਼ਰਮ ਕਰ, ਤੂੰ ਸ਼ਰਮ ਕਰ,
ਆਪਣੇ ਇਸ ਪੱਥਰ ਵਰਗੇ ਦਿਲ ਨੂੰ ਤੂੰ ਨਰਮ ਕਰ ।

ਮਾਅਨੀਏ ਨਰਮੀ ਗਰੀਬੀ ਆਮਦਾ
ਦਰਦਿ ਹਰ ਕਸ ਕਾ ਤਬੀਬੀ ਆਮਦਾ ॥੫੦॥

ਨਗਮੀ ਦਾ ਭਾਵ ਨਿਮਰਤਾ ਹੈ,
ਇਹ ਹੀ ਹਰ ਕਿਸੇ ਦੇ ਦਰਦ ਦੀ ਵੈਦਗੀ ਹੈ।

ਹੱਕ ਪ੍ਰਸਤਾਂ ਖੁਦ-ਪ੍ਰਸਤੀ ਚੂੰ ਕੁਨੰਦ
ਸਰ-ਬੁਲੰਦਾਂ ਮੌਲਿ ਪ੍ਰਸਤੀ ਚੂੰ ਕੁਨੰਦ ॥੫੧॥
ਸੱਚ ਦੇ ਭਗਤ ਖੁਦ-ਪ੍ਰਸਤੀ (ਹਉਮੈ) ਕਿਵੇਂ ਕਰ ਸਕਦੇ ਹਨ?
ਉੱਚੇ ਸਿਰ ਵਾਲੇ ਨਿਵਾਣਾਂ ਦੀ ਕਿਵੇਂ ਲਾਲਸਾ ਕਰ ਸਕਦੇ ਹਨ?
ਖੁਦ-ਪ੍ਰਸਤੀ ਕਤਰਾਇ ਨਾਪਾਕਿ ਤੂ
ਆਂ ਕਿ ਜਾ ਕਰਦਾ ਬ-ਮੁਸ਼ਤਿ ਖਾਕਿ ਤੂ ॥੫੨॥

ਇਹ ਹਉਮੈ ਇਕ ਗੰਦਾ ਤਿਪਕਾ ਹੈ;
ਜਿਸ ਨੇ ਤੇਰੀ ਮੁੱਠੀ ਭਰ ਮਿੱਟੀ ਵਿਚ ਥਾਂ ਬਣਾ ਰੱਖੀ ਹੈ।

ਖੁਦ-ਪ੍ਰਸਤੀ ਖਾਸਾਇ ਨਾਦਾਨਿ ਤੂ
ਹੱਕ ਪ੍ਰਸਤੀ ਮਾਇਆਇ ਈਮਾਨਿ ਤੂ ॥੫੩॥

ਇਹ ਹਉਮੈ ਤੇਰੀ ਮੂਰਖਤਾ ਦਾ ਖਾਸਾ ਹੈ,
ਸੱਚ ਦੀ ਪੂਜਾ ਤੇਰੇ ਈਮਾਨ ਦੀ ਰਾਸ ਹੈ।

ਜਿਸਮਿ ਤੂ ਅਜ ਬਾਦੇ ਖਾਕੇ ਆਤਿਸ਼ ਅਸਤ
ਕਤਰਾਇ ਆਬੀ ਨੂਰਿ ਜਾਤਿਸ਼ ਅਸਤ ॥੫੪॥

ਤੇਰਾ ਸਰੀਰ ਤਾਂ ਹਵਾ, ਮਿੱਟੀ, ਅਤੇ ਅੱਗ ਦਾ ਬਣਿਆ ਹੋਇਆ ਹੈ,
ਤੂ ਤਾਂ ਪਾਣੀ ਦਾ ਇਕ ਕਤਰਾ ਹੈ, ਤੇ ਇਹ ਨੂਰ ਉਸ ਰੱਬ ਵਲੋਂ ਹੈ।

ਖਾਨਾਅਤ ਅਜ ਨੂਰਿ ਹੱਕ ਰੋਸ਼ਨ ਸੁਦਾ
ਯਕ ਗੁਲੈ ਬੁਦੀ ਕਨੂੰ ਗੁਲਸ਼ਨ ਸੁਦਾ ॥੫੫॥

ਤੇਰਾ ਹਿਰਦੇ ਰੂਪੀ ਘਰ ਰੱਬ ਦੇ ਨੂਰ ਨਾਲ ਰੋਸ਼ਨ ਹੈ,
ਤੂ ਇਕ ਛੁੱਲ ਸੀ, ਹੁਣ ਗੁਲਸ਼ਨ ਬਣ ਗਿਆ ਹੈ।

ਪਸ ਦਰੂਨਿ ਗੁਲਸ਼ਨਿ ਖੁਦ ਸੈਰ ਕੁਨ
ਹਮਚੂ ਮੁਰਗਿ ਕੁੱਦਸਿ ਦਰ ਵੈ ਤੈਰ ਕੁਨ ॥੫੬॥

ਆਪਣੇ ਇਸ ਗੁਲਸ਼ਨ ਅੰਦਰ ਤੂ ਸੈਰ ਕਰ,
ਪਾਕ ਪਵਿਤ੍ਰ ਪੰਛੀ ਵਾਂਗ ਉਸ ਵਿਚ ਉਡਾਰੀਆਂ ਲਾ।

ਸਦ ਹਜ਼ਾਰਾਂ ਖੁਲਦ ਅੰਦਰ ਗੋਸ਼ਾ ਅਸ਼
ਹਰ ਦੇ ਆਲਮ ਦਾਨਾਇ ਅਜ ਖੋਸ਼ਾ ਅਸ਼ ॥੫੭॥

ਉਸ ਦੀ ਇਕ ਇਕ ਨੁੱਕਰ ਵਿਚ ਲੱਖਾਂ ਬਹਿਸਤੀ ਬਾਗਾ ਹਨ,
ਇਹ ਦੋਵੇਂ ਜਹਾਨ ਉਸੇ ਦੇ ਸਿੱਟੇ ਦੇ ਦਾਣੇ ਹਨ।

ਕੂਤਿ ਆਂ ਮੁਰਗਿ ਮੁਕੱਦਸ ਯਾਦਿ ਉੰ.
ਯਾਦਿ ਉੰ ਹਾਂ ਯਾਦਿ ਉੰ ਹਾਂ ਯਾਦਿ ਉੰ ॥੫੮॥

ਉਸ ਪਾਕ ਪਵਿਤਰ ਪੰਛੀ ਦਾ ਚੋਗਾ ਰੱਬ ਦੀ ਯਾਦ ਹੈ,
ਉਸ ਦੀ ਯਾਦ, ਬਸ ਉਸ ਦੀ ਯਾਦ, ਹਾਂ ਉਸੇ ਦੀ ਯਾਦ।

ਹਰ ਕਸੇ ਕੂ ਮਾਇਲਿ ਖੁਦਾ-ਸਤ

ਖਾਕਿ ਰਾਹਸ਼ ਤੂਤਿਆਇ ਚਸ਼ਮਿ ਮਾ-ਸਤ ॥੫੯॥

ਜਿਹੜਾ ਵੀ ਰੱਬ ਦੀ ਯਾਦ ਵੱਲ ਲੱਗਾ ਹੋਇਆ ਹੈ,

ਉਸ ਦੇ ਰਾਹ ਦੀ ਧੂੜ ਸਾਡੇ ਨੇਤ੍ਰਾਂ ਦਾ ਸੁਰਮਾ ਹੈ।

ਗਰ ਤੁਰਾ ਯਾਦਿ ਖੁਦਾ ਹਾਸਿਲ ਸ਼ਵਦ

ਹੌਲਿ ਹਰ ਮੁਸ਼ਕਿਲ ਤੁਰਾ, ਐ ਦਿਲ ਸ਼ਵਦ ॥੬੦॥

ਜੇਕਰ ਤੈਨੂੰ ਰੱਬ ਦੀ ਯਾਦ ਪ੍ਰਾਪਤ ਹੋ ਜਾਏ,

ਤਾਂ ਹੋ ਦਿਲ! ਸਮਝ ਕਿ ਤੇਰੀ ਹਰ ਮੁਸ਼ਕਿਲ ਦਾ ਹੱਲ ਹੋ ਗਿਆ।

ਹੌਲਿ ਹਰ ਮੁਸ਼ਕਿਲ ਹਮੀਂ ਯਾਦਿ ਖੁਦਾ-ਸਤ

ਹਰ ਕਿ ਯਾਦਿ ਹੱਕ ਕੁਨਦ ਜਾਤਿ ਖੁਦਾ-ਸਤ ॥੬੧॥

ਹਰ ਮੁਸ਼ਕਿਲ ਦਾ ਹੱਲ ਬੱਸ ਇਹੀ ਰੱਬ ਦੀ ਯਾਦ ਹੈ;

ਰੱਬ ਦੀ ਯਾਦ ਕਰਨ ਵਾਲਾ ਰੱਬ ਦੀ ਹੀ ਜਾਤ ਹੁੰਦਾ ਹੈ।

ਦਰ ਹਕੀਕਤ ਗੈਰ ਹੱਕ ਮਨਜ਼ੂਰ ਨੀਸਤ

ਕੀਸਤ ਐ ਜਾਨ ਕੂ ਸਰਾਪਾ ਨੂਰ ਨੀਸਤ ॥੬੨॥

ਅਸਲ ਵਿਚ ਰੱਬ ਤੋਂ ਬਿਨਾਂ ਕੋਈ ਭੀ ਹੋਰ ਚੀਜ਼ ਪ੍ਰਵਾਨ ਨਹੀਂ ਹੈ,

ਹੋ ਮੇਰੇ ਮਨ! ਅਜਿਹਾ ਕੌਣ ਹੈ, ਜਿਹੜਾ ਸਿਰ ਤੋਂ ਪੈਰਾਂ ਤਕ ਰੱਬ ਦਾ ਨੂਰ ਨਹੀਂ।

ਕਤਰਾਇ ਨੂਰੀ ਸਰਾਪਾ ਨੂਰ ਬਾਸ

ਬਿਗੁਜ਼ਰ ਅਜ਼ ਗਾਮ ਦਾਇਮਾ ਮਸਰੂਰ ਬਾਸ ॥੬੩॥

ਤੂੰ ਉਸ ਮਹਾਨ ਨੂਰ ਦੀ ਇਕ ਕਿਰਨ ਹੈਂ, ਸਿਰ ਤੋਂ ਪੈਰਾਂ ਤਕ ਨੂਰ ਹੋ ਜਾ।

ਚਿੰਤਾ ਨੂੰ ਛੱਡ ਦੇ ਅਤੇ ਸਦਾ ਲਈ ਸਰੂਰ ਵਿਚ ਰਹੁ।

ਤਾ ਬਕੈ ਦਰ ਬੰਦਿ ਗਾਮ ਬਾਸੀ ਮਦਾਮ

ਬਿਗੁਜ਼ਰ ਅਜ਼ ਗਾਮ ਯਾਦਿ ਹੱਕ ਕੁਨ ਵ-ਸਲਾਮ ॥੬੪॥

ਕਦ ਤਕ ਤੂੰ ਗਾਮ ਦੀ ਸਦੀਵੀ ਕੈਦ ਵਿਚ ਪਿਆ ਰਹੇਂਗਾ?

ਗਾਮ ਨੂੰ ਛੱਡ, ਰੱਬ ਦੀ ਯਾਦ ਕਰ ਅਤੇ ਸਦਾ ਸਲਾਮਤ ਰਹੁ।

ਗਾਮ ਚਿਹ ਬਾਸਦ ਗਫਲਤ ਅਜ਼ ਯਾਦਿ ਖੁਦਾ

ਚੀਸਤ ਸ਼ਾਦੀ ਯਾਦਿ ਆਂ ਬੇ-ਮਿਨਤਹਾ ॥੬੫॥

ਗਾਮ ਕੀ ਹੈ? ਉਸ ਰੱਬ ਦੀ ਯਾਦ ਤੋਂ ਗਫਲਤ,

ਖੁਸ਼ੀ ਕੀ ਹੈ, ਉਸ ਅਪਰਮ ਅਪਾਰ ਦੀ ਯਾਦ।

ਮਾਅਨੀਇ ਬੇ-ਮਿਨਤਹਾ ਦਾਨੀ ਕੀ ਚੀਸਤ

ਆਂ ਕਿ ਉੰ ਨਾਇਦ ਬਕੈਦ ਮਰਗੇ ਜੀਸਤ ॥੬੬॥

ਜਾਣਦਾ ਹੈਂ, ਕਿ ਉਸ ਅਪਰਮ ਅਪਾਰ ਦੇ ਕੀ ਅਰਥ ਹਨ?

ਅਪਰਮ ਅਪਾਰ ਉਹ ਹੈ, ਜਿਹੜਾ ਜਨਮ ਮਰਨ ਵਿਚ ਨਹੀਂ ਆਉਂਦਾ।

ਦਰ ਸਰਿ ਹਰ ਮਰਦੇ ਜਨ ਸੋਦਾਇ ਉੰ-ਸਤ

ਦਰ ਦੇ ਆਲਮ ਸ਼ੇਰਸ਼ੇ ਗੋਗਾਇ ਉੰ-ਸਤ ॥੬੭॥

ਹਰ ਪੁਰਸ਼ ਅਤੇ ਇਸਤ੍ਰੀ ਨੂੰ ਉਸੇ ਦੀ ਹੀ ਧੁਨ ਸਮਾਈ ਹੋਈ ਹੈ।
 ਦੋਹਾਂ ਜਹਾਨਾਂ ਵਿਚ ਇਹ ਸਭ ਉਸੇ ਦਾ ਹੀ ਰੋਲਾ ਰੱਪਾ ਹੈ।
 ਮੰਜ਼ਲਿ ਉੰ ਬਰ ਜੁਬਾਨਿ ਐਲੀਆ-ਸਤ
 ਰੂਜੇ ਸ਼ਬ ਕਾਂਦਰ ਦਿਲਸ਼ ਯਾਦਿ ਖੁਦਾ-ਸਤ ॥੬੮॥

ਵਲੀਆਂ (ਸੰਤਾਂ) ਦੀ ਰਸਨਾ ਉੱਤੇ ਉਸ ਦਾ ਟਿਕਾਣਾ ਹੈ,
 ਜਾਂ ਉਸ ਜੀਵ ਦੇ ਹਿਰਦੇ ਅੰਦਰ, ਜਿਥੇ ਦਿਨ ਰਾਤ ਉਸ ਦੀ ਯਾਦ ਰਹਿੰਦੀ ਹੈ।
 ਚਸ਼ਮਿ ਉੰ ਬਰ ਗੈਰ ਹਰਿਗਜ਼ ਵਾ ਨ-ਸੁਦ
 ਕਤਰਾਇ ਉੰ ਜੁਜ਼ ਸੂਇ ਦਰਿਆ ਨ-ਸੁਦ ॥੬੯॥

ਉਸ (ਰੱਬ ਨੂੰ ਯਾਦ ਕਰਨ ਵਾਲੇ) ਦੀ ਅੱਖ ਗੈਰ ਉੱਪਰ ਖੁਲ੍ਹਦੀ ਹੀ ਨਹੀਂ,
 ਉਸ ਦਾ ਕਤਰਾ ਬਿਨਾਂ ਸਾਗਰ ਦੀ ਦਿਸ਼ਾ ਦੇ ਹੋਰ ਕਿਸੇ ਪਾਸੇ ਰੁਝੁਦਾ ਹੀ ਨਹੀਂ।
 ਬੰਦਾਇ ਉੰ ਸਾਹਿਬ ਹਰ ਦੇ ਸਰਾ
 ਕੂ ਨ ਬੀਨਦ ਗੈਰ ਨਕਸ਼ ਕਿਬਰੀਆ ॥੭੦॥

ਰੱਬ ਦਾ ਬੰਦਾ ਦੋਹਾਂ ਜਹਾਨਾਂ ਦਾ ਮਾਲਿਕ ਹੈ,
 ਕਿਉਂ ਜੋ ਉਹ ਰੱਬ ਦੇ ਉਸ ਮਹਾਨ ਸੱਚ ਸਰੂਪ ਤੋਂ ਬਿਨਾਂ ਹੋਰ ਕਿਸੇ ਨੂੰ ਨਹੀਂ ਵੇਖਦਾ।
 ਈਂ ਜਹਾਨੇ ਆਂ ਜਹਾਂ ਛਾਨੀ ਬਵਦ
 ਗੈਰਿ ਯਾਦਸ਼ ਜੁਮਲਾ ਨਾਦਾਨੀ ਬਵਦ ॥੭੧॥

ਇਹ ਲੋਕ ਅਤੇ ਪਰਲੋਕ ਦੋਵੇਂ ਨਾਸ਼ਵਾਨ ਹਨ;
 ਉਸ ਦੀ ਯਾਦ ਤੋਂ ਛੁਟ ਬਾਕੀ ਸਭ ਕੁਝ ਬੇਸਮਝੀ ਹੈ।
 ਯਾਦ ਕੁਨ ਹਾਂ ਤਾਂ ਤਵਾਨੀ ਯਾਦ ਕੁਨ
 ਖਾਨਾ ਰਾ ਅਜ ਯਾਦਿ ਹੱਕ ਆਬਾਦ ਕੁਨ ॥੭੨॥

ਉਸ ਦੀ ਯਾਦ ਕਰ; ਜਿਥੋਂ ਤਕ ਤੇਰੇ ਪਾਸੋਂ ਹੋ ਸਕੇ ਉਸ ਨੂੰ ਯਾਦ ਰੱਖ।
 ਆਪਣੇ (ਹਿਰਦੇ ਰੂਪੀ) ਘਰ ਨੂੰ ਰੱਬ ਦੀ ਯਾਦ ਨਾਲ ਆਬਾਦ ਕਰ।
 ਈਂ ਦਿਲਿ ਤੂ ਖਾਨਾਇ ਹੱਕ ਬੂਦਾ ਅਸਤ
 ਮਨ ਕਿਹ ਗੋਇਮ ਹੱਕ ਚੁਨੀਂ ਫਰਮੂਦਾ ਅਸਤ ॥੭੩॥

ਤੇਰਾ ਇਹ ਹਿਰਦਾ ਰੱਬ ਦਾ ਹੀ ਘਰ ਹੈ,
 ਮੈਂ ਕੀ ਆਖਾਂ, ਰੱਬ ਨੇ ਹੀ ਇਉਂ ਕਿਹਾ ਹੈ।
 ਸ਼ਾਹ ਬਾ ਤੂ ਹਮਨਸ਼ੀਨੇ ਹਮ ਜੁਬਾਂ
 ਤੂ ਬ-ਸੂਇ ਹਰ ਕਸੇ ਨਾਕਸ ਦਵਾਂ ॥੭੪॥

ਤੇਰਾ ਸਾਥੀ ਅਤੇ ਤੇਰੀ ਹਾਂ ਨਾਲ ਹਾਂ ਮਿਲਾਣ ਵਾਲਾ ਤਾਂ ਬਾਦਸ਼ਾਹ ਹੈ,
 ਪਰ ਤੂੰ ਤਾਂ ਹਰ ਮੰਦੇ ਚੰਗੇ ਮਗਰ ਸਵਾਰਥ ਲਈ ਨੱਸਦਾ ਫਿਰਦਾ ਹੈਂ।
 ਵਾਇ ਤੂ ਬਰ ਜਾਨਿ ਤੂ ਅਹਿਵਾਲਿ ਤੂ
 ਵਾਇ ਬਰ ਈਂ ਗਫਲਤੇ ਅਫਾਲਿ ਤੂ ॥੭੫॥

ਅਫਸੋਸ ਤੇਰੇ ਉੱਤੇ, ਤੇਰੀ ਜਾਨ ਉੱਤੇ ਅਤੇ ਤੇਰੇ ਹਾਲ ਉੱਤੇ,
 ਅਫਸੋਸ ਹੈ ਤੇਰੀ ਇਸ ਅਣਗਹਿਲੀ ਉੱਤੇ ਅਤੇ ਤੇਰੀ ਚਾਲ ਉੱਤੇ।

ਹਰ ਕਸੇ ਕੂ ਤਾਲਿਬਿ ਦੀਦਾਰ ਸ਼ੁਦ
ਪੇਸ਼ਿ ਚਸ਼ਮਸ਼ ਜੁਮਲਾ ਨਕਸ਼ਿ ਯਾਰ ਸ਼ੁਦ ॥੧੬॥

ਜਿਹੜਾ ਵੀ ਉਸ ਦੇ ਦੀਦਾਰ ਦਾ ਤਾਲਬ ਹੋ ਗਿਆ,
ਉਸ ਦੀਆਂ ਨਜ਼ਰਾਂ ਵਿਚ ਸਭ ਕੁਝ ਉਸੇ ਦਾ ਸਰੂਪ ਹੋ ਗਿਆ ।

ਦਰਮਿਆਨਿ ਨਕਸ਼ ਨਕਾਸ਼ ਅਸਤੇ ਬਸ
ਈਂ ਸਖੂਨ ਰਾ ਦਰ ਨਯਾਬਦ ਬੂਅਲ-ਹਵਸ ॥੧੭॥

ਹਰ ਚਿਤ੍ਰ ਵਿਚ ਉਹ ਚਿਤ੍ਰਕਾਰ ਹੀ ਝਲਕਦਾ ਹੈ,
ਪਰੰਤੂ ਇਸ ਭੇਤ ਨੂੰ ਮਨਮੁਖ ਨਹੀਂ ਜਾਣ ਸਕਦਾ ।

ਗਰ ਤੂ ਮੀਖਾਨੀ ਜਿ ਇਸ਼ਕਿ ਹੱਕ ਸਬਕ
ਯਾਦਿ ਹੱਕ ਕੁਨ ਯਾਦਿ ਹੱਕ ਕੁਨ ਯਾਦਿ ਹੱਕ ॥੧੮॥

ਜੇਕਰ ਤੂੰ ਰੱਬ ਦੇ ਪ੍ਰੇਮ ਦਾ ਸਬਕ ਪੜ੍ਹਨਾ ਹੈ ਤਾਂ
ਰੱਬ ਦੀ ਯਾਦ ਕਰ, ਤੂੰ ਬਸ ਰੱਬ ਦੀ ਯਾਦ ਕਰ ।

ਐ ਬਰਾਦਰ ਯਾਦਿ ਹੱਕ ਦਾਨੀ ਕਿ ਚੀਸਤ
ਅੰਦਰੂਨਿ ਜੁਮਲਾ ਦਿਲਹਾਇ ਜਾਇ ਕੀਸਤ ॥੧੯॥

ਹੇ ਭਾਈ! ਕੀ ਤੈਨੂੰ ਪਤਾ ਹੈ ਰੱਬ ਦੀ ਯਾਦ ਕੀ ਹੁੰਦੀ ਹੈ,
ਅਤੇ ਇਨ੍ਹਾਂ ਸਾਰੇ ਦਿਲਾਂ ਅੰਦਰ ਕੋਣ ਵਸਦਾ ਹੈ ?

ਚੂੰ ਦਰੂਨਿ ਜੁਮਲਾ ਦਿਲਹਾ ਸਾਇ ਉੰ-ਸਤ
ਖਾਨਗਾਇ ਦਿਲ ਮੰਜਲੇ ਮਾਵਾਇ ਉੰ-ਸਤ ॥੨੦॥

ਜਦ ਸਭਨਾਂ ਦਿਲਾਂ ਵਿਚ ਉਹ ਹੀ ਵਸਦਾ ਹੈ,
ਦਿਲ ਦਾ ਘਰ ਉਸ ਦਾ ਟਿਕਾਣਾ ਅਤੇ ਪਨਾਹ ਹੈ ।

ਚੂੰ ਬਿਦਾਨਿਸਤੀ ਕਿ ਦਰ ਦਿਲਹਾ ਖੂਦਾ-ਸਤ
ਪਸ ਤੁਰਾ ਆਦਾਬਿ ਹਰ ਦਿਲ ਮੁਦਾਆ-ਸਤ ॥੨੧॥

ਜਦ ਤੈਨੂੰ ਪਤਾ ਲੱਗ ਗਿਆ, ਕਿ ਸਾਰੇ ਦਿਲਾਂ ਵਿਚ ਰੱਬ ਵੱਸਦਾ ਹੈ,
ਤਾਂ ਤੇ ਹਰ ਦਿਲ ਦੀ ਇੱਜਤ ਕਰਨਾ ਤੇਰਾ ਮਨੋਰਥ ਹੋਣਾ ਚਾਹੀਦਾ ਹੈ ।

ਯਾਦਿ ਹੱਕ ਈਨਸਤੇ ਦੀਗਰ ਯਾਦ ਨੀਸਤ
ਹਰ ਕਿਰਾ ਈਂ ਗਮ ਨ-ਬਾਸਦ ਸ਼ਾਦ ਨੀਸਤ ॥੨੨॥

ਇਹੀ ਰੱਬ ਦੀ ਯਾਦ ਹੈ, ਹੋਰ ਕੋਈ ਯਾਦ ਨਹੀਂ,
ਜਿਸ ਕਿਸੇ ਨੂੰ ਅਜਿਹਾ ਛਿਕਰ ਨਹੀਂ, ਉਹ ਖੂਸ਼ ਨਹੀਂ ਹੈ ।

ਜਿੰਦਗੀ ਇ ਆਰਿਫਾਂ ਯਾਦਿ ਖੂਦਾ-ਸਤ
ਅਜ ਖੂਦਾ ਦੂਰ ਅਸਤ ਹਰ ਕੂ ਖੂਦ-ਨਮਾਸਤ ॥੨੩॥

ਰੱਬ ਦੇ ਗਿਆਨਵਾਨਾਂ ਦੀ ਜਿੰਦਗੀ ਰੱਬ ਦਾ ਸਿਮਰਨ ਹੈ;
ਹਉਮੈ ਵਿਚ ਫਸਿਆ ਮਨੁੱਖ ਰੱਬ ਤੋਂ ਦੂਰ ਹੈ ।

ਕੀਸਤ ਗੋਯਾ ਮੁਸ਼ਤਿ ਖਾਕਿ ਬੇਸ਼ ਨੀਸਤ
ਆਂ ਹਮ ਅੰਦਰ ਅਖਤਿਆਰ ਖੇਸ਼ ਨੀਸਤ ॥੨੪॥

ਹੋ ਗੋਯਾ! ਤੇਰੀ ਹਸਤੀ ਹੀ ਕੀ ਹੈ? ਇਕ ਮੁੱਠ ਮਿੱਟੀ ਤੋਂ ਵੱਧ ਨਹੀਂ,
ਅਤੇ ਉਹ ਵੀ ਆਪਣੇ ਬੱਸ ਨਹੀਂ (ਇਹ ਸਰੀਰ ਵੀ ਤਾਂ ਆਪਣੇ ਬੱਸ ਨਹੀਂ)।

ਹੱਕ ਕਿ ਹਫਤਾਦੇ ਦੇ ਮਿੱਲਤ ਆਫ਼ਰੀਦ
ਫਿਰਕਾਇ ਨਾਜ਼ੀ ਅਜ਼ੀਂਹਾ ਬਰ-ਗੁਜ਼ੀਦ ॥੯੫॥

ਰੱਬ ਨੇ ਬਹੱਤਰ ਫਿਰਕੇ ਪੈਦਾ ਕੀਤੇ,
ਜਿਨ੍ਹਾਂ ਵਿਚੋਂ ਉਸ ਨੇ ਨਾਜ਼ੀ ਫਿਰਕਾ ਉੱਚਤਮ ਚੁਣਿਆ।

ਫਿਰਕਾਇ ਨਾਜ਼ੀ ਬਿਦਾਂ ਬੇ-ਇਸਤਬਾਹ
ਹਸਤ ਹਫਤਾਦੇ ਦੇ ਮਿੱਲਤ ਰਾ ਪਨਾਹ ॥੯੬॥

ਨਾਜ਼ੀ (ਜ਼ਿਹੜੇ ਜਨਮ ਮਰਨ ਤੋਂ ਰਹਿਤ ਹੋ ਗਏ ਹੋਣ) ਫਿਰਕੇ ਨੂੰ ਤੂ ਬਿਨਾਂ ਕਿਸੇ ਸੱਕ ਦੇ ਬਹੱਤਰਾਂ
ਛਿਰਕਿਆਂ ਦੀ ਪਨਾਹ ਸਮਝ।

ਮਰਦਮਾਨਸ਼ ਹਰ ਯਕੇ ਪਾਕੀਜ਼ਾ ਤਰ
ਖੂਬ-ਰੂ ਓ ਖੂਬ-ਖੂ ਓ ਖੂਸ਼-ਸੀਅਰ ॥੯੭॥

ਇਨ੍ਹਾਂ ਦਾ ਹਰ ਇਕ ਬੰਦਾ ਪਵਿੱਤਰ ਹੈ,
ਸੋਹਣਾ, ਨੇਕ-ਸੁਭਾਉ ਅਤੇ ਨੇਕ ਤਬੀਅਤ ਵਾਲਾ ਹੈ।

ਪੇਸ਼ਿ ਸ਼ਾਂ ਜੂਜ਼ ਯਾਦਿ ਹੱਕ ਮਨਜ਼ੂਰ ਨੀਸਤ
ਗੈਰ ਹਰਫਿ ਬੰਦਰੀ ਦਸਤੂਰ ਨੀਸਤ ॥੯੮॥

ਇਨ੍ਹਾਂ ਨੂੰ ਰੱਬ ਦੀ ਯਾਦ ਤੋਂ ਬਿਨਾਂ ਕੋਈ ਚੀਜ਼ ਚੰਗੀ ਨਹੀਂ ਲੱਗਦੀ,
ਬੰਦਰੀ ਦੇ ਪਾਠ ਬਿਨਾਂ ਉਨ੍ਹਾਂ ਦੀ ਹੋਰ ਕੋਈ ਮਰਯਾਦਾ ਨਹੀਂ।

ਮੀਚਕਦ ਅਜ਼ ਹਰਫਿ ਸ਼ਾਂ ਕੰਦੇ ਨਬਾਤ
ਬਾਰਦ ਅਜ਼ ਹਰ ਮੂਇ ਸ਼ਾਂ ਆਬਿ ਹਯਾਤ ॥੯੯॥

ਉਨ੍ਹਾਂ ਦੇ ਸ਼ਬਦਾਂ ਵਿਚੋਂ ਖੰਡ ਤੇ ਮਿਸਰੀ ਝੜਦੀ ਹੈ,
ਉਨ੍ਹਾਂ ਦੇ ਹਰ ਵਾਲ ਤੋਂ ਅੰਮ੍ਰਿਤ ਦੀ ਬਰਖਾ ਹੁੰਦੀ ਹੈ।

ਛਾਰਿਗ ਅੰਦ ਅਜ਼ ਬੁਗਜੇ ਕੀਨਾ ਓ ਜ਼ਿ ਹਸਦ
ਬਰ ਨਮੀ-ਆਇਦ ਅਜ਼ ਏਸ਼ਾਂ ਫਿਅਲਿ ਬਦ ॥੧੦੦॥

ਉਹ ਈਰਖਾ, ਵੈਰ ਵਿਰੋਧ ਤੋਂ ਅਟੰਕ ਹਨ,
ਉਹ ਕਦੀ ਮੰਦਾ ਕਰਮ ਨਹੀਂ ਕਰਦੇ।

ਹਰ ਕਸੇ ਰਾ ਇੱਜਤੇ ਹੁਰਮਤ ਕੁਨੰਦ
ਮੁਫ਼ਲਸੇ ਰਾ ਸਾਹਿਬਿ ਦੌਲਤ ਕੁਨੰਦ ॥੧੦੧॥

ਉਹ ਹਰ ਇਕ ਦਾ ਮਾਣ ਸਤਿਕਾਰ ਕਰਦੇ ਹਨ,
ਉਹ ਨਿਰਧਨ ਨੂੰ ਧਨਵਾਨ ਬਣਾ ਦਿੰਦੇ ਹਨ।

ਮੁਰਦਾ ਰਾ ਆਬਿ-ਹੈਵਾਂ ਮੀਦਿਹੰਦ
ਹਰ ਦਿਲੇ ਪਜ਼ਮੁਰਦਾ ਰਾ ਜਾਂ ਮੀਦਿਹੰਦ ॥੧੦੨॥

ਉਹ ਮੁਰਦੇ ਨੂੰ ਅੰਮ੍ਰਿਤ ਬਖਸ਼ਦੇ ਹਨ,
ਉਹ ਹਰ ਮੁਰਝਾਏ ਹੋਏ ਦਿਲ ਨੂੰ ਨਵੀਂ ਜਾਨ ਬਖਸ਼ਦੇ ਹਨ।

ਸਬਜ਼ ਮੀਸਾਜ਼ੰਦ ਚੇਬਿ ਖੁਸ਼ਕ ਰਾ
ਬੂਏ ਮੀਬਖਸ਼ੰਦ ਰੰਗਿ ਮੁਸ਼ਕ ਰਾ ॥੯੩॥

ਉਹ ਹਰ ਸੁੱਕੀ ਲੱਕੜ ਨੂੰ ਹਰੀ ਭਰੀ ਬਣਾ ਦਿੰਦੇ ਹਨ,
ਉਹ ਬੂ ਨੂੰ ਵੀ ਕਸਤੂਰੀ ਬਣਾ ਦਿੰਦੇ ਹਨ ।

ਜੁਮਲਾ ਅਸ਼ਰਾਫ਼ ਅੰਦ ਦਰ ਜਾਤੇ ਸਿਫ਼ਾਤ
ਤਾਲਿਬਿ ਜਾਤ ਅੰਦ ਖੁਦ ਹਮ ਐਨਿ ਜਾਤ ॥੯੪॥

ਨਿਜੀ ਸਿਫ਼ਤਾਂ ਵਿਚ ਇਹ ਸਾਰੇ ਭਲੇ ਲੋਕ ਹਨ,
ਰੱਬ ਦੀ ਜਾਤ ਦੇ ਢੁੰਡਾਉ ਹਨ, ਆਪ ਵੀ ਉਹ ਰੱਬ ਵਰਗੇ ਹੀ ਹਨ ।

ਖੂਇ ਸਾਂ ਇਲਮੇ ਅਦਬ ਰਾ ਮੁਜ਼ਹਰ ਅਸਤ
ਰੂਇ ਸਾਂ ਰੋਸ਼ਨ ਜਿ ਮਿਹਰਿ ਅਨਵਰ ਅਸਤ ॥੯੫॥

ਇਲਮ ਅਤੇ ਅਦਬ ਉਨ੍ਹਾਂ ਦੇ ਸੁਭਾਉ ਵਿਚੋਂ ਪ੍ਰਗਟ ਹੁੰਦਾ ਹੈ;
ਉਨ੍ਹਾਂ ਦਾ ਮੁਖੜਾ ਨੂਰਾਨੀ ਸੂਰਜ ਤੋਂ ਰੋਸ਼ਨ ਹੁੰਦਾ ਹੈ ।

ਮਿੱਲਤਿ ਸਾਂ ਕੌਮਿ ਮਿਸਕੀਨਾਂ ਬਵਦ
ਹਰ ਦੇ ਆਲਮ ਸ਼ਾਇਕਿ ਈਨਾਂ ਬਵਦ ॥੯੬॥

ਉਨ੍ਹਾਂ ਦਾ ਪੰਥ ਗਰੀਬ ਨਿਮਾਣਿਆਂ ਦੀ ਕੌਮ ਹੈ;
ਦੋਵੇਂ ਜਹਾਨ ਇਨ੍ਹਾਂ ਦੇ ਸ਼ਰਧਾਲੂ ਹਨ ।

ਕੌਮਿ ਮਿਸਕੀਂ ਕੌਮਿ ਮਰਦਾਨਿ ਖੁਦਾ-ਸਤ
ਈ ਹਮਾ ਛਾਨੀ ਵ ਉ ਦਾਇਮ ਬਕਾਸਤ ॥੯੭॥

ਇਹ ਮਸਕੀਨਾਂ ਦੀ ਕੌਮ, ਰੱਬ ਦੇ ਬੰਦਿਆਂ ਦੀ ਕੌਮ ਹੈ ।

ਇਹ ਸਭ ਕੁਝ ਨਾਸ਼ ਹੋ ਜਾਣ ਵਾਲਾ ਹੈ ਪਰ ਉਹ ਰੱਬ ਸਦਾ ਅਬਿਨਾਸ਼ੀ ਹੈ ।

ਸੁਹਬਤਿ ਸਾਂ ਖਾਕ ਰਾ ਅਕਸੀਰ ਕਰਦ
ਲੁਤਫ਼ਿ ਸਾਂ ਬਰ ਹਰ ਦਿਲੇ ਤਾਸੀਰ ਕਰਦ ॥੯੮॥

ਉਨ੍ਹਾਂ ਦੀ ਸੰਗਤ ਨੇ ਮਿੱਟੀ ਨੂੰ ਵੀ ਅਕਸੀਰ ਬਣਾ ਦਿੱਤਾ ।
ਉਨ੍ਹਾਂ ਦੀ ਮਿਹਰ ਨੇ ਹਰ ਦਿਲ ਤੇ ਅਸਰ ਕੀਤਾ ।

ਹਰ ਕਿ ਬ-ਏਸਾਂ ਨਸ਼ੀਨਦ ਯੱਕ ਦਮੇ
ਰੂਜ਼ਿ ਛਰਦਾ ਰਾ ਕੁਜਾ ਦਾਰਦ ਜਾਮੇ ॥੯੯॥

ਜੋ ਇਕ ਵਾਰ ਵੀ ਉਨ੍ਹਾਂ ਦੀ ਸੰਗਤ ਵਿਚ ਬੈਠ ਜਾਂਦਾ ਹੈ,
ਫਿਰ ਉਹ ਕਿਆਮਤ ਦੇ ਦਿਨ ਦੀ ਕਦ ਚਿੰਤਾ ਕਰਦਾ ਹੈ?

ਆਂ ਚਿ ਦਰ ਸਦ-ਸਾਲਾ ਉਮਰਸ਼ ਨ-ਯਾਫ਼ਤ
ਸੁਹਬਤਿ ਸਾਂ ਹਮਚੂ ਖੁਰਸ਼ੀਦਸ਼ ਬਿਤਾਖਤ ॥੧੦੦॥

ਜਿਸ ਨੂੰ ਸੈਕੜੇ ਸਾਲਾਂ ਦੀ ਉਮਰ ਵਿਚ ਕੁਝ ਪ੍ਰਾਪਤ ਨਾ ਹੋਇਆ,
ਉਨ੍ਹਾਂ ਦੀ ਸੰਗਤ 'ਚ ਉਹ ਸੂਰਜ ਵਾਂਗ ਚਮਕ ਪਿਆ ।

ਮਾ ਕਿ ਅਜ ਇਹਸਾਨਿ ਸਾਂ ਸ਼ਰਮਿੰਦਾ-ਏਮ
ਬੰਦਾਇ ਇਹਸਾਨਿ ਸਾਂ ਰਾ ਬੰਦਾ ਏਮ ॥੧੦੧॥

ਅਸੀਂ ਉਨ੍ਹਾਂ ਦੇ ਅਹਿਸਾਨਮੰਦ ਹਾਂ,
ਉਨ੍ਹਾਂ ਦੇ ਅਹਿਸਾਨਾਂ ਦੇ ਬੰਦੇ ਹਾਂ ।

ਸਦ ਹਜ਼ਾਰਾਂ ਹਮਚੂਲ੍ਹ ਮਨ ਕੁਰਬਾਨਿ ਸ਼ਾਂ
ਹਬ ਚਿ ਗੋਇਮ ਕਮ ਬਵਦ ਦਰ ਸ਼ਾਨਿ ਸ਼ਾਂ ॥੧੦੨॥

ਮੇਰੇ ਜਿਹੇ ਲੱਖਾਂ ਉਨ੍ਹਾਂ ਤੋਂ ਕੁਰਬਾਨ ਹਨ,
ਮੈਂ ਜੋ ਕੁਝ ਵੀ ਉਨ੍ਹਾਂ ਦੀ ਸਿਫਤ ਵਿਚ ਆਖਾਂ, ਥੋੜ੍ਹਾ ਹੈ ।

ਸ਼ਾਨਿ ਸ਼ਾਂ ਬੀਰੂੰ ਬਵਦ ਅਜ ਗੁਫਤਗੂ
ਜਾਮਾਇ ਸ਼ਾਂ ਪਾਕ ਅਜ ਸੁਸਤੇ ਸੂ ॥੧੦੩॥

ਉਨ੍ਹਾਂ ਦੀ ਸ਼ਾਨ ਕਹਿਣ ਤੋਂ ਬਾਹਰ ਹੈ,
ਉਨ੍ਹਾਂ ਦਾ ਜੀਵ-ਜਾਮਾ ਧੋਣ ਤੋਂ ਪਾਕ ਹੈ ।

ਦਾਂ ਯਕੀਂ ਤਾਂ ਚੰਦ ਈਂ ਦੁਨੀਆ ਬਵਦ
ਆਖ਼ਰਿਸ਼ ਕਾਰਿ ਤੂ ਬਾ ਮੌਲਾ ਬਵਦ ॥੧੦੪॥

ਯਕੀਨ ਰੱਖ! ਆਖਰ ਇਹ ਦੁਨੀਆਂ ਕਦ ਤਕ ਹੈ?
ਅਖੀਰ ਤੇਰਾ ਸੰਬੰਧ ਤਾਂ ਰੱਬ ਨਾਲ ਹੀ ਹੋਣਾ ਹੈ ।

ਪਸ ਜਾ ਅੰਵਲ ਕੁਨ ਹਦੀਸਿ ਸ਼ਾਹ ਰਾ
ਪੈਰਵੀ ਕੁਨ ਹਾਦੀਏ ਈਂ ਰਾਹ ਰਾ ॥੧੦੫॥

ਹੁਣ ਤੂੰ ਫਿਰ ਮੁੱਢ ਤੋਂ ਉਸ ਸ਼ਾਹ ਦੀਆਂ ਕਥਾ ਕਹਾਣੀਆਂ ਕਰ ।
ਇਹ ਰਾਹ ਦੇ ਵਿਖਾਉਣ ਵਾਲੇ ਦੇ ਪਿੱਛੇ ਪਿੱਛੇ ਤੁਰ ।

ਤਾ ਤੂੰ ਹਮ ਯਾਬੀ ਮੁਰਾਦ ਉਮਰ ਰਾ
ਲਜ਼ਤੇ ਯਾਬੀ ਜਾ ਸੋਕਿ ਕਿਬਰੀਆ ॥੧੦੬॥

ਤਾਂ ਜੋ ਤੈਨੂੰ ਉਮਰਾਂ ਦੀ ਮੁਰਾਦ ਮਿਲ ਜਾਵੇ,
ਅਤੇ ਉਸ ਮਹਾਨ ਪ੍ਰਭੂ ਦੀ ਪ੍ਰਤੀਦੀ ਦਾ ਰਸ ਪ੍ਰਾਪਤ ਹੋਵੇ ।

ਜਾਹਿਲ ਆਂ-ਜਾ ਸਾਹਿਬਿ-ਦਿਲ ਮੀਸ਼ਵਦ
ਗਰਕਿ ਦਰਿਆਓ ਬਸਾਹਿਲ ਮੀਸ਼ਵਦ ॥੧੦੭॥

ਇਕ ਮੂਰਖ ਵੀ ਉਥੇ ਦਿਲ ਵਾਲਾ ਹੋ ਜਾਂਦਾ ਹੈ,
ਦਰਿਆ ਵਿਚ ਡੱਬਿਆ ਹੋਇਆ ਵੀ ਕੰਢੇ ਤੇ ਪੁੱਜ ਜਾਂਦਾ ਹੈ ।

ਨਾਕਿਸ ਆਂ-ਜਾ ਆਰਿਫ਼ ਕਾਮਿਲ ਸ਼ਵਦ
ਯਾਦਿ ਮੌਲਾ ਹਰ ਕਿ ਰਾ ਹਾਸਿਲ ਸ਼ਵਦ ॥੧੦੮॥

ਜਿਸ ਨੂੰ ਵੀ ਰੱਬ ਦੀ ਯਾਦ ਪ੍ਰਾਪਤ ਹੋ ਜਾਂਦੀ ਹੈ,
ਉਹ ਤੁੱਛ ਵੀ ਪੂਰਾ ਗਿਆਨਵਾਨ ਬਣ ਜਾਂਦਾ ਹੈ ।

ਈਂ ਅਦਬ ਤਾਜਸਤ ਬਰ ਅਫ਼ਰਾਕਿ ਕਸ
ਆਂ ਕਿ ਗਾਫ਼ਲ ਨੀਸਤ ਅਜ ਹੱਕ ਯਕ ਨਫਸ ॥੧੦੯॥

ਜਿਹੜਾ ਰੱਬ (ਦੀ ਯਾਦ) ਤੋਂ ਪਲ ਭਰ ਵੀ ਗਾਫ਼ਲ ਨਹੀਂ,
ਉਸ ਦੇ ਸਿਰ ਉੱਤੇ ਸਮਝੇ ਅਦਬ-ਸਤਿਕਾਰ ਦਾ ਤਾਜ ਰਖਿਆ ਹੋਇਆ ਹੈ ।

ਹਰ ਕਸੇ ਰਾ ਨੀਸਤ ਈਂ ਦੈਲਤ ਨਸੀਬ

ਦਰਦਿ ਸ਼ਾਂ ਰਾ ਨੀਸਤ ਗੈਰ ਅਜ਼ ਹੱਕ ਤਬੀਬ ॥੧੧੦॥

ਇਹ ਦੈਲਤ ਹਰ ਕਿਸੇ ਨੂੰ ਨਸੀਬ ਨਹੀਂ,

ਉਨ੍ਹਾਂ ਦੇ ਦਰਦ ਦਾ ਇਲਾਜ ਸਿਵਾਇ ਰੱਬ ਵੈਦ ਦੇ ਕੋਈ ਨਹੀਂ।

ਦਾਰੂਇ ਹਰ ਦਰਦ ਰਾ ਯਾਦਿ ਖੁਦਾਸਤ

ਜਾਂ ਕਿ ਦਰ ਹਰ ਹਾਲ ਹੱਕ ਦਾਰਦ ਰਵਾ-ਸਤ ॥੧੧੧॥

ਹਰ ਦਰਦ ਦਾ ਦਾਰੂ ਰੱਬ ਦੀ ਯਾਦ ਹੈ,

ਜਿਸ ਹਾਲ ਵਿਚ ਰੱਬ ਰੱਖੇ, ਉਹੀ ਠੀਕ ਹੈ।

ਮੁਰਸ਼ਦਿ ਕਾਮਿਲ ਹਮਾ ਰਾ ਆਰਜੂ,

ਗੈਰਿ ਮੁਰਸ਼ਦ ਕਸ ਨ ਯਾਬਦ ਰਹਿ ਬਦੂ ॥੧੧੨॥

ਸਭ ਦੀ ਇੱਛਾ ਪੂਰਨ ਸਤਿਗੁਰ ਦੀ ਪ੍ਰਾਪਤੀ ਹੈ,

ਬਿਨਾਂ ਗੁਰੂ ਦੇ ਕੋਈ ਵੀ ਰੱਬ ਤਕ ਨਹੀਂ ਪਹੁੰਚ ਸਕਦਾ।

ਰਾਹ-ਰਵਾਂ ਰਾ ਰਾਹ ਬਿਸੀਆਰ ਆਮਦਾ

ਕਾਰਵਾਂ ਰਾ ਰਾਹ ਦਰਕਾਰ ਆਮਦਾ ॥੧੧੩॥

ਪਾਂਧੀਆਂ ਲਈ ਕਿੰਨੇ ਹੀ ਰਾਹ ਹਨ,

ਉਨ੍ਹਾਂ ਨੂੰ ਕਾਫਲੇ ਦੇ ਰਾਹ ਦੀ ਲੋੜ ਹੈ।

ਦਮ ਬਦਮ ਦਰ ਜਿਕਰਿ ਮੇਲਾ ਹਾਜ਼ਰ ਅੰਦ

ਖੇਡ ਮਨਜੂਰੇ ਖੁਦਾ ਰਾ ਨਗਜ਼ਰ ਅੰਦ ॥੧੧੪॥

ਉਹ ਹਰ ਦਮ ਰੱਬ ਦੇ ਸਿਮਰਨ ਲਈ ਤਤਪਰ ਰਹਿੰਦੇ ਹਨ,

ਆਪ ਰੱਬ ਦੇ ਮਨਜੂਰ ਹਨ ਅਤੇ ਰੱਬ ਦੇ ਦਰਸਕ ਹਨ।

ਮੁਰਸ਼ਦਿ ਕਾਮਿਲ ਹਮਾਂ ਬਾਂਸ਼ਦ ਹਮਾਂ

ਕਜ਼ ਕਲਾਮਸ ਬੂਇ ਹੱਕ ਆਦਿ ਅਜਾਂ ॥੧੧੫॥

ਪੂਰਨ ਸਤਿਗੁਰੂ ਓਹੀ ਅਤੇ ਓਹੀ ਹੋ ਸਕਦਾ ਹੈ,

ਜਿਸ ਦੀ ਬਾਣੀ ਵਿਚੋਂ ਰੱਬ ਦੀ ਸੁਰੰਧੀ ਸਪਸ਼ਟ ਮਹਿਕਦੀ ਹੋਵੇ।

ਹਰ ਕਿ ਆਇਦ ਪੇਸ਼ਿ ਏਸ਼ਾਂ ਜੱਗ ਵਾਰ

ਜੂਦ ਗਰਦਦ ਹਮਚੂ ਮਿਹਰਿ ਨੂਰ ਬਾਰ ॥੧੧੬॥

ਕੋਈ ਵੀ ਉਨ੍ਹਾਂ ਦੇ ਸਾਹਮਣੇ ਜੱਗੇ ਵਾਂਗ ਆਉਂਦਾ ਹੈ,

ਉਹ ਛੇਤੀ ਹੀ ਸੂਰਜ ਵਾਂਗ ਨੂਰ ਦੀ ਬਰਖਾ ਕਰਨ ਵਾਲਾ ਬਣ ਜਾਂਦਾ ਹੈ।

ਜਿੰਦਗੀ ਈਨਸਤ ਬੇ ਚੁਨੇ ਰਿਰਾ

ਬਿਗੁਜ਼ਰਦ ਈਂ ਉਮਰ ਦਰ ਯਾਦਿ ਖੁਦਾ ॥੧੧੭॥

ਜਿੰਦਗੀ ਹੀ ਉਹ ਹੈ ਜਿਹੜੀ ਬਿਨਾਂ ਕਿਸੇ ਹੀਲ ਹੁੱਜਤ ਦੇ,

ਉਸ ਰੱਬ ਦੀ ਯਾਦ ਵਿਚ ਗੁਜਰੇ।

ਖੁਦ-ਪ੍ਰਸਤੀ ਕਾਰਿ ਨਾਦਾਂ ਆਮਦਾ

ਹੱਕ-ਪ੍ਰਸਤੀ ਜਾਤਿ ਈਮਾਂ ਆਮਦਾ ॥੧੧੮॥

ਹਉਮੈ ਕਰਨਾ ਮੂਰਖਾਂ ਦਾ ਕੰਮ ਹੈ,
ਰੱਬ ਦੀ ਭਗਤੀ ਈਮਾਨ ਵਾਲਿਆਂ ਦਾ ਖਾਸਾ ਹੈ।

ਹਰ ਦਮੇ ਗਛਲਤ ਬਵਦ ਮਰਗਿ ਅਜੀਮ
ਹੱਕ ਨਿਗਾਹ ਦਾਰਦ ਜਿ ਸ਼ੈਤਾਨਿ ਰਜੀਮ ॥੧੧੯॥

ਹਰ ਇਕ ਦਮ ਦੀ ਅਣਗਹਿਲੀ ਇਕ ਵੱਡੀ ਮੋਤ ਹੈ,
ਰੱਬ ਦੇਜ਼ਖ ਦੇ ਸ਼ੈਤਾਨ ਤੋਂ ਬਚਾਈ ਰੱਖੇ।

ਆਂ ਕਿ ਰੂਜੇ ਸ਼ਬ ਬ-ਯਾਦਸ਼ ਮੁਬਤਲਾ-ਸਤ
ਈਂ ਮਤਾਅ ਅੰਦਰ ਦੁਕਾਨਿ ਐਲੀਆ-ਸਤ ॥੧੨੦॥

ਜਿਹੜਾ ਵੀ ਉਸ ਦੀ ਯਾਦ ਵਿਚ ਦਿਨ ਰਾਤ ਮਸਤ ਰਹਿੰਦਾ ਹੈ,
(ਉਸ ਨੂੰ ਪਤਾ ਹੈ ਕਿ) ਇਹ [ਰੱਬ ਦੀ ਯਾਦ] ਮਾਲ ਸੰਤਾਂ ਦੀ ਹੱਟ ਤੋਂ ਹੀ ਪ੍ਰਾਪਤ ਹੁੰਦਾ ਹੈ।

ਕਿਹਤਰੀਨਿ ਬੰਦਾਇ ਦਰਗਾਹਿ ਸ਼ਾਂ
ਬਿਹਤਰ ਅਸਤ ਅਜ ਮਿਹਤਰਾਨਿ ਈਂ ਜਹਾਂ ॥੧੨੧॥

ਉਨ੍ਹਾਂ ਦੀ ਦਰਗਾਹ ਦਾ ਸਭ ਤੋਂ ਨੀਵਾਂ ਬੰਦਾ ਵੀ,
ਇਸ ਜਹਾਨ ਦੇ ਵੱਡੇ ਤੋਂ ਵੱਡੇ ਪਤਵੰਤਿਆਂ ਨਾਲੋਂ ਚੰਗੇਰਾ ਹੈ।

ਬਸ ਬਜ਼ੁਰਗਾਂ ਕੂ ਫਿਦਾਇ ਰਾਹਿ ਸ਼ਾਂ
ਸੁਰਮਾਇ ਚਸ਼ਮਮ ਜਿ ਖਾਬਿ ਰਾਹਿ ਸ਼ਾਂ ॥੧੨੨॥

ਉਨ੍ਹਾਂ ਦੇ ਰਾਹਾਂ ਤੋਂ ਕਈ ਸਿਆਣੇ ਕੁਰਬਾਨ (ਜਾਂਦੇ) ਹਨ,
ਉਨ੍ਹਾਂ ਦੇ ਰਾਹਾਂ ਦੀ ਧੂੜ ਮੇਰੀਆਂ ਅੱਖਾਂ ਲਈ ਸੁਰਮਾ ਹੈ।

ਹਮਚੁਨੀਂ ਪਿੰਦਾਰ ਖੁਦ ਰਾ ਐ ਅਜੀਜ਼
ਤਾ ਸ਼ਵੀ ਐ ਜਾਨਿ ਮਨ ਮਰਦਿ ਤਮੀਜ਼ ॥੧੨੩॥

ਤੂੰ ਵੀ, ਹੇ ਬਰਖੁਰਦਾਰ! ਆਪਣੇ ਆਪ ਨੂੰ ਇਸੇ ਤਰ੍ਹਾਂ ਸਮਝ,
ਤਾਂ ਜੋ, ਮੇਰੀ ਜਾਨ। ਤੂੰ ਇਕ ਬਿਬੇਕੀ ਪੁਰਸ਼ ਬਣ ਜਾਵੇਂ।

ਸਾਹਿਬਾਂ ਰਾ ਬੰਦਾ ਬਿਸੀਆਰ ਆਮਦਾ
ਬੰਦਾ ਰਾ ਬਾ-ਬੰਦਰੀ ਕਾਰ ਆਮਦਾ ॥੧੨੪॥

ਇਨ੍ਹਾਂ ਸਾਹਿਬਾਂ ਦੇ ਬਹੁਤ ਸੇਵਕ ਅਤੇ ਬੰਦੇ ਹਨ,
ਬੰਦੇ ਦਾ ਕੰਮ ਤਾਂ ਬੰਦਰੀ ਕਰਨਾ ਹੈ।

ਮਸਾ ਤੁਰਾ ਬਾਇਦ ਕਿ ਖਿਦਮਤਗਾਰਿ ਸ਼ਾਂ
ਬਾਸੀ ਓ ਹਰਗਿਜ਼ ਨ-ਬਾਸੀ ਬਾਰਿ ਸ਼ਾਂ ॥੧੨੫॥

ਇਸ ਲਈ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਦਾ ਸੇਵਕ ਬਣ ਜਾਵੇਂ,
ਪਰ ਕਦੀ ਵੀ ਉਨ੍ਹਾਂ ਲਈ ਭਾਰ ਨਾ ਬਣੋ।

ਗਰਚਿਹ ਯਾਰੀ-ਦਿਹ ਨ ਗੈਰ ਅਜ ਸਾਲਕੇ-ਸਤ
ਲੇਕ ਦਰ ਗੁਫਤਨ ਚੁਨੀਂ ਐਬੇ ਬਸੇ-ਸਤ ॥੧੨੬॥

ਭਾਵੇਂ ਰੱਬ ਤਕ ਪਹੁੰਚਾਉਣ ਵਾਲਾ ਉਨ੍ਹਾਂ ਬਿਨਾਂ ਹੋਰ ਕੋਈ ਨਹੀਂ ਹੁੰਦਾ,
ਪਰ ਅਜਿਹੀ ਗੱਲ ਕਰਨਾ ਵੀ (ਉਨ੍ਹਾਂ ਲਈ) ਦੋਸ਼ ਹੈ।

ਜੱਗਾ ਰਾ ਦੀਦਮ ਕਿ ਬੁਰਸੀਦਿ-ਜਹਾਂ
ਸੁਦ ਜਿ ਫੈਜ਼ ਸੁਹਬਤਿ ਸਾਹਿਬ-ਦਿਲਾਂ ॥੧੨੭॥

ਮੈਂ ਵੇਖਿਆ ਕਿ ਇਨ੍ਹਾਂ ਦਿਲਾਂ ਦੇ ਮਹਿਰਮਾਂ ਦੀ,
ਸੰਗਤ ਦੀ ਬਖਸ਼ਿਸ਼ ਦੇ ਸਦਕੇ ਜੱਗਾ ਵੀ ਜਹਾਨ ਦਾ ਸੁਰਜ ਬਣ ਗਿਆ ।

ਕੀਸਤ ਸਾਹਿਬ-ਦਿਲ ਕਿ ਹੱਕ ਬਿਸਨਾਸਦਸ਼
ਕਜ਼ ਲਕਾਇਸ਼ ਸੋਕਿ ਹੱਕ ਮੀ-ਬਾਰਦਸ਼ ॥੧੨੮॥

ਦਿਲ ਵਾਲਾ ਬੰਦਾ ਕੌਣ ਹੈ ਜਿਹੜਾ ਰੱਬ ਨੂੰ ਪਛਾਣਦਾ ਹੋਵੇ,
ਅਤੇ ਜਿਸ ਦੇ ਮੁਖੜੇ ਤੋਂ ਰੱਬ ਦਾ ਨੂਰ ਬਰਸਦਾ ਹੋਵੇ ।

ਸੁਹਬਤਿ ਸ਼ਾਂ ਸੋਕਿ ਹੱਕ ਬਖਸ਼ਦ ਤੁਰਾ
ਅਜ਼ ਕਿਤਾਬਿ ਹਰ ਸਬਕ ਬਖਸ਼ਦ ਤੁਰਾ ॥੧੨੯॥

ਉਨ੍ਹਾਂ ਦੀ ਸੰਗਤ ਤੈਨੂੰ ਰੱਬ ਦਾ ਪਿਆਰ ਬਖਸ਼ਦੀ ਹੈ,
ਉਨ੍ਹਾਂ ਦੀ ਸੰਗਤ ਰੱਬ ਦੀ ਕਿਤਾਬ ਤੋਂ ਤੈਨੂੰ ਸਬਕ ਦਿੰਦੀ ਹੈ ।

ਜੱਗਾ ਰਾ ਬੁਰਸੀਦਿ ਅਨਵਰ ਮੀ-ਕੁਨੰਦ
ਖਾਕ ਰਾ ਅਜ਼ ਹੱਕ ਮੁਨਵਰ ਮੀ-ਕੁਨੰਦ ॥੧੩੦॥

ਉਹ ਤਾਂ ਜ਼ਰੀ ਨੂੰ ਚਮਕਦਾ ਸੁਰਜ ਬਣਾ ਦਿੰਦੇ ਹਨ,
ਮਿੱਟੀ ਨੂੰ ਸੱਚ ਦੀ ਰੋਸ਼ਨੀ ਨਾਲ ਨੂਰਾਨੀ ਬਣਾ ਦਿੰਦੇ ਹਨ ।

ਚਸ਼ਮਿ ਤੂ ਖਾਕੀ ਵ ਦਰ ਵੈ ਨੂਰਿ ਹੱਕ
ਅੰਦਰੂਨਸ਼ ਚਾਰ ਸੂ ਵ ਨਹੁ ਤਥਕ ॥੧੩੧॥

ਤੇਰੀ ਅੱਖ ਤਾਂ ਮਿੱਟੀ ਦੀ ਹੈ, ਪਰ ਉਸ ਵਿਚ ਨੂਰ ਰੱਬ ਦਾ ਹੈ,
ਉਸ ਵਿਚ ਚਾਰੇ ਦਿਸ਼ਾ ਅਤੇ ਨੌ-ਆਸਮਾਨ ਮੈਝੂਦ ਹਨ ।

ਖਿਦਮਤਿ ਸ਼ਾਂ ਬੰਦਰਗੀਇ ਹੱਕ ਬਵਦ
ਕਾਂ ਕਬੂਲਿ ਕਾਦਰਿ ਮੁਤਲਿਕ ਬਵਦ ॥੧੩੨॥

ਉਨ੍ਹਾਂ ਦੀ ਸੇਵਾ ਰੱਬ ਦੀ ਬੰਦਰੀ ਹੈ,
ਕਿਉਂਕਿ ਉਹ ਉਸ ਸਰਬ-ਸ਼ਕਤੀਮਾਨ ਨੂੰ ਪਰਵਾਨ ਹੈ ।

ਬੰਦਰੀ ਕੁਨ ਜਾਂ ਕਿ ਉੰ ਬਾਸਦ ਕਬੂਲ
ਕਦਰਿ ਉੰ ਰਾ ਕੈ ਬਿਦਾਨਦ ਹਰ ਜਹੂਲ ॥੧੩੩॥

ਤੂ ਵੀ ਬੰਦਰੀ ਕਰ ਤਾਂ ਜੋ ਉਸ (ਰੱਬ) ਅੱਗੇ ਪਰਵਾਨ ਹੋਵੇ,
ਉਸ ਦੀ ਕਦਰ ਹਰ ਮੂਰਖ ਕਿਵੇਂ ਸਮਝ ਸਕਦਾ ਹੈ?

ਹਸਤ ਕਾਰਿ ਕੂਜੇ ਸ਼ਬ ਦਰ ਯਾਦਿ ਉੰ
ਯਕ ਨਫਸ ਖਾਲੀ ਨਮੀ ਬਾਸਦ ਅਜੂੰ ॥੧੩੪॥

ਦਿਨ ਰਾਤ ਬਸ ਇਕੇ ਕੰਮ ਉਸ ਦੀ ਯਾਦ ਹੀ ਹੋਣਾ ਚਾਹੀਦਾ ਹੈ,
ਇਕ ਛਿਣ ਲਈ ਵੀ ਉਸ ਦੀ ਯਾਦ ਬਿਨਾਂ ਨਹੀਂ ਰਹਿਣਾ ਚਾਹੀਦਾ ।

ਚਸ਼ਮਿ ਸ਼ਾਂ ਰੋਸ਼ਨ ਜਿ ਦੀਦਾਰਿ ਅੱਲਾਹ
ਦਰ ਲਿਬਾਸ ਅੰਦਰ-ਗਦਾ ਓ ਬਾਦਸ਼ਾਹ ॥੧੩੫॥

ਉਨ੍ਹਾਂ ਦੇ ਨੇਤ੍ਰ ਰੱਬ ਦੇ ਦੀਦਾਰ ਨਾਲ ਰੋਸ਼ਨ ਹਨ,
ਉਹ ਭਾਵੇਂ ਭਿਖਾਰੀ ਦੇ ਭੇਖ ਵਿਚ ਹੋਣ, ਪਰ ਉਹ ਬਾਦਸ਼ਾਹ ਹੁੰਦੇ ਹਨ।

ਬਾਦਸ਼ਾਹੀ ਆਂ ਕਿ ਉਦਾਇਮ ਬਵਦ
ਹਮਚੂਜਾਤਿ ਪਾਕਿ ਸੱਕ ਕਾਇਮ ਬਵਦ ॥੧੩੯॥

ਪਾਤਸ਼ਾਹੀ ਉਹੋ ਹੀ ਹੈ ਜਿਹੜੀ ਸਦਾ ਕਾਇਮ ਰਹੇ,
ਅਤੇ ਰੱਬ ਦੀ ਪਾਕ ਪਵਿੱਤ੍ਰ ਜਾਤ ਵਾਂਗ ਹੀ ਕਾਇਮ ਰਹੇ।

ਰਸਾਇਮ ਸ਼ਾਂ ਆਈਨਿ ਦਰਵੇਸ਼ੀ ਬਵਦ
ਅਸ ਖੁਦਾ ਓ ਬਾਹਮਾ ਪੇਸ਼ੀ ਬਵਦ ॥੧੩੧॥

ਉਨ੍ਹਾਂ ਦੀ ਰਹੁ ਰੀਤੀ ਦਰਵੇਸ਼ਾਂ ਵਾਲੀ ਹੁੰਦੀ ਹੈ,
ਉਹ ਰੱਬ ਦੇ ਅੰਸ਼ ਹੁੰਦੇ ਹਨ ਅਤੇ ਸਭ ਨਾਲ ਉਨ੍ਹਾਂ ਦੀ ਅਪਣਤ ਹੁੰਦੀ ਹੈ।

ਹਰ ਗਦਾ ਰਾ ਇੱਜੇ ਜਾਹੇ ਮੀਦਿਹੰਦ
ਦੌਲਤ ਬੇ-ਇਸ਼ਤਬਾਹੀ ਮੀਦਿਹੰਦ ॥੧੩੮॥

ਉਹ ਹਰ ਭਿਖਾਰੀ ਨੂੰ ਇੱਜਤ ਮਰਤਬਾ ਬਖਸ਼ਦੇ ਹਨ,
ਨਿਰਸੰਦੇਹ ਉਹ ਦੌਲਤ ਬਖਸ਼ਦੇ ਹਨ।

ਨਾਕਸਾਂ ਰਾ ਆਰਿਫਿ ਕਾਮਿਲ ਕੁਨੰਦ
ਬੇ-ਦਿਲਾਂ ਰਾ ਸਾਹਿਬਿ-ਦਿਲ ਮੀਕੁਨੰਦ ॥੧੩੯॥

ਤੁੱਛ ਬੰਦਿਆਂ ਨੂੰ ਉਹ ਪੂਰਨ ਗਿਆਨਵਾਨ ਬਣਾ ਦਿੰਦੇ ਹਨ,
ਬੇਦਿਲਾਂ ਨੂੰ ਉਹ ਦਿਲਾਂ ਦੇ ਮਾਲਕ ਬਣਾ ਦਿੰਦੇ ਹਨ।

ਖੁਦ-ਪ੍ਰਸਤੀ ਅਜ ਮਿਆਂ ਬਰਦਾਸ਼ਤੰਦ
ਤੁਖਾਮਿ ਹੱਕ ਦਰ ਕਿਸ਼ਤਿ ਦਿਲਹਾ ਕਾਸਤੰਦ ॥੧੪੦॥

ਆਪਣੇ ਅੰਦਰੋਂ ਉਹ ਹਉਮੈ ਬਾਹਰ ਕੱਢ ਮਾਰਦੇ ਹਨ,
ਉਹ ਸੱਚ ਦੇ ਬੀਜ ਦਿਲਾਂ ਦੇ ਖੇਤਾਂ ਵਿਚ ਬੀਜਦੇ ਹਨ।

ਖੇਡਤਨ ਰਾ ਹੀਚ ਮੀ ਦਾਨੰਦ ਸ਼ਾਂ
ਹਰਿਫਿ ਹੱਕ ਰਾ ਰੂਜੇ ਸ਼ਬ ਖਾਨੰਦ ਸ਼ਾਂ ॥੧੪੧॥

ਉਹ ਆਪਣੇ ਆਪ ਨੂੰ ਅਸਲੋਂ ਤੁੱਛ ਸਮਝਦੇ ਹਨ,
ਉਹ ਦਿਨ ਰਾਤ ਰੱਬ ਦੇ ਸਿਮਰਨ ਵਿਚ ਲੀਨ ਰਹਿੰਦੇ ਹਨ।

ਤਾ ਕੁਜਾ ਐਸਾਫਿ ਮਰਦਾਨਿ ਖੁਦਾ-ਸਤ
ਅਜ ਹਜ਼ਾਰਾਂ ਗਰ ਯਕੇ ਗੋਇਮ ਰਵਾ-ਸਤ ॥੧੪੨॥

ਰੱਬ ਦੇ ਬੰਦਿਆਂ (ਸੰਤਾਂ) ਦੀ ਸਿਫਤ ਕਿਥੋਂ ਤਕ ਕਰਾਂ?
ਜੇਕਰ ਉਨ੍ਹਾਂ ਦੀਆਂ ਹਜ਼ਾਰਾਂ ਸਿਫਤਾਂ ਵਿਚੋਂ ਇਕ ਵੀ ਬਿਆਨ ਕਰ ਸਕਾਂ ਤਾਂ ਭੀ ਚੰਗਾ ਹੈ।

ਹਮਚੂਨੀਂ ਮਰਦੁਮ ਬਜੂ ਕਾਂ ਕੀਸਤੰਦ
ਦੀਗਰਾਂ ਮੁਰਦੰਦ ਈਹਾਂ ਜੀਸਤੰਦ ॥੧੪੩॥

ਤੂੰ ਵੀ ਅਜਿਹੇ ਗੁਰਮੁਖ ਪਿਆਰੇ ਢੂੰਡ, ਕਿਹੜੇ ਪਿਆਰੇ?
ਜਿਹੜੇ ਸਦਾ ਜਿਉਂਦੇ ਹਨ। ਦੂਜੇ ਤਾਂ ਮੋਇਆਂ ਸਮਾਨ ਹਨ।

ਰੱਬ ਦੀ ਦਰਗਾਹ ਦੇ ਦਰਵਾਜ਼ੇ ਪਰ ਕੋਈ ਬਚਾਏ ।

ਲੂਲੀਆਨਿ ਸੋਖਿ ਆਲਮ ਦਰ ਰਥੁਦ

ਮੀ ਕੁਨਮ ਅਜ਼ ਦਸਤਿ ਆਂਹਾ ਅਲਗਿਆਸ ।

ਸੋਖ ਅਤੇ ਗੁਸਤਾਖ ਮਾਸੂਕਾਂ ਨੇ ਸੰਸਾਰ ਨੂੰ ਲੁੱਟ ਲਿਆ ।

ਮੈਂ ਉਨ੍ਹਾਂ ਦੇ ਹੱਥੋਂ ਹੀ ਦੁਹਾਈ ਦੇ ਰਿਹਾ ਹਾਂ—ਕੋਈ ਬਚਾਏ ।

ਕੇ ਜਿਥ ਦਸਤਿ ਖੰਜਰਿ ਮਿਜ਼ਗਾਨਿ ਉੰ

ਮੀ ਸ਼ਵਦ ਖਾਮੋਸ਼ ਗੋਯਾ ਅਲਗਿਆਸ ।

ਉਸ ਦੀਆਂ ਪਲਕਾਂ ਦੇ ਖੰਜਰ ਹੱਥੋਂ

ਗੋਯਾ ਕਿਵੇਂ ਚੁੱਪ ਰਹਿ ਸਕਦਾ ਹੈ? ਦੁਹਾਈ ਹੈ—ਕੋਈ ਬਚਾਏ ।

੧੯

ਮਸਤ ਰਾ ਬਾ-ਜਾਮਿ ਰੰਗੀਂ ਇਹਤਿਆਜ

ਤਿਸ਼ਨਾ ਰਾ ਬ-ਆਬਿ ਸੀਰੀਂ ਇਹਤਿਆਜ ।

ਇਕ ਮਸਤ ਨੂੰ ਤਾਂ ਲਾਲ ਰੰਗ ਦੇ ਜਾਮ ਨਾਲ ਗੁਰਜ਼ ਹੈ,

ਅਤੇ ਇਕ ਤਿਹਾਏ ਨੂੰ ਠੰਡੇ ਮਿਠੇ ਪਾਣੀ ਦੀ ਲੋੜ ਹੈ ।

ਸੁਹਬਤਿ ਮਰਦਾਨਿ-ਹੱਕ ਬਸ ਅਨਵਰ ਅਸਤ

ਤਾਲਿਬਾਂ ਰਾ ਹਸਤ ਚਦੀਂ ਇਹਤਿਆਜ ।

ਰੱਬ ਦੇ ਭਗਤਾਂ ਦੀ ਸੰਗਤ ਨੂਰ ਨਾਲ ਭਰੀ ਪਈ ਹੈ ।

ਰੱਬ ਦੇ ਢੂੰਡਾਉਆਂ ਨੂੰ ਬਸ ਇਸੇ ਦੀ ਹੀ ਲੋੜ ਹੈ ।

ਅਜ਼ ਤਬੱਸੁਮ ਕਰਦਾਈ ਗੁਲਸ਼ਨ ਜਹਾਂ

ਹਰ ਕਿ ਦੀਦਸ਼ ਕੈ ਬ-ਗੁਲਚੀਂ ਇਹਤਿਆਜ ।

ਤੂੰ ਆਪਣੀ ਮੁਸਕਾਨ ਨਾਲ ਜਹਾਨ ਨੂੰ ਬਾਗ ਬਣਾ ਦਿੱਤਾ ਹੈ,

ਜਿਸ ਨੇ ਉਸ ਨੂੰ ਵੇਖ ਲਿਆ, ਉਸ ਨੂੰ ਮਾਲੀ ਦੀ ਕੀ ਲੋੜ ਹੈ?

ਯਕ ਨਿਗਾਹਿ ਲੁਤਾਫ਼ ਤੂੰ ਦਿਲ ਮੀ-ਬੁਰਦ

ਬਾਜ਼ ਮੀ-ਦਾਰਮ ਅਜ਼ਾਂ ਈਂ ਇਹਤਿਹਾਜ ।

ਤੇਰੀ ਇਕ ਮੁਹੱਬਤ ਭਰੀ ਨਿਗਾਹ ਦਿਲ ਲੈ ਉੱਡਦੀ ਹੈ,

ਪਰ ਫਿਰ ਵੀ ਮੈਨੂੰ ਉਸੇ ਦੀ ਲੋੜ ਹੈ ।

ਨੀਸਤ ਗੋਯਾ ਗਾਰਿ ਤੂੰ ਦਰ ਦੇ ਜਹਾਂ

ਬਾ ਤੂੰ ਦਾਰਮ ਅਜ਼ ਦਿਲੇ ਦੀਂ ਇਹਤਿਆਜ ।

ਗੋਯਾ! ਤੇਰੇ ਬਿਨਾਂ ਦੋਹਾਂ ਜਹਾਨਾਂ ਵਿਚ ਹੋਰ ਕੋਈ ਨਹੀਂ,

ਮੈਨੂੰ ਤਾਂ ਦਿਲ ਅਤੇ ਦੀਨ ਦੀ ਕੇਵਲ ਤੇਰੇ ਲਈ ਲੋੜ ਹੈ ।

੨੦

ਐ ਜੁਲਾਫ਼ ਅੰਬਰੀਨਿ ਤੂੰ ਗੋਯਾ ਨਕਾਬਿ ਸੁਬਹਾ

ਪਿਨਹਾਂ ਚੂ ਜ਼ੇਰ ਅਬਰਿ ਸਿਆਹ ਆਫ਼ਤਾਬਿ ਸੁਬਹਾ ।

ਜੀਸਤਨ ਰਾ ਮਾਅਨੀ ਦਾਨੀ ਕਿਹ ਚੀਸਤ
 ਐ ਖੁਸ਼ਾ ਉਮਰੇ ਕਿ ਦਰ ਯਾਦਸ਼ ਬਜੀਸਤ ॥੧੪੪॥
 ਕੀ ਤੈਂਨੂੰ ਜਿਉਣ ਦੇ ਅਰਥਾਂ ਦਾ ਪਤਾ ਹੈ?
 (ਆ ਦੱਸਾਂ) ਜਿਉਣਾ ਉਹੀ ਸੁਭਾਗਾ ਹੈ ਜਿਹੜਾ ਉਸ ਰੱਬ ਦੀ ਯਾਦ ਵਿਚ ਜੀਆ ਜਾਵੇ।
 ਮਰਦਿ ਆਰਿਡ ਜਿੰਦਾ ਅਜ ਇਰਫਾਨਿ ਉ-ਸਤ
 ਨਿਆਮਤਿ ਹਰ ਦੇ ਜਹਾਂ ਦਰ ਖਾਨਾਇ ਉ-ਸਤ ॥੧੪੫॥
 ਆਰਫ ਲੋਕ ਰੱਬ ਦੇ ਭੇਤ ਭਰੇ ਗਿਆਨ ਕਰਕੇ ਹੀ ਜਿੰਦਾ ਹਨ,
 ਦੋਹਾਂ ਜਹਾਨਾਂ ਦੀ ਨਿਹਮਤ ਉਸ ਦੇ ਘਰ ਵਿਚ ਹੈ।
 ਮਾਅਨੀਏ ਈਂ ਜਿੰਦਗੀ ਯਾਦਿ ਖੂਦਾ-ਸਤ
 ਕਜ਼ ਤੁਫ਼ੈਲਸ਼ ਜਿੰਦਾ ਜਾਨਿ ਐਲੀਆ-ਸਤ ॥੧੪੬॥
 ਜੀਵਨ ਦਾ ਅਰਥ ਹੀ ਰੱਬ ਦੀ ਯਾਦ ਹੈ।
 ਇਸੇ ਕਰਕੇ ਹੀ ਸੰਤਾਂ ਦਾ ਜੀਵਨ ਹੈ।
 ਜਿਕਰਿ ਉ ਬਰ ਹਰ ਜਬਾਨਿ ਗੋਯਾ ਸ਼ੁਦਾ
 ਹਰ ਦੇ ਆਲਮ ਰਾਹਿ ਹੱਕ ਜੂਯਾ ਸ਼ੁਦਾ ॥੧੪੭॥
 ਉਨ੍ਹਾਂ ਦਾ ਜਿਕਰ ਹਰ ਬੋਲਦੀ ਜੀਭਾ ਉਪਰ ਹੈ,
 ਦੋਵੇਂ ਜਹਾਨ ਉਸ ਰੱਬ ਦੇ ਮਾਰਗ ਦੇ ਢੂੰਡਾਉ ਹਨ।
 ਜੁਮਲਾ ਮੀ-ਖਾਨੰਦ ਜਿਕਰਿ ਜੁਲਜਲਾਲ
 ਐ ਜਹੇ ਕੀਲੇ ਜਹੇ ਛਰਖੰਦਾ ਕਾਲ ॥੧੪੮॥
 ਸਾਰੇ ਹੀ ਉਸ ਜਲਾਲ ਵਾਲੇ ਰੱਬ ਦਾ ਸਿਮਰਨ ਕਰਦੇ ਹਨ,
 ਤਾਂ ਤੇ ਸੁਭਾਗਾ ਹੈ ਅਜਿਹਾ ਸਿਮਰਨ ਅਤੇ ਸ਼ੁਭ ਹੈ ਅਜਿਹੀ ਚਰਚਾ।
 ਕੀਲੇ ਕਾਲੇ ਗਰ ਬਰਾਇ ਹੱਕ ਬਵਦ
 ਅਜ ਬਰਾਇ ਕਾਦਰਿ ਮੁਤਲਿਕ ਬਵਦ ॥੧੪੯॥
 ਜੇਕਰ ਸੱਚ ਦੀ ਗੱਲ ਬਾਤ ਅਤੇ ਚਰਚਾ ਕਰਨੀ ਹੋਵੇ,
 ਤਾਂ ਇਹ ਉਸ ਸਰਬ ਸ਼ਕਤੀਮਾਨ ਬਾਰੇ ਹੀ ਹੋ ਸਕਦਾ ਹੈ।
 ਯਾਫਤ ਈਂ ਸਰਮਾਯਾਇ ਉਮਰਿ ਨਜੀਬ
 ਹਸਤ ਅੰਦਰ ਸੁਹਬਤਿ ਏਸ਼ਾਂ ਨਸੀਬ ॥੧੫੦॥
 ਨੇਕ ਉਮਰ ਨੂੰ ਅਜਿਹਾ (ਭਜਨ ਬੰਦਰੀ ਦਾ) ਸਰਮਾਇਆ
 ਉਨ੍ਹਾਂ (ਸੰਤਾਂ) ਦੀ ਸੰਗਤ ਵਿਚੋਂ ਹੀ ਨਸੀਬ ਹੋਇਆ।
 ਅਂ ਰਵਾ ਬਾਸਦ ਦਿਗਰ ਮਨਜ਼ੂਰ ਨੀਸਤ
 ਗਰਿ ਹਰਫਿ ਰਾਸਤੀ ਦਸਤੂਰ ਨੀਸਤ ॥੧੫੧॥
 ਉਨ੍ਹਾਂ ਨੂੰ ਅਜਿਹੀ ਰਾਸ ਹੀ ਮਨਜ਼ੂਰ ਹੈ, ਹੋਰ ਕੁਝ ਵੀ ਉਨ੍ਹਾਂ ਨੂੰ ਚੰਗਾ ਨਹੀਂ ਲੱਗਦਾ,
 ਸੱਚ ਦੇ ਸ਼ਬਦਾਂ ਤੋਂ ਬਿਨਾਂ ਹੋਰ ਕੁਝ ਕਹਿਣਾ ਉਨ੍ਹਾਂ ਦਾ ਨੇਮ ਹੀ ਨਹੀਂ।
 ਸਾਧ ਸੰਗਤ ਨਾਮਿ ਸ਼ਾਂ ਦਰ ਹਿੰਦਵੀਸਤ
 ਈਂ ਹਮਾ ਤਾਰੀਡਿ ਸ਼ਾਂ ਐ ਮੇਲਵੀਸਤ ॥੧੫੨॥

ਹਿੰਦਵੀ ਬੋਲੀ ਵਿਚ ਉਨ੍ਹਾਂ ਦਾ ਨਾਮ ਸਾਧ-ਸੰਗਤ ਹੈ,
ਹੇ ਮੈਲਵੀ! ਇਹ ਸਭ ਉਨ੍ਹਾਂ ਦੀ ਹੀ ਤਾਰੀਫ਼ ਹੈ।

ਸੁਹਬਤਿ ਏਸਾਂ ਬਵਦ ਲੁਤਫ਼ ਖੁਦਾ

ਤਾ ਨਸੀਬਿ ਕਸ ਸ਼ਵਦ ਈਂ ਰੂ-ਨੁਮਾ ॥੧੫੩॥

ਉਨ੍ਹਾਂ ਦੀ ਸੰਗਤ ਦੀ ਪ੍ਰਾਪਤੀ ਪ੍ਰਮਾਤਮਾ ਦੀ ਕਿਰਪਾ ਤੋਂ ਹੁੰਦੀ ਹੈ,
ਏਥੇ ਇਸ ਦੀ ਕਿਰਪਾ ਤੋਂ ਇਕ ਪੁਰਸ਼ ਦਾ ਭਾਗ ਪ੍ਰਗਟ ਹੋ ਜਾਂਦਾ ਹੈ।

ਹਰ ਕਸੇ ਈਂ ਦੈਲਤਿ ਜਾਵੀਦ ਯਾਛਤ

ਜਿੰਦਗੀਏ ਉਮਰ ਰਾ ਉਮੀਦ ਯਾਛਤ ॥੧੫੪॥

ਜਿਸ ਕਿਸੇ ਨੂੰ ਇਹ ਅਮਰ ਧਨ ਪ੍ਰਾਪਤ ਹੋ ਗਿਆ,
ਮਾਨੋ ਉਸ ਦੀ ਉਮਰ ਦੀ ਆਯੂ ਆਸ਼ਾਵੰਤ ਹੋ ਗਈ।

ਈਂ ਹਮਾਂ ਡਾਨੀ ਵ ਆਂ ਬਾਕੀ ਬਿਦਾਂ

ਜਾਮਿ ਇਸ਼ਕ ਪਾਕ ਰਾ ਸਾਕੀ ਬਿਦਾਂ ॥੧੫੫॥

ਇਹ ਸਭ (ਦੈਲਤ ਅਤੇ ਉਮਰ) ਨਾਸ਼ਵਾਨ ਹੈ, ਅਤੇ ਉਹ ਅਬਿਨਾਸ਼ੀ ਹਨ,
ਉਨ੍ਹਾਂ ਨੂੰ ਤੂੰ ਪਵਿੱਤਰ ਪ੍ਰੇਮ ਦੇ ਪਿਆਲੇ ਭਰ ਭਰ ਦੇਣ ਵਾਲਾ ਸਾਕੀ ਸਮਝ।

ਹਰ ਚਿ ਹਸਤ ਅਜ ਸੁਹਬਤਿ ਏਸਾਂ ਬਵਦ

ਕਜ਼ ਤਫ਼ੈਲਸ ਜੁਮਲਾ ਆਬਾਦਾ ਬਵਦ ॥੧੫੬॥

ਜੇ ਕੁਝ ਵੀ ਮੌਜੂਦ ਦਿੱਸਦਾ ਹੈ, ਇਹ ਉਨ੍ਹਾਂ ਦੀ ਸੰਗਤ ਕਰਕੇ ਹੀ ਹੈ,
ਉਨ੍ਹਾਂ ਦੀ ਮਿਹਰ ਕਰਕੇ ਇਹ ਸਭ ਆਬਾਦੀ ਅਤੇ ਖੁਸ਼ਗਾਲੀ ਹੈ।

ਈਂ ਹਮਾਂ ਆਬਾਦੀ ਅਜ ਲੁਤਫ਼ ਖੁਦਾ-ਸਤ

ਗਫ਼ਲਤ ਅਜ ਵੈ ਯੱਕ ਨਫਸ ਮਰਗੇ ਜਫ਼ਾ ਸਤ ॥੧੫੭॥

ਇਹ ਸਭ ਆਬਾਦੀ ਰੱਬ ਦੀ ਮਿਹਰ ਕਰਕੇ ਹੈ,
ਛਿਨ ਭਰ ਲਈ ਵੀ ਉਸ ਰੱਬ ਨੂੰ ਵਿਸਰਨਾ ਮੌਤ ਅਤੇ ਦੁੱਖ ਸਮਾਨ ਹੈ।

ਸੁਹਬਤਿ ਸਾਂ ਹਾਸਲਿ ਈਂ ਜਿੰਦਗੀਸਤ

ਜਿੰਦਗੀ ਈਂ ਜਿੰਦਗੀ ਈਂ ਬੰਦਗੀ-ਸਤ ॥੧੫੮॥

ਉਨ੍ਹਾਂ ਦੀ ਸੰਗਤ ਇਸ ਜਿੰਦਗੀ ਦੀ ਪ੍ਰਾਪਤੀ ਹੈ,
ਜਿੰਦਗੀ, ਇਹੀ ਜਿੰਦਗੀ, ਜਿਹੜੀ ਉਸ ਦੀ ਬੰਦਗੀ ਹੈ।

ਗਰ ਤੂ ਮੀਖਾਹੀ ਕਿ ਮਰਦਿ ਹੱਕ ਸ਼ਵੀ

ਆਰਿਫ਼ ਉੰ ਕਾਮਿਲ ਮੁਤਲਿਕ ਸ਼ਵੀ ॥੧੫੯॥

ਜੇਕਰ ਤੂੰ ਚਾਹੁੰਦਾ ਹੈਂ ਕਿ ਰੱਬ ਦਾ ਭਗਤ ਬਣੋਂ,
ਤਾਂ ਉਸ ਪੂਰਨ ਪੁਰਖ ਦਾ ਗਿਆਨਵਾਨ ਬਣ।

ਸੁਹਬਤਿ ਸਾਂ ਕੀਮੀਆ ਬਾਸਦ ਤੁਰਾ

ਤਾ ਚਿਹ ਮੀਖਾਹੀ ਰਵਾ ਬਾਸਦ ਤੁਰਾ ॥੧੬੦॥

ਉਨ੍ਹਾਂ ਦੀ ਸੰਗਤ ਤੇਰੇ ਲਈ ਕੀਮੀਆ ਹੈ,
ਤਾਂ ਜੋ, ਜੋ ਵੀ ਤੂੰ ਚਾਹੋਂ, ਉਹ ਉਚਿਤ ਹੋਵੇ।

ਈਂ ਹਮਾ ਕੂ ਸਾਹਿਬਿ ਜਾਂ ਆਮਦੰਦ
ਅਜ ਬਰਾਇ ਸੁਹਬਤਿ ਸ਼ਾਂ ਆਮਦੰਦ ॥੧੯੧॥

ਇਹ ਜਿਹੜੇ ਸਾਰੇ ਜੋ ਜੀਉਂ ਦੇ ਜਾਗਦੇ ਹਨ,
ਇਹ ਕੇਵਲ ਉਨ੍ਹਾਂ (ਗੁਰਮੁਖਾਂ) ਦੀ ਸੰਗਤ ਸਦਕਾ ਹਨ।

ਜਿੰਦਗੀਇ ਸ਼ਾਂ ਜਿਛੈਜਿ ਸੁਹਬਤ ਅਸਤ
ਸੁਹਬਤਿ ਸ਼ਾਂ ਆਇਤਿ ਪੁਰ ਰਹਿਮਤ ਅਸਤ ॥੧੯੨॥

ਉਨ੍ਹਾਂ ਦੀ ਜਿੰਦਗੀ ਉਨ੍ਹਾਂ ਦੀ ਸੰਗਤ ਦੀ ਬੱਖਸ਼ਿਸ਼ ਸਦਕਾ ਹੈ,
ਉਨ੍ਹਾਂ ਦੀ ਸੰਗਤ ਰੱਬ ਦੀ ਰਹਿਮਤ ਦੀ ਦਲੀਲ ਹੈ।

ਹਰ ਕਸੇ ਰਾ ਸੁਹਬਤਿ ਸ਼ਾਂ ਬਾਇਦਸ਼
ਤਾ ਜਿ ਦਿਲ ਅਕਦਿ ਗੁਹਰ ਬਿਕੁਸ਼ਾਇਦਸ਼ ॥੧੯੩॥

ਹਰ ਕਿਸੇ ਨੂੰ ਉਨ੍ਹਾਂ ਦੀ ਸੰਗਤ ਦੀ ਲੋੜ ਹੈ,
ਤਾਂ ਜੋ ਆਪਣੇ ਦਿਲ ਵਿਚੋਂ ਮੇਤੀਆਂ ਦੀ ਲੜੀ ਖੇਲ੍ਹ ਸਕਣ।

ਸਾਹਿਬਿ ਗੰਜੀਨਾਈ ਅ ਬੇ-ਖਬਰ
ਲੇਕ ਜਾਂ ਗੰਜੇ ਤੁਰਾ ਨ-ਬਵਦ ਖਬਰ ॥੧੯੪॥

ਹੈ ਅਨਜਾਣ! ਤੂੰ (ਬਹੁ-ਮੁੱਲੇ) ਖਜਾਨੇ ਦਾ ਮਾਲਕ ਹੈਂ,
ਪਰ ਅਫਸੋਸ ਕਿ ਤੈਨੂੰ ਉਸ ਗੁਪਤ ਖਜਾਨੇ ਦਾ ਪਤਾ ਹੀ ਨਹੀਂ।

ਕੈ ਅਜਾਂ ਗੰਜੇ ਬ-ਯਾਬੀ ਇਤਲਾਅ
ਅੰਦਰੂਨਿ ਕੁਛਲ ਚੂੰ ਬਾਸਦ ਮਤਾਅ ॥੧੯੫॥

ਉਸ ਖਜਾਨੇ ਦਾ ਤੈਨੂੰ ਕਿਵੇਂ ਪਤਾ ਲੱਗੇ,
ਕਿ ਜੰਦਰੇ ਅੰਦਰ ਕਿਹੋ ਜੇਹਾ ਮਾਲ ਮਤਾਅ ਪਿਆ ਹੈ।

ਪਸ ਤੁਰਾ ਲਾਜਿਮ ਬਵਦ ਜੂਈ ਕੁਲੀਦ
ਤਾ ਬ-ਬੀਨੀ ਗੰਜਿ ਖੁਫ਼ੀਆ ਰਾ ਪਦੀਦ ॥੧੯੬॥

ਇਸ ਲਈ ਤੇਰੇ ਵਾਸਤੇ ਜ਼ਰੂਰੀ ਹੈ ਕਿ ਅਜਿਹੇ ਖਜਾਨੇ ਦੀ ਕੁੰਜੀ ਢੂੰਡੋਂ,
ਤਾਂ ਜੋ ਤੈਨੂੰ ਗੁਪਤ ਖਜਾਨੇ ਦਾ ਸਾਫ਼ ਪਤਾ ਲੱਗ ਜਾਵੇ।

ਕੁਛਲ ਬਿਕੁਸ਼ਾ ਅਜ ਕੁਲੀਦਿ ਨਾਮਿ ਹੱਕ
ਅਜ ਕਿਤਾਬਿ ਗੋਜ ਮਖ਼ਫ਼ੀ ਖਾਂ ਸਬਕ ॥੧੯੭॥

ਤੂੰ ਰੱਬ ਦੇ ਨਾਮ ਦੀ ਕੁੰਜੀ ਨਾਲ ਇਸ ਜੰਦਰੇ ਨੂੰ ਖੇਲ੍ਹ,
ਇਸ ਛੁਪੇ ਹੋਏ ਖਜਾਨੇ ਦੀ ਪੇਖੀ ਵਿਚੋਂ ਸਬਕ ਪੜ੍ਹ।

ਈਂ ਕੁਲੀਦਿ ਨਾਮ ਪੇਸ਼ਿ ਸ਼ਾਂ ਬਵਦ
ਮਰਹਮਿ ਦਿਲਹਾਇ ਰੇਸੇ ਜਾਂ ਬਵਦ ॥੧੯੮॥

ਇਹ ਨਾਮ ਦੀ ਕੁੰਜੀ ਉਨ੍ਹਾਂ ਸੰਤਾਂ ਕੋਲ ਹੀ ਹੁੰਦੀ ਹੈ,
ਇਹ ਕੁੰਜੀ ਜਖਮੀ ਦਿਲਾਂ ਅਤੇ ਜਾਨਾਂ ਦੀ ਮਲ੍ਹਮ ਹੈ।

ਚੂੰ ਕਸੇ ਰਾ ਈਂ ਕੁਲੀਦ ਆਇਦ ਬ-ਦਸਤ
ਸਾਹਿਬਿ ਗੰਜੀਨਾ ਬਾਸਦ ਹਰ ਕਿ ਹਸਤ ॥੧੯੯॥

ਜਦ ਇਹ ਕੁੰਜੀ ਕਿਸੇ ਦੇ ਹੱਥ ਲੱਗ ਜਾਵੇ,
ਤਾਂ, ਜੋ ਕੋਈ ਵੀ ਹੋਵੇ, ਉਹ ਖੜਾਨੇ ਦਾ ਮਾਲਕ ਬਣ ਜਾਂਦਾ ਹੈ।

ਗੰਜ ਰਾ ਚੂੰ ਯਾਛਤਾ ਜੋਯਾਇ ਗੰਜ
ਗਸ਼ਤ ਫਾਰਿਗ ਅਜ਼ ਹਮਾ ਤਸ਼ਵੀਸੇ ਰੰਜ ॥੧੭੦॥

ਜਦ ਖੜਾਨਾ ਢੂੰਡਣ ਵਾਲੇ ਨੂੰ ਖੜਾਨਾ ਮਿਲ ਗਿਆ ਤਾਂ
ਸਮਝੋ ਉਹ ਸਾਰੇ ਫਿਕਰਾਂ ਅੰਦੇਸ਼ਿਆਂ ਤੋਂ ਮੁਕਤ ਹੋ ਗਿਆ।
ਆਂ ਹਮ ਅਜ਼ ਮਰਦਾਨਿ ਹੱਕ ਸ਼ੁਦ ਐ ਸ਼ਫੀਕ
ਆਂ ਕਿ ਰਾਹੇ ਯਾਛਤ ਦਰ ਕੂਇ ਰਫੀਕ ॥੧੭੧॥

ਜਿਸ ਨੂੰ ਆਪਣੇ ਸੱਜਣ ਪਿਆਰੇ ਦੀ ਗਲੀ ਦਾ ਰਾਹ ਮਿਲ ਗਿਆ,
ਹੇ ਮੇਰੇ ਦੋਸਤ, ਉਹ ਵੀ ਸਮਝ ਕਿ ਰੱਬ ਦੇ ਪਿਆਰਿਆਂ ਵਿਚ ਸ਼ਾਮਲ ਹੋ ਗਿਆ।

ਸੁਹਬਤਿ ਸਾਂ ਜੱਗਾ ਰਾ ਚੂੰ ਮਾਹ ਕਰਦ
ਹਰ ਗਦਾ ਰਾ ਸੁਹਬਤਿ ਸਾਂ ਸ਼ਾਹ ਕਰਦ ॥੧੭੨॥

ਉਨ੍ਹਾਂ ਦੀ ਸੰਗਤ ਨੇ ਜ਼ਰੋ ਨੂੰ ਚੰਨ ਬਣਾ ਦਿੱਤਾ,
ਉਨ੍ਹਾਂ ਦੀ ਸੰਗਤ ਨੇ ਹਰ ਭਿਖਾਰੀ ਨੂੰ ਬਾਦਸ਼ਾਹ ਕਰ ਦਿੱਤਾ।

ਰਹਿਮਤਿ ਹੱਕ ਬਾਦ ਬਰ ਐਜਾਇ ਸਾਂ
ਬਰ ਪਿਦਰ ਬਰ ਮਾਦਰੇ ਇਥਨਾਇ ਸਾਂ ॥੧੭੩॥

ਉਨ੍ਹਾਂ ਦੇ ਚਰਿਤ੍ਰ ਉੱਤੇ ਰੱਬ ਦੀ ਮਿਹਰ ਹੋਵੇ,
ਉਨ੍ਹਾਂ ਦੇ ਮਾਪਿਆਂ ਅਤੇ ਆਲ ਐਲਾਦ ਉੱਤੇ ਵੀ [ਰੱਬ ਦੀ ਮਿਹਰ ਹੋਵੇ]

ਹਰ ਕਿ ਸਾਂ ਰਾ ਦੀਦ ਹੱਕ ਰਾ ਦੀਦਾ ਅਸਤ
ਖੁਸ਼ ਗੁਲ ਅਜ਼ ਬਾਗਿ ਮੁਹੱਬਤ ਚੀਦਾ ਅਸਤ ॥੧੭੪॥

ਜਿਸ ਕਿਸੇ ਵੀ ਉਨ੍ਹਾਂ ਦੇ ਦਰਸ਼ਨ ਕਰ ਲਏ, ਮਾਨੇ ਉਸ ਨੇ ਰੱਬ ਨੂੰ ਵੇਖ ਲਿਆ,
ਅਤੇ ਸਮਝੋ ਉਸ ਨੇ ਸੱਚੀ ਪ੍ਰੀਤੀ ਦੇ ਬਾਗਾ ਵਿਚੋਂ ਸਭ ਤੋਂ ਸੁੰਦਰ ਫੁੱਲ ਤੋੜ ਲਿਆ ਹੈ।

ਗੁਲ ਜਿ ਬਾਗਿ ਮਾਅਰਫਤ ਬਰ-ਚੀਦਨ ਅਸਤ
ਦੀਦਨਿ ਏਸਾਂ ਖੁਦਾ ਰਾ ਦੀਦਨ ਅਸਤ ॥੧੭੫॥

ਉਨ੍ਹਾਂ ਦੀ ਸੰਗਤ ਰੱਬੀ ਗਿਆਨ ਦੇ ਬਾਗਾ ਚੋਂ ਸੁੰਦਰ ਫੁੱਲ ਤੋੜਨਾ ਹੈ,
ਉਨ੍ਹਾਂ ਦੇ ਦਰਸ਼ਨ ਕਰਨਾ ਰੱਬ ਦਾ ਦੀਦਾਰ ਕਰਨਾ ਹੈ।

ਮੁਸ਼ਕਿਲ ਆਮਦ ਦੀਦਨਿ ਹੱਕ ਰਾ ਬਿਆਂ
ਮੀਦਿਹਦ ਈਂ ਜੁਮਲਾ ਰਾ ਕੁਦਰਤ ਨਿਸਾਂ ॥੧੭੬॥

ਰੱਬ ਦੇ ਦਰਸ਼ਨਾਂ ਦਾ ਬਿਆਨ ਕਰਨਾ ਮੁਸ਼ਕਲ ਹੈ,
ਉਸ ਦੀ ਸ਼ਕਤੀ ਅਥਵਾ ਪ੍ਰਕ੍ਰਿਤੀ ਹੀ ਉਸ ਦਾ ਪਤਾ ਦਿੰਦੀ ਹੈ।

ਅਜ਼ ਤੁਫੈਲਿ ਸਾਂ ਖੁਦਾ ਰਾ ਦੀਦਾ-ਅਮ
ਗੁਲ ਜਿ ਬਾਗਿ ਮਾਅਰਫਤ ਬਰ ਚੀਦਾ-ਅਮ ॥੧੭੭॥

ਉਸ ਦੀ ਕ੍ਰਿਪਾ ਨਾਲ ਮੈਂ ਰੱਬ ਦੇ ਦਰਸ਼ਨ ਕੀਤੇ ਹਨ।
ਉਨ੍ਹਾਂ ਦੀ ਕ੍ਰਿਪਾ ਨਾਲ ਮੈਂ ਰੱਬੀ ਗਿਆਨ ਦੇ ਬਾਗਾ ਵਿਚੋਂ ਫੁੱਲ ਚੁਣਿਆ ਹੈ।

ਦੀਦਨਿ ਹੱਕ ਮਾਅਨੀਏ ਦਾਰਦ ਸ਼ਰੀਫ
ਮਨ ਨਿ-ਅੱਮ ਈਂ ਜੁਮਲਾ ਆਂ ਜਾਤਿ ਲਤੀਫ ॥੧੬੮॥

ਰੱਬ ਦੇ ਦਰਸ਼ਨ ਕਰਨਾ ਇਕ ਪਵਿੱਤ੍ਰ ਭਾਵ ਰਖਦਾ ਹੈ,
ਮੈਂ ਤਾਂ ਕੁਝ ਵੀ ਨਹੀਂ, ਇਹ ਸਭ ਕੁਝ ਉਸ ਦੀ ਸੂਖਮ ਜਾਤ ਹੀ ਹੈ।

ਹਰ ਕਿ ਉੰਦੀ ਦਾਨਿਸਤ ਈਂ ਹਰਫਿ ਤਮਾਮ
ਯਾਫਤ ਉੰਦੀ ਆਂ ਗੰਜਿ ਮਖਡੀ ਰਾ ਮਕਾਮ ॥੧੬੯॥

ਜਿਸ ਨੇ ਇਸ ਪੂਰਨ ਅੱਖਰ ਨੂੰ ਸਮਝ ਲਿਆ,
ਮਾਨੋ ਉਸ ਨੇ ਛੁਪੇ ਖਜ਼ਾਨੇ ਦਾ ਟਿਕਾਣਾ ਲੱਭ ਲਿਆ।

ਮਾਅਨੀਏ ਹੱਕ ਸੂਰਤੇ ਦਾਰਦ ਨਿਕੂ-ਸਤ
ਸੁਰਤਿ ਹੱਕ ਸੂਰਤਿ ਮਰਦਾਨਿ ਉੰ-ਸਤ ॥੧੭੦॥

ਰੱਬ ਦੀ ਹਕੀਕਤ ਦੀ ਅਤਿ ਸੋਹਣੀ ਸੂਰਤ ਹੈ,
ਰੱਬ ਦੀ ਸੂਰਤ ਰੱਬ ਦੇ ਬੰਦਿਆਂ ਦੀ ਸੂਰਤ ਹੈ।

ਖਲਵਤਿ ਏਸ਼ਾਂ ਬਵਦ ਦਰ ਅੰਜੁਮਨ
ਵਸਫਿ ਏਸ਼ਾਂ ਬਰ ਜੁਬਾਨਿ ਮਰਦੇ ਜਨ ॥੧੭੧॥

ਉਹ ਸੰਗਤ ਵਿਚ ਵੀ ਇਕਾਂਤ ਵਿਚ ਹੁੰਦੇ ਹਨ
ਸਭਨਾਂ ਦੀ ਜੀਭਾਂ ਤੇ ਉਨ੍ਹਾਂ ਦਾ ਜਸ ਹੁੰਦਾ ਹੈ।

ਜੀਂ ਖਬਰ ਵਾਕਿਫ਼ ਕਸੇ ਬਾਸ਼ਦ ਕਿ ਉੰਦੀ
ਦਾਰਦ ਅਜ ਸੋਕਿ ਮੁਹੱਬਤ ਗੁਫਤਗੁ ॥੧੭੨॥

ਇਸ ਭੇਤ ਤੋਂ ਉਹ ਹੀ ਵਾਕਫ਼ ਹੋ ਸਕਦਾ ਹੈ,
ਜਿਹੜਾ ਚਾਉ ਸਹਿਤ ਉਸ ਦੀ ਪ੍ਰੀਤੀ ਦੇ ਗੁਣ ਗਾਉਂਦਾ ਹੈ।

ਸੋਕਿ ਮੈਲਾ-ਅਸ਼ ਗਿਰੇਬਾਂ ਗੀਰ ਸ਼ੁਦ
ਨਾਕਸੇ ਹਮ ਸਾਹਿਬਿ ਤਦਬੀਰ ਸ਼ੁਦ ॥੧੭੩॥

ਰੱਬ ਦਾ ਸੋਕ ਜਿਸ ਨੇ ਗਲੇ ਦਾ ਹਾਰ ਹੁੰਦਾ ਹੈ,
ਉਹ ਨਾਚੀਜ਼ ਵੀ ਸਿਆਣਾ ਤੇ ਮੁਦੱਬਰ ਬਣ ਜਾਂਦਾ ਹੈ।

ਸੋਕਿ ਮੈਲਾਯਤ ਚੂੰ ਬਾਸ਼ਦ ਦਸਤਗੀਰ
ਜੱਗਾ ਗਾਰਦਦ ਰਸਕਿ ਖੁਰਸ਼ੀਦਿ ਮੁਨੀਰ ॥੧੭੪॥

ਜਦ ਰੱਬ ਦਾ ਸੋਕ ਤੇਰਾ ਸਹਾਈ ਹੋਵੇ,
ਤਾਂ ਜੱਗਾ ਵੀ ਚਮਕਦਾ ਸੂਰਜ ਬਰਾਬਰ ਬਣ ਜਾਂਦਾ ਹੈ।

ਬਸਕਿ ਹੱਕ ਮੀਬਾਰਦ ਅਜ ਗੁਫਤਾਰਿ ਸ਼ਾਂ
ਦੀਦਾਹਾ ਰੋਸ਼ਨ ਸ਼ੁਦ ਅਜ ਦੀਦਾਰਿ ਸ਼ਾਂ ॥੧੭੫॥

ਉਨ੍ਹਾਂ ਦੇ ਬਚਨਾਂ ਤੋਂ ਸੱਚ ਦੇ ਅੰਮ੍ਰਿਤ ਦੀ ਬਰਖਾ ਹੁੰਦੀ ਹੈ,
ਉਨ੍ਹਾਂ ਦੇ ਦਰਸ਼ਨਾਂ ਨਾਲੋਂ ਅੱਖਾਂ ਨੂੰ ਠੰਡ ਪੈਂਦੀ ਹੈ।

ਕੂਜੇ ਸ਼ਬ ਬਾਸ਼ਦ ਦਰ ਜਿਕਰਸ਼ ਮੁਦਾਮ
ਦਰ ਲਿਬਾਸਿ ਦੁਨਯਵੀ ਮਰਦਿ ਤਮਾਮ ॥੧੭੬॥

ਉਹ ਦਿਨ ਰਾਤ ਰੱਬ ਦਾ ਸਿਮਰਨ ਕਰਦੇ ਰਹਿੰਦੇ ਹਨ,
ਸੰਸਾਰੀ ਭੇਖ ਵਿਚ ਉਹ ਪੂਰਨ ਪੁਰਖ ਹਨ ।

ਬਾ ਹਮਾ ਅਜ਼ ਜੁਮਲਾ ਆਜ਼ਾਦੰਦ ਸ਼ਾਂ
ਦਰ ਹਮਾ ਹਾਲ ਅਜ਼ ਖੂਦਾ ਸ਼ਾਦੰਦ ਸ਼ਾਂ ॥੧੯੭॥

ਉਹ ਇਸ ਸਭ ਕੁਝ ਦੇ ਹੁੰਦੇ ਹੋਏ ਭੀ ਸੁਤੰਤਰ ਹਨ ।
ਹਰ ਹਾਲ ਵਿਚ ਉਹ ਰੱਬ ਦੀ ਰਜਾ ਵਿਚ ਖੁਸ਼ ਹਨ ।

ਦਰ ਲਿਬਾਸਿ ਦੁਨਯਵੀਂ ਵਾ ਰਸਮਿ ਦੀਂ
ਹਮਚੂ ਏਸਾਂ ਸਾਨੀਏ ਦੀਗਰ ਮਥੀਂ ॥੧੯੮॥

ਉਨ੍ਹਾਂ ਦਾ ਭੇਖ ਦੁਨਿਆਵੀਂ ਹੈ, ਪਰ ਰਹੁ ਰੀਤ ਧਰਮ ਵਾਲੀ ਹੈ ।
ਉਨ੍ਹਾਂ ਜੇਹਾਂ ਸੰਸਾਰ ਵਿਚ ਹੋਰ ਕੋਈ ਨਹੀਂ ਦਿਸਦਾ ।

ਹਮ ਚੁਨਾਂ ਦਰ ਯਾਦਿ ਹੱਕ ਦਾਰੰਦ ਦਸਤ
ਹੱਕ-ਸ਼ਨਾਸੇ ਹੱਕ-ਪਸੰਦੇ ਹੱਕ-ਪ੍ਰਸਤ ॥੧੯੯॥

ਉਹ ਰੱਬ ਦੀ ਯਾਦ ਵਿਚ ਪਰਪੱਕ ਅਤੇ ਪਰਬੀਨ ਹਨ,
ਉਹ ਸੱਚ ਨੂੰ ਸਮਝਦੇ, ਸੱਚ ਨੂੰ ਹੀ ਪਿਆਰ ਕਰਦੇ ਤੇ ਸੱਚ ਦੀ ਹੀ ਆਰਾਧਨਾ ਕਰਦੇ ਹਨ ।

ਦਰ ਲਿਬਾਸਿ ਦੁਨਯਵੀਂ ਸਰ ਤਾ ਕਦਮ
ਬੀਨੀ ਵਾ ਗਾਫ਼ਲ ਨ-ਬੀਨੀ ਨੀਮ ਦਮ ॥੧੯੩॥

ਉਹ ਭਾਵੇਂ ਸਿਰ ਤੋਂ ਪੈਰਾਂ ਤੱਕ ਦੁਨਿਆਵੀਂ ਭੇਖ ਵਿਚ ਦਿਸਦੇ ਹਨ,
ਪਰ ਉਨ੍ਹਾਂ ਨੂੰ ਤੂੰ ਕਦੀ ਅੱਧੇ ਪਲ ਲਈ ਵੀ ਗਾਫ਼ਲ ਨਹੀਂ ਦੇਖੇਗਾ ।

ਆਂ ਖੂਦਾਇ ਪਾਕ ਸ਼ਾਂ ਰਾ ਪਾਕ ਕਰਦ
ਗਰ ਚਿਹ ਜਿਸਮਿ ਸ਼ਾਂ ਜ਼ਿ-ਮੁਸ਼ਤਿ ਖਾਕ ਕਰਦ ॥੧੯੪॥

ਉਨ੍ਹਾਂ ਦਾ ਸਰੀਰ ਭਾਵੇਂ ਮੁੱਠੀ ਭਰ ਮਿੱਟੀ ਦਾ ਹੈ,
ਪਰ ਉਨ੍ਹਾਂ ਨੂੰ ਪਾਕ ਰੱਬ ਨੇ ਪਾਕ ਪਵਿੱਤਰ ਬਣਾਇਆ ਹੈ ।

ਈਂ ਵਜੂਦਿ ਖਾਕ ਪਾਕ ਅਜ਼ ਯਾਦਿ ਉੰ ਸਤ
ਜਾਂ ਕਿ ਏਸਾਂ ਮਜ਼ਹਰਿ ਬੁਨਿਆਦਿ ਉੰ ਸਤ ॥੧੯੫॥

ਇਹ ਮਿੱਟੀ ਦਾ ਸਰੀਰ ਉਸ ਦੀ ਯਾਦ ਨਾਲ ਪਵਿੱਤਰ ਹੈ,
ਕਿਉਂਕਿ ਉਹ ਪ੍ਰਮਾਤਮਾ ਵੱਲੋਂ ਮਿਲੀ ਨੀਂਹ (ਹਸਤੀ) ਦਾ ਪ੍ਰਗਟਾਵਾ ਹਨ ।

ਰਸਮਿ ਸ਼ਾਂ ਆਈਨਿ ਦਿਲਦਾਰੀ ਬਵਦ
ਦਰ ਹਮਾ ਹਾਲ ਅਜ਼ ਖੂਦਾ ਯਾਰੀ ਬਵਦ ॥੧੯੬॥

ਉਨ੍ਹਾਂ ਦੀ ਰੀਤੀ ਰੱਬ ਦੀ ਦਿਲਦਾਰੀ ਕਰਨਾ ਹੈ,
ਉਨ੍ਹਾਂ ਦੀ ਰੀਤੀ ਸਦਾ ਰੱਬ ਨਾਲ ਪ੍ਰੇਮ ਕਰਨਾ ਹੈ ।

ਹਰ ਕਸੇ ਰਾ ਕੈ ਨਸੀਬ ਈਂ ਦੋਲਤ ਅਸਤ
ਦੋਲਤਿ ਜਾਵੀਦ ਅੰਦਰ ਸੁਹਬਤ ਅਸਤ ॥੧੯੭॥

ਹਰ ਕਿਸੇ ਨੂੰ ਅਜਿਹੇ ਭਾਗ ਕਿਵੇਂ ਨਸੀਬ ਹੋ ਸਕਦੇ ਹਨ?
ਅਮਰ ਦੋਲਤ ਤਾਂ ਉਨ੍ਹਾਂ ਦੀ ਸੰਗਤ ਵਿਚ ਹੈ ।

ਈਂ ਹਮਾ ਅਜ ਸੁਹਬਤਿ ਮਰਦਾਨਿ ਉਸਤ
ਦੈਲਤਿ ਹਰ ਦੇ ਜਹਾਂ ਦਰ ਸ਼ਾਨਿ ਉਸਤ ॥੧੯੪॥

ਇਹ ਸਭ ਕੁਝ ਉਨ੍ਹਾਂ ਦੀ ਸੰਗਤ ਤੋਂ ਹੈ,
ਦੇਹਾਂ ਜਹਾਨਾਂ ਦੀ ਦੈਲਤ ਉਨ੍ਹਾਂ ਦੀ ਵਡਿਆਈ ਵਿਚ ਹੈ ।

ਸੁਹਬਤਿ ਸ਼ਾਂ ਨਫ਼ਾਅ ਬਿਸੀਆਰ ਆਵੂਰਦ
ਨਖ਼ਲਿ ਜਿਸਮਿ ਖਾਕ ਹੱਕ ਬਾਰ ਆਵੂਰਦ ॥੧੯੫॥

ਉਨ੍ਹਾਂ ਦੀ ਸੰਗਤਿ ਬਹੁਤ ਛਾਇਦਾ ਬਖਸ਼ਦੀ ਹੈ,
ਮਿੱਟੀ ਦੇ ਸਰੀਰ ਦੀ ਖਜੂਰ ਸੱਚ ਦਾ ਫਲ ਲਿਆਉਂਦੀ ਹੈ ।

ਹਮਚੁਨੀਂ ਸੁਹਬਤ ਕੁਜਾ ਬਾਜ਼ ਆਇਦਤ
ਕਜ ਬਰਾਏ ਮਰਦਮੀ ਮੀ-ਸ਼ਾਇਦਤ ॥੧੯੬॥

ਅਜਿਹੀ ਸੰਗਤ ਫੇਰ ਤੈਨੂੰ ਕਦ ਮਿਲੇਗੀ ?

ਅਜਿਹੀ ਸੰਗਤ ਤੈਨੂੰ ਮਨੁੱਖਤਾ ਬਖਸ਼ਦੀ ਹੈ ।

ਮਰਦਮੀ ਯਾਅਨੀ ਬ-ਹੱਕ ਪੈਵਸਤਨ ਅਸਤ
ਗੈਰ ਜਿਕਰਸ਼ ਅਜ ਹਮਾ ਵਾ ਰਿਸਤਨ ਅਸਤ ॥੧੯੭॥

ਮਨੁੱਖਤਾ ਦਾ ਭਾਵ ਰੱਬ ਨਾਲ ਮੇਲ ਹੈ,

ਬਿਨਾਂ ਰੱਬ ਦੇ ਜਿਕਰ ਤੋਂ ਸਭ ਨਾਲੋਂ ਟੁੱਟਣਾ ਹੈ ।

ਚੂੰ ਦਿਲਿ ਬੰਦਾ ਬਜ਼ਿਕਰਸ਼ ਰਾਹ ਯਾਫ਼ਤ
ਹਾਸਲਿ ਉਮਰੈ ਦਿਲ ਆਗਾਹ ਯਾਫ਼ਤ ॥੧੯੮॥

ਜਦ ਮਨੁੱਖ ਦਾ ਦਿਲ ਉਸ ਰੱਬ ਦੇ ਸਿਮਰਨ ਦੇ ਰਾਹ ਪੈ ਗਿਆ,

ਤਾਂ ਉਹ ਉਮਰ ਅਤੇ ਆਤਮਾ ਦੀ ਪ੍ਰਾਪਤੀ ਤੋਂ ਵਾਕਫ਼ ਹੋ ਗਿਆ ।

ਕਾਰਸ਼ ਅਜ ਗਰਦੂਨਿ ਗਰਦਾਂ ਦਰ ਗੁਜਸਤ
ਬਰ ਸਰਿ ਦੁਨਿਆ ਚੂੰ ਮਰਦਾਂ ਦਰ ਗੁਜਸਤ ॥੨੦੦॥

ਉਸ ਦਾ ਇਸ ਘੁੰਮਦੇ ਹੋਏ ਆਸਮਾਨ ਨਾਲੋਂ ਵਾਸਤਾ ਜਾਂਦਾ ਰਿਹਾ (ਅਰਥਾਤ ਉਹ ਜਨਮ ਮਰਨ ਤੋਂ
ਰਹਿਤ ਹੋ ਗਿਆ) । ਜਿਗਿਆਸੂਆਂ ਵਾਂਗ ਉਹ ਸੰਸਾਰ ਤੋਂ ਵਿਰਕਤ ਹੋ ਗਿਆ ।

ਈਂ ਜਹਾਨੇ ਆਂ ਜਹਾਂ ਤਹਿਸੀਂ ਕੁਨੰਦ
ਆਂ ਕਿ ਦਿਲ ਅਜ ਜਿਕਰਿ ਹੱਕ ਰੰਗੀਂ ਕੁਨੰਦ ॥੨੦੧॥

ਜਿਸ ਕਿਸੇ ਨੇ ਆਪਣਾ ਦਿਲ ਰੱਬ ਦੀ ਯਾਦ ਨਾਲ ਰੰਗ ਲਿਆ,

ਦੇਹਾਂ ਜਹਾਨਾਂ ਵਿਚ ਉਸ ਦੀ ਮਹਿਮਾ ਹੋਣ ਲੱਗੀ ।

ਦਰ ਵਜੂਦਸ਼ ਆਫ਼ਤਾਬੈ ਤਾਫ਼ਤਾ
ਨਾਮਿ ਹੱਕ ਦਰ ਸੁਹਬਤਿ ਸ਼ਾਂ ਯਾਫ਼ਤਾ ॥੨੦੨॥

ਉਸ ਦੇ ਸਰੀਰ ਅੰਦਰ ਸੂਰਜ ਚਮਕ ਪਿਆ,

ਰੱਬ ਦੇ ਭਗਤਾਂ ਦੀ ਸੰਗਤ ਵਿਚ ਉਸ ਨੇ ਸੱਚ ਪ੍ਰਾਪਤ ਕਰ ਲਿਆ ।

ਨਾਮਿ ਹੱਕ ਅਜ ਬਸਕਿ ਰੂਜੇ ਸ਼ਬ ਗਿਊਫ਼ਤ
ਦਸਤਿ ਉੰ ਰਾ ਜਿਕਰਿ ਮੈਲਾ ਬਰ-ਗਿਊਫ਼ਤ ॥੨੦੩॥

ਉਸ ਨੇ ਦਿਨ ਰਾਤ ਰੱਬ ਦਾ ਨਾਮ ਧਿਆਇਆ,
ਰੱਬ ਦਾ ਜ਼ਿਕਰ ਹੀ ਉਸ ਦਾ ਸਹਾਈ ਹੋਇਆ ।

ਜ਼ਿਕਰਿ ਮੌਲਾ ਆਂ ਕਿ ਯਾਰੀ ਦਾਦਾ ਸ਼ੁਦ
ਖਾਨਾਇ ਵੀਰਾਂ ਜਿ ਹਕ ਆਬਾਦਾ ਸ਼ੁਦ ॥੨੦੪॥

ਰੱਬ ਦੇ ਸਿਮਰਨ ਨੇ ਜਿਸ ਕਿਸੇ ਦੀ ਸਹਾਇਤਾ ਕੀਤੀ,
ਉਸ ਦਾ ਉਜ਼ਾਇਆ ਹੋਇਆ ਘਰ ਸੱਚ ਦੀ ਪ੍ਰਾਪਤੀ ਨਾਲ ਆਬਾਦ ਹੋ ਗਿਆ ।

ਜ਼ਿਕਰਿ ਮੌਲਾ ਦੋਲਤੇ ਬਾਸ਼ਦ ਅਜੀਮ
ਕੈ ਬਦਸਤ ਆਇਦ ਜਿ ਗੰਜੇ ਮਾਲੇ ਸੀਮ ॥੨੦੫॥

ਰੱਬ ਦੀ ਯਾਦ ਇਕ ਬਹੁਤ ਵੱਡਾ ਧਨ ਹੈ,
ਅਜਿਹਾ ਧਨ ਸੰਸਾਰ ਦੇ ਖਜ਼ਾਨਿਆਂ, ਮਾਲ ਅਤੇ ਚਾਂਦੀ ਤੋਂ ਕਿਵੇਂ ਮਿਲ ਸਕਦਾ ਹੈ?

ਹਰ ਕਿਹ ਹੱਕ ਰਾ ਖਾਸਤ ਹੱਕ ਉੰ ਰਾ ਬਖ਼ਾਸਤ
ਸੋਕਿ ਮੌਲਾ ਬਿਹਤਰੀਨਿ ਕੀਮੀਆ-ਸਤ ॥੨੦੬॥

ਜਿਸ ਕਿਸੇ ਨੇ ਰੱਬ ਦੀ ਇੱਛਾ ਕੀਤੀ, ਰੱਬ ਨੇ ਉਸ ਨੂੰ ਚਾਹਿਆ,
ਰੱਬ ਦਾ ਪਰੇਮ ਸਭ ਤੋਂ ਚੰਗੀ ਰਸਾਇਣ ਹੈ ।

ਗੇਹਰਿ ਮਕਸੂਦਿ ਤਨ ਯਾਦਿ ਖੂਦਾ-ਸਤ
ਲੇਕਨ ਉੰ ਅੰਦਰ ਜੂਬਾਨਿ ਐਲੀਆ ਸਤ ॥੨੦੭॥

ਇਸ ਸਰੀਰ ਦੇ ਮਨੋਰਥ ਦਾ ਜੋਹਰ ਰੱਬ ਦੀ ਯਾਦ ਹੈ,
ਪਰੰਤੂ ਉਹ ਗੁਰਮੁਖਾਂ ਦੀ ਜੀਭਾਂ ਉੰਤੇ ਵੱਸਦਾ ਹੈ ।

ਪਾਰਸਾਈ ਬਿਹ ਕਿ ਬਹਿਰਿ ਹੱਕ ਬਵਦ
ਬਾਦਸ਼ਾਹੀ ਚੀਸਤ ਕਾਂ ਨਾਹੱਕ ਬਵਦ ॥੨੦੮॥

ਪਾਰਸਾਈ ਉਹੀ ਹੀ ਕਿਸੇ ਕੰਮ ਦੀ ਹੈ, ਜਿਹੜੀ ਸੱਚ ਲਈ ਹੋਵੇ,
ਉਹ ਪਾਤਸ਼ਾਹੀ ਕਿਸ ਕੰਮ, ਜਿਹੜੀ ਵਿਅਰਥ ਹੋਵੇ ।

ਹਰ ਦੋ ਮੁਸ਼ਤਾਕ ਅੰਦ ਰਿੰਦੇ ਪਾਰਸਾ
ਤਾ ਕਿਰਾ ਖਾਹਦ ਖੂਦਾਇ ਕਿਬਰੀਆ ॥੨੦੯॥

ਰਿੰਦ ਅਤੇ ਪਾਰਸਾ ਦੇਵੇਂ ਹੀ ਚਾਹਵਾਨ ਹਨ,
ਵੇਖੀਏ, ਉਹ ਪਾਰਬ੍ਰਹਮ ਪਰਮੇਸ਼ਰ ਕਿਸ ਨੂੰ ਚਾਹੁੰਦਾ ਹੈ?

ਬੰਦਾ ਤਾਂ ਬਾਸ਼ਦ ਬਰਾਇ ਬੰਦਰੀਸਤ
ਗੈਰ, ਹਰਛਿ ਹੱਕ ਹਮਾ ਸ਼ਰਮਿੰਦਰੀਸਤ ॥੨੧੦॥

ਬੰਦਾ ਤਾਂ ਹੀ ਹੁੰਦਾ ਹੈ ਜੇਕਰ ਉਹ ਬੰਦਰੀ ਲਈ ਹੈ,
ਬਿਨਾਂ ਰੱਬ ਦੇ ਜ਼ਿਕਰ ਦੇ ਸਭ ਸ਼ਰਮਿੰਦਰੀ ਹੈ ।

ਲੇਕ ਦਰ ਜਾਹਿਰ ਕਸੇ ਬਾਸ਼ਦ ਦਰਸਤ
ਆਂ ਕਿ ਆਰਦ ਮੁਰਸ਼ਦਿ ਕਾਮਿਲ ਬਦਸਤ ॥੨੧੧॥

ਪਰੰਤੂ ਜਾਹਰਾ ਤੈਰ ਤੇ ਉਹ ਹੀ ਸਹੀ ਹੈ,
ਜਿਸ ਨੇ ਪੂਰਨ ਸਤਿਗੁਰੂ ਨੂੰ ਪ੍ਰਾਪਤ ਕਰ ਲਿਆ ਹੈ ।

ਦੀਨੋ ਦੁਨਿਆ ਹਰ ਦੇ ਫਰਮਾਂ-ਦਾਰਿ ਉੱ
ਹਰ ਦੇ ਆਲਮ ਸ਼ਾਇਕਿ ਦੀਦਾਰਿ ਉੱ ॥੨੧੨॥

ਦੀਨ ਅਤੇ ਦੁਨੀਆਂ ਦੋਵੇਂ ਹੀ ਉਸ ਰੱਬ ਦੇ ਆਗਿਆਕਾਰ ਹਨ,
ਦੋਵੇਂ ਜਹਾਨ ਉਸ ਰੱਬ ਦੇ ਦੀਦਾਰ ਦੇ ਚਾਹਵਾਨ ਹਨ।

ਹਵ ਕਿ ਰਾ ਉਲਛਤ ਜਿ ਨਾਮਿ ਹੱਕ ਬਵਦ
ਦਰ ਹਕੀਕਤ ਆਰਫਿ ਮੁਤਲਿਕ ਬਵਦ ॥੨੧੩॥

ਜਿਸ ਕਿਸੇ ਦਾ ਪ੍ਰੇਮ ਰੱਬ ਦੇ ਨਾਮ ਨਾਲ ਹੋ ਜਾਂਦਾ ਹੈ,
ਅਸਲ ਵਿਚ ਉਹ ਪੂਰਨ ਜਗਿਆਸੂ ਬਣ ਜਾਂਦਾ ਹੈ।

ਯਾਦਿ ਹੱਕ ਰਾ ਤਾਗਲਿਖਿ ਉੱ ਮੀ ਕੁਨੰਦ
ਆਰਫਿ ਹੱਕ ਜੁਮਲਾ ਨੇਕੇ ਮੀ ਕੁਨੰਦ ॥੨੧੪॥

ਰੱਬ ਦੇ ਜਗਿਆਸੂ ਰੱਬ ਦਾ ਸਿਮਰਨ ਕਰਦੇ ਹਨ,
ਰੱਬ ਦਾ ਜਗਿਆਸੂ ਸਭ ਨੂੰ ਸੁੰਦਰ ਬਣਾ ਦਿੰਦਾ ਹੈ।

ਹੱਕ ਹਮਾਂ ਬਾਸ਼ਦ ਕਿ ਬਾਸ਼ੀ ਬੰਦਾਇ
ਬੇ-ਅਦਬ ਦਾਇਮ ਜ਼ ਹੱਕ ਸ਼ਰਮਿੰਦਾਇ ॥੨੧੫॥

ਸੱਚ ਤਾਂ ਇਹ ਹੈ ਕਿ ਤੂੰ ਰੱਬ ਦਾ ਬੰਦਾ ਬਣਿਆ ਰਹੁ,
ਬੇਅਦਬ (ਮਨਮੁੱਖ) ਰੱਬ ਤੋਂ ਸਦਾ ਸ਼ਰਮਸਾਰ ਹੁੰਦਾ ਹੈ।

ਉਮਰ ਆਂ ਬਾਸ਼ਦ ਕਿ ਉੱ ਦਰ ਯਾਦ ਰਫਤ
ਉਮਰ ਨਾ ਬੂਦ ਆਂ ਕਿ ਬਰਬਾਦ ਰਫਤ ॥੨੧੬॥

ਉਮਰ ਉਹੀ ਚੰਗੀ ਹੈ, ਜੋ ਰੱਬ ਦੀ ਯਾਦ ਵਿਚ ਗੁਜ਼ਰੇ,
ਉਹ ਉਮਰ ਕਿਸ ਕੰਮ, ਜੋ ਅਜਾਈ ਗੁਜ਼ਰ ਜਾਏ।

ਬੰਦਾ ਪੈਦਾ ਸ਼ੁਦ ਬਰਾਏ ਬੰਦਗੀ
ਖੁਸ਼ ਇਲਾਜੇ ਹਸਤ ਬਹਿਰਿ ਬੰਦਗੀ ॥੨੧੭॥

ਬੰਦਾ ਬੰਦਗੀ ਲਈ ਪੈਦਾ ਹੋਇਆ ਹੈ,
ਭਜਨ ਬੰਦਗੀ ਹੀ ਜਿੰਦਗੀ ਦਾ ਇਕੋ ਚੰਗਾ ਇਲਾਜ ਹੈ।

ਐ ਖੁਸ਼ਾ ਚਸ਼ਮੇ ਕਿ ਦੀਦਾ ਰੂਇ ਦੂਸਤ
ਮਰਦੁਮਿ ਚਸ਼ਮਿ ਦੇ ਆਲਮ ਸੂਇ ਉੱ ਸਤ ॥੨੧੮॥

ਸੁਭਾਗੀ ਹੈ ਉਹ ਅੱਖ ਜਿਸ ਨੇ ਪਿਆਰ ਦਾ ਮੁੱਖੜਾ ਵੇਖ ਲਿਆ,
ਦੇਹਾਂ ਜਹਾਨਾਂ ਦੀ ਅੱਖ ਦੀ ਪੁਤਲੀ ਉਸ ਦੇ ਵੱਲ ਹੀ ਲੱਗੀ ਹੋਈ ਹੈ।

ਈਂ ਜਹਾਨੇ ਆਂ ਜਹਾਂ ਅਜ਼ ਹੱਕ ਪੁਰ ਅਸਤ
ਲੇਕ ਮਰਦਿ ਹੱਕ ਬ-ਆਲਮ ਕਮਤਰ ਅਸਤ ॥੨੧੯॥

ਇਹ ਜਹਾਨ ਤੇ ਉਹ ਜਹਾਨ ਸੱਚ ਨਾਲ ਭਰਪੂਰ ਹਨ,
ਪਰ ਰੱਬ (ਸਤਿ) ਦੇ ਭਗਤ ਇਸ ਦੁਨੀਆਂ ਵਿਚ ਵਿਰਲੇ ਹੀ ਹਨ।

ਹਰ ਕਸੇ ਕੂ ਬ-ਖੁਦਾ ਹਮਰੰਗ ਸ਼ੁਦ
ਵਸਹਿ ਉੱ ਦਰ ਮੁਲਕਿ ਰੂਮੇ ਜੰਗ ਸ਼ੁਦ ॥੨੨੦॥

ਜੇ ਕੋਈ ਰੱਬ ਨਾਲ ਇਕ ਮਿਕ ਹੋ ਗਿਆ,
ਉਸ ਦਾ ਜਸ ਰੂਮ ਅਤੇ ਹਬਸ਼ ਦੇਸ਼ਾਂ ਤਕ ਫੈਲ ਗਿਆ ।
ਮਾਅਨੀਏ ਯਕਰੰਗੀ ਆਮਦ ਸੋਕਿ ਹੱਕ
ਬੰਦਾ ਰਾ ਆਰਾਮ ਅੰਦਰ ਜੋਕਿ ਹੱਕ ॥੨੨੧॥

ਰੱਬ ਦੇ ਸਰੂਪ ਵਿਚ ਸਮਾ ਜਾਣਾ ਹੀ ਰੱਬ ਦਾ ਪ੍ਰੇਮ ਹੈ,
ਰੱਬ ਦੇ ਪ੍ਰੇਮ ਵਿਚ ਹੀ ਬੰਦੇ ਨੂੰ ਸਦੀਵੀ ਸੁੱਖ ਹੈ ।

ਊ ਬਰੰਗਿ ਸਾਹਿਬੀ ਬਾ ਇਜ਼ੇ ਜਾਹ
ਮਾ ਬਾਰੇਗਿ ਬੰਦਰੀ ਅੰਦਰ ਪਨਾਹ ॥੨੨੨॥

ਉਹ ਸਾਹਿਬਿ ਦੇ ਰੰਗ ਵਿਚ ਮਾਨ ਸਤਿਕਾਰ ਵਾਲਾ ਹੈ,
ਅਸੀਂ ਬੰਦਰੀ ਦੇ ਰੰਗ ਵਿਚ ਉਸ ਦੀ ਸ਼ਰਨ ਲਈ ਹੈ ।

ਊ ਬਰੰਗਿ ਸਾਹਿਬਿ ਫਰਮਾਂ ਰਵਾ
ਮਾ ਬਰੰਗਿ ਬੰਦਰੀ ਨਿਜਦਸ਼ ਗਦਾ ॥੨੨੩॥

ਉਹ ਸਾਹਿਬਿ ਦੇ ਰੰਗ ਵਿਚ ਸੰਸਾਰ ਦਾ ਬਾਦਸ਼ਾਹ ਹੈ,
ਅਸੀਂ ਬੰਦਰੀ ਦੇ ਰੰਗ ਵਿਚ ਉਸ ਦੇ ਸਾਹਮਣੇ ਭਿਖਾਰੀ ਹਾਂ ।

ਊ ਬਰੰਗਿ ਸਾਹਿਬੀ ਦਾਰਦ ਨਜ਼ਰ
ਬੰਦਾ ਰਾ ਅਜ ਬੰਦਰੀ ਬਾਸ਼ਦ ਖਬਰ ॥੨੨੪॥

ਉਹ ਸਾਹਿਬਿ ਦੇ ਰੰਗ ਵਿਚ ਸਾਡੀ ਪ੍ਰਿਤਪਾਲਣਾ ਕਰਦਾ ਹੈ,
ਬੰਦੇ ਨੂੰ ਬੰਦਰੀ ਨਾਲ ਹੀ ਉਸ ਦਾ ਪਤਾ ਲੱਗਦਾ ਹੈ ।

ਊਮਰ ਹਾ ਜੋਯਾਇ ਈਂ ਦੋਲਤ ਸੁਦੰਦ
ਸਾਲਹਾ ਮੁਸ਼ਤਾਕਿ ਈਂ ਸੁਹਬਤ ਸੁਦੰਦ ॥੨੨੫॥

ਉਮਰਾਂ ਭਰ ਉਹ ਅਜਿਹੀ ਦੋਲਤ ਨੂੰ ਢੂੰਡਦੇ ਰਹੇ,
ਸਾਲਾਂ ਬੱਧੀ ਉਹ ਅਜਿਹੀ ਸੰਗਤ ਦੇ ਇੱਛਾਵਾਨ ਰਹੇ ।

ਹਰ ਕਸੇ ਰਾ ਜੱਗਾ ਜਾਂ ਬਾਸ਼ਦ ਨਸੀਬ
ਆਂ ਬਖੂਬੀ ਗਾਸ਼ਤ ਖੁਦਰਸੀਦਿ ਨਜੀਬ ॥੨੨੬॥

ਜਿਸ ਕਿਸੇ ਨੂੰ ਉਹ ਦੋਲਤ ਦਾ ਇਕ ਜੱਗਾ ਵੀ ਪ੍ਰਾਪਤ ਹੋ ਗਿਆ,
ਉਹ ਸਹਿਜੇ ਹੀ ਇਕ ਵਚਿਤ੍ਰ ਸੁਰਜ ਬਣ ਗਿਆ ।

ਗੈਰ ਊ ਯਾਅਨੀ ਜਿ ਹੱਕ ਗਫਲਤ ਬਵਦ
ਯਾਦਿ ਊ ਸਰਮਾਯਾਇ ਦੋਲਤ ਬਵਦ ॥੨੨੭॥

ਉਸ ਰੱਬ (ਸੱਚ) ਤੋਂ ਬਿਨਾਂ ਸਭ ਗਫਲਤ ਹੈ,
ਉਸ ਰੱਬ ਦੀ ਯਾਦ ਭਾਗਾਂ (ਵਾਲਿਆਂ) ਦਾ ਵੱਡਾ ਸਰਮਾਇਆ ਹੈ ।

ਦੀਦਨਿ ਹੱਕ ਤਾ ਮੁਯੱਸਰ ਮੀ-ਸ਼ਵਦ
ਸੁਹਬਤਿ ਮਰਦਾਂ ਤਅਸੁਰ ਮੀ-ਸ਼ਵਦ ॥੨੨੮॥

ਰੱਬ ਦੇ ਦਰਸ਼ਨ ਤਾਂ ਪ੍ਰਾਪਤ ਹੁੰਦੇ ਹਨ,
ਜੇਕਰ ਗੁਰਮੁਖਾਂ ਦੀ ਸੰਗਤ ਦਾ ਅਸਰ ਹੋ ਜਾਵੇ ।

ਹਰਛਿੰਡ ਹੱਕ ਦਰ ਦਿਲ ਅਗਰ ਮਾਵਾ ਕੁਨਦ
ਦਰ ਬੁਨਿ ਹਰ ਮੂਇ ਉੰਹੱਕ ਜਾ ਕੁਨਦ ॥੨੨੯॥

ਜੇਕਰ ਸੱਚ ਦਾ ਇਕ ਹਰਛ ਵੀ ਦਿਲ ਵਿਚ ਘਰ ਕਰ ਜਾਏ,
ਤਾਂ ਉਸ ਦੇ ਵਾਲਾਂ ਦੀ ਹਰ ਜੜ੍ਹ ਤਕ ਸੱਚ ਹੀ ਸੱਚ ਸਮਾ ਜਾਂਦਾ ਹੈ।
ਹਰ ਕਿ ਖੁਦ ਰਾ ਸੂਇ ਹੱਕ ਮੀ-ਆਦਰਸ਼
ਅਜ ਰੁਖਿ ਉੰਨੂਰਿ-ਹੱਕ ਮੀ-ਬਾਰਦਸ਼ ॥੨੩੦॥

ਜੋ ਕੋਈ ਵੀ ਆਪਣੇ ਆਪ ਨੂੰ ਰੱਬ ਦੇ ਰਾਹ ਲਿਆਉਂਦਾ ਹੈ,
ਉਸ ਦੇ ਮੁਖੜੇ ਤੋਂ ਰੱਬ ਦਾ ਨੂਰ ਵਰ੍ਹਦਾ ਹੈ।

ਈਂ ਹਮਾ ਛੈਜ ਅਜ ਤੁਫਲਿ ਸੁਹਬਤ ਅਸਤ
ਸੁਹਬਤ ਮਰਦਾਨਿ ਹੱਕ ਖੁਸ਼ ਦੌਲਤ ਅਸਤ ॥੨੩੧॥

ਇਹ ਸਭ ਮਿਹਰ ਅਤੇ ਬਖਸ਼ਿਸ਼ ਉਨ੍ਹਾਂ ਦੀ ਸੰਗਤ ਦੀ ਹੈ,
ਰੱਬ ਦੇ ਪਿਆਰਿਆਂ ਦੀ ਸੰਗਤ ਇਕ ਵੱਡੀ ਦੌਲਤ ਹੈ।

ਹੀਚ ਕਸ ਅਜ ਹਾਲਿ ਸ਼ਾਂ ਆਗਾਹ ਨੀਸਤ
ਹਰ ਕਿਹ ਓ ਮਿਹ ਰਾ ਦਰਾਜਾ ਰਾਹ ਨੀਸਤ ॥੨੩੨॥

ਕੋਈ ਵੀ ਉਨ੍ਹਾਂ ਗੁਰਮੁਖਾਂ ਦੀ ਅਵਸਥਾ ਤੋਂ ਵਾਕਫ ਨਹੀਂ,
ਹਰ ਛੋਟੇ ਮੋਟੇ ਦੀ ਉਥੋਂ ਤਕ ਪਹੁੰਚ ਨਹੀਂ।

ਦਰ ਨਜ਼ਰ ਆਇੰਦ ਚੂੰ ਜਾਤਿ ਅਲਾਹ
ਦਰ ਹਕੀਕਤ ਹਰ ਦੇ ਆਵਮ ਅਪਨਾਹ ॥੨੩੩॥

ਵੇਖਣ ਵਿਚ ਉਹ ਰੱਬ ਦੀ ਜਾਤ ਦਾ ਰੂਪ ਹਨ,
ਅਸਲ ਵਿਚ ਉਹ ਦੇਹਾਂ ਜਹਾਨਾਂ ਲਈ ਪਨਾਹ ਹਨ।

ਦਰ ਕਸਬ ਬਾਸੰਦ ਆਜ਼ਾਦ ਅਜ ਕਸਬ
ਉਮਰ ਗੁਜ਼ਰਾਨੰਦ ਅੰਦਰ ਯਾਦਿ ਰੱਬ ॥੨੩੪॥

ਉਹ ਆਪਣਾ ਕਿੱਤਾ ਕਰਦੇ ਹੋਏ ਵੀ ਕਿਰਤ ਤੋਂ ਆਜ਼ਾਦ ਹਨ,
ਉਹ ਆਪਣੀ ਆਖੂ ਰੱਬ ਦੀ ਯਾਦ ਵਿਚ ਲੰਘਾਂਦੇ ਹਨ।

ਖੇਡ ਰਾ ਚੂੰ ਮੂਰ ਬਿਸ਼ਨਾਸੰਦ ਸ਼ਾਂ
ਦਰ ਹਕੀਕਤ ਬਿਹਤਰ ਅਜ ਪੀਲਿ ਦਮਾਂ ॥੨੩੫॥

ਉਹ ਆਪਣੇ ਆਪ ਨੂੰ ਕੀੜੀ ਸਮਾਨ ਸਮਝਦੇ ਹਨ,
ਅਸਲ ਵਿਚ ਭਾਵੋਂ ਉਹ ਭਿਆਨਕ ਹਾਥੀ ਨਾਲੋਂ ਵੀ ਜੋਰ ਵਾਲੇ ਹਨ।

ਹਰ ਚਿ ਮੀ-ਬੀਨੀ ਹਮਾ ਹੈਰਾਨਿ ਸ਼ਾਂ
ਸ਼ਾਨਿ ਸ਼ਾਂ ਬਿਹਤਰ ਬਵੰਦ ਅਜ ਇਮਤਿਹਾਂ ॥੨੩੬॥

ਜੋ ਕੁਝ ਵੀ ਤੂੰ ਵੇਖਦਾ ਹੈਂ, ਇਹ ਸਭ ਉਨ੍ਹਾਂ ਤੇ ਹੈਰਾਨ ਹਨ,
ਉਨ੍ਹਾਂ ਦੀ ਸ਼ਾਨ ਇਮਤਿਹਾਨ ਤੋਂ ਵਡੇਰੀ ਹੈ।

ਸੁਹਬਤ ਮਰਦਾਨਿ ਹੱਕ ਬਾਸਦ ਕਰਮ
ਦੌਲਤੇ ਕਾਂ ਰਾ ਨ-ਬਾਸਦ ਹੀਚ ਗਮ ॥੨੩੭॥

ਰੱਬ ਦੇ ਪਿਆਰਿਆਂ ਦੀ ਸੰਗਤ ਇਕ ਵੱਡੀ ਬਖਸ਼ਿਸ਼ਟ ਹੈ,
ਅਜਿਹੀ ਦੈਲਤ ਅਤੇ ਨੇਕ ਬਖਤੀ ਨੂੰ ਕੋਈ ਚਿੰਤਾ ਗਾਮ ਨਹੀਂ।

ਭੂਦ ਬਜ਼ੁਰਗੇ ਹਰ ਕਸੇ ਥਾ ਸ਼ਾਂ ਨਿਸ਼ਤ
ਊ ਬਜ਼ੁਰਗੀ ਯਾਛਤ ਤਾਂ ਹਰ ਜਾ ਕਿ ਹਸਤ ॥੨੩੮॥

ਉਹ ਆਪ ਬਹੁਤ ਉਚੇਰੇ ਅਤੇ ਵਡੇਰੇ ਹਨ, ਤੇ ਜਿਸ ਨੇ ਵੀ,
ਉਨ੍ਹਾਂ ਦੀ ਸੰਗਤ ਕੀਤੀ, ਉਸ ਨੇ ਹਰ ਥਾਂ ਵਡਿਆਈ ਪਾਈ।

ਹਰ ਕਸੇ ਕੂ ਖੇਡ ਰਾ ਬਿਸ਼ਨਾਖਤਾ
ਦਰ ਤਰੀਕਿ ਬੰਦਰੀ ਪਰਦਾਖਤਾ ॥੨੩੯॥

ਜਿਸ ਕਿਸੇ ਨੇ ਆਪਣੇ ਅਸਲੇ ਨੂੰ ਪਛਾਣ ਲਿਆ,
ਸਮਝੇ ਉਸ ਨੇ ਬੰਦਰੀ ਦਾ ਮਾਰਗ ਫੜ੍ਹ ਲਿਆ।

ਈਂ ਜਮੀਨੇ ਆਸਮਾਂ ਪੁਰ ਅਜ਼ ਭੂਦਾ-ਸਤ
ਆਲਮੇ ਹਰ ਸੂ ਦਵਾਂ ਕਾਂ ਸ਼ਹਿ ਕੁਜਾ-ਸਤ ॥੨੪੦॥

ਇਹ ਧਰਤੀ ਅਤੇ ਆਸਮਾਨ ਰੱਬ ਨਾਲ ਭਰਪੂਰ ਹਨ।

ਪਰ ਇਹ ਸੰਸਾਰ ਹਰ ਪਾਸੇ ਭੱਜਾ ਫਿਰਦਾ ਹੈ ਕਿ ਉਹ ਰੱਬ ਕਿਥੇ ਹੈ।

ਦੀਦਾ ਬਰ ਦੀਦਾਰਿ ਹੱਕ ਗਰ ਮੁਬਤਲਾ-ਸਤ
ਹਰ ਚਿਹ ਮੀ ਬੀਨੀ ਬਚਸ਼ਮਤ ਹਕ-ਨੁਮਾ-ਸਤ ॥੨੪੧॥

ਜੇਕਰ ਅੱਖਾਂ ਰੱਬ ਦੇ ਦੀਦਾਰ ਤੇ ਲੱਗ ਜਾਣ,
ਫਿਰ ਜੋ ਕੁਝ ਵੀ ਤੈਨੂੰ ਦਿਸੇਗਾ, ਉਹ ਰੱਬ ਦਾ ਦਰਸ਼ਨ ਹੀ ਹੋਵੇਗਾ।

ਹਰ ਕਿ ਸ਼ਾਂ ਰਾ ਦੀਦ ਹਕ ਰਾ ਦੀਦਾ ਅਸਤ
ਊ ਤਰੀਕਿ ਬੰਦਰੀ ਫਹਿਮੀਦਾ ਅਸਤ ॥੨੪੨॥

ਜਿਸ ਨੇ ਉਨ੍ਹਾਂ (ਗੁਰਮੁਖਾਂ) ਨੂੰ ਵੇਖ ਲਿਆ, ਸਮਝੇ ਉਸ ਨੇ ਰੱਬ ਦੇ ਦਰਸ਼ਨ ਕਰ ਲਏ, ਅਤੇ ਉਸ ਨੇ ਬੰਦਰੀ ਦਾ ਰਾਹ ਅਨੁਭਵ ਕਰ ਲਿਆ।

ਤਰਜਿ ਯਕ-ਰੰਗੀ ਅਜਬ ਰੰਗ ਆਰਦਸ਼
ਕਜ਼ ਬਦਨ ਨੂਰਿ ਭੂਦਾ ਮੀ-ਬਾਰ ਦਸ਼ ॥੨੪੩॥

ਇਹ ਅਕਾਲ ਪੁਰਖ ਦੀ ਪ੍ਰੇਮਾਰੀਤੀ ਅਜਬ ਰੰਗ ਲਿਆਉਂਦੀ ਹੈ,
ਅਜਿਹੀ ਪ੍ਰੇਮਾ-ਭਗਤੀ ਦੇ ਅੰਗ ਅੰਗ ਵਿਚੋਂ ਰੱਬ ਦੇ ਨੂਰ ਦੀ ਬਰਖਾ ਹੁੰਦੀ ਹੈ।

ਊ ਬਰੰਗਿ ਸਾਹਿਬੀ ਈਂ ਹਸਤੇ ਬੂਦ
ਬੰਦਰੀ ਦਾਇਮ ਬ-ਆਦਾਬ ਸਜ਼ੂਦ ॥੨੪੪॥

ਉਹ ਇਸ ਮਾਯਾ ਦਾ ਸਾਹਿਬ ਹੈ, ਇਹ ਉਸੇ ਦਾ ਹੀ ਰੂਪ ਹੈ,
ਸਤਿਕਾਰ ਅਤੇ ਸਿਜਦਿਆਂ ਸਹਿਤ ਉਸੇ ਦੀ ਬੰਦਰੀ ਸਦਾ ਸ਼ੋਭਦੀ ਹੈ।

ਊ ਬਰੰਗਿ ਸਾਹਿਬੀ ਅਰਸਾਦਿ ਊ
ਬੰਦਰੀ ਤਾ ਸਰ ਕਦਮ ਬੁਬਯਾਦਿ ਊ ॥੨੪੫॥

ਉਹ ਹੀ ਸਾਹਿਬ ਦਾ ਰੂਪ ਹੈ ਤੇ ਉਸੇ ਦਾ ਹੀ ਹੁਕਮ ਹੈ,
ਸਿਰ ਤੋਂ ਪੈਰਾਂ ਤਕ ਦੀ ਬੰਦਰੀ ਹੀ ਉਸੇ ਤੋਂ ਹੈ।

ਸਾਹਿਬੇ ਬਾ ਸਾਹਿਬਾਂ ਜੇਬਦ ਮੁਦਾਮ
ਬੰਦਾ ਰਾ ਦਰ ਬੰਦਰੀ ਬਾਸ਼ਦ ਕਿਆਮ ॥੨੪੯॥

ਸਾਹਿਬ ਸਾਹਿਬਾਂ ਨਾਲ ਹੀ ਸਦਾ ਸ਼ੋਭਦਾ ਹੈ,
ਬੰਦੇ ਨੂੰ ਬੰਦਰੀ ਵਿਚ ਹੀ ਟਿਕਿਆ ਰਹਿਣਾ ਚਾਹੀਦਾ ਹੈ ।

ਸਾਹਿਬਾਂ ਰਾ ਸਾਹਿਬੀ ਬਾਸ਼ਦ ਸ਼ੁਆਰ
ਬੰਦਾ ਰਾ ਦਰ ਬੰਦਰੀ ਡਸਲਿ ਬਹਾਰ ॥੨੫੦॥

ਸਾਹਿਬਾਂ ਦਾ ਸੁਭਾਵ ਸਾਹਿਬੀ (ਵਡਿਆਈ) ਕਰਨਾ ਹੈ,
ਬੰਦੇ ਨੂੰ ਬੰਦਰੀ ਵਿਚ ਹੀ ਬਸੰਤ ਦੀ ਰੁੱਤ ਹੈ ।

ਸਾਹਿਬਾਂ ਰਾ ਸਾਹਿਬੀ ਦਾਇਮ ਬਵਦ
ਬੰਦਾ ਹਮ ਹਰ ਬੰਦਰੀ ਕਾਇਮ ਬਵਦ ॥੨੫੧॥

ਸਾਹਿਬਾਂ ਦੀ ਵਡਿਆਈ ਸਦੀਵੀ ਹੁੰਦੀ ਹੈ,
ਬੰਦੇ ਦੀ ਬੰਦਰੀ ਵੀ ਸਦਾ ਕਾਇਮ ਰਹਿੰਦੀ ਹੈ ।

ਅੜ ਬਰਾਇ ਆਂ ਕਿ ਤੂ ਸਰ-ਗਸ਼ਤਾਈ
ਅੜ ਪਏ ਦੁਨੀਆਂ ਜਿ ਹੱਕ ਬਰ-ਗਸ਼ਤਾਈ ॥੨੫੨॥

ਤੂ ਇਸ ਲਈ ਉਸ ਤੋਂ ਮੂੰਹ ਫੇਰ ਲਿਆ ਹੈ (ਕੁਰਾਹੇ ਪੈ ਗਿਆ ਹੈ),
ਕਿ ਮਾਯਾ ਦੀ ਖਾਤਰ ਤੂ ਰੱਬ ਤੋਂ ਮੂੰਹ ਮੋੜ ਲਿਆ ਹੈ ।

ਦੋਲਤਿ ਗੀਤੀ ਨ ਬਾਸ਼ਦ ਪਾਇਦਾਰ
ਯੱਕ ਨਫਸ ਖੁਦ ਰਾ ਬਸੂਇ ਹੱਕ ਬਿਆਰ ॥੨੫੩॥

ਦੁਨੀਆਂ ਦੀ ਦੋਲਤ ਸਦਾ ਰਹਿਣ ਵਾਲੀ ਨਹੀਂ,
(ਇਸ ਲਈ) ਤੂ ਛਿਨ ਪਲ ਲਈ ਤਾਂ ਰੱਬ ਵੱਲ ਆਪਣੇ ਆਪ ਨੂੰ ਮੋੜ ।

ਚੂੰ ਦਿਲਿ ਤੂ ਮਾਇਲਿ ਯਾਦਿ ਖੁਦਾ-ਸਤ
ਆਂ ਖੁਦਾਇ ਪਾਕ ਕੈ ਅੜ ਤੂ ਜੁਦਾ-ਸਤ ॥੨੫੪॥

ਜਦ ਤੇਰਾ ਦਿਲ ਰੱਬ ਦੀ ਯਾਦ ਵੱਲ ਝੁਕਿਆ,
ਫਿਰ ਉਹ ਪਾਕ ਪਰਵਰਦਗਾਰ ਤੈਥੋਂ ਕਦ ਵੱਖ ਹੈ ?

ਗਰ ਤੂ ਗਾਫਿਲ-ਬਾਸੀ ਅੜ ਫਿਕਰਿ ਬੁਲੰਦ
ਤੂ ਕੁਜਾ ਓ ਉੰ ਕੁਜਾ ਐ ਹੋਸ਼ਮੰਦ ॥੨੫੫॥

ਜੇ ਤੂੰ ਰੱਬ ਦੇ ਉੱਚ ਧਿਆਨ ਤੋਂ ਬੇਪਰਵਾਹ ਰਿਹਾ,
ਤਾਂ, ਹੇ ਹੋਸ਼ ਵਾਲੇ, ਤੇਰਾ ਤੇ ਰੱਬ ਦਾ ਮੇਲ ਕਿਹਾ (ਤੂ ਕਿਥੇ ਅਤੇ ਉਹ ਕਿਥੇ) ?

ਯਾਦਿ ਉੰ ਦਰਦਿ ਦੋ ਆਲਮ ਰਾ ਦਵਾ-ਸਤ
ਯਾਦਿ ਉੰ ਹਰ ਗੁਮ-ਸੁਦਾ ਰਾ ਰਾਹਨੁਮਾ ਸਤ ॥੨੫੬॥

ਉਸ ਦੀ ਯਾਦ ਦੋਹਾਂ ਜਹਾਨਾਂ ਦੇ ਦਰਦਾਂ ਦੀ ਦਵਾਈ ਹੈ,
ਉਸ ਦੀ ਯਾਦ ਹਰ ਭੁੱਲੜ ਨੂੰ ਰਾਹ ਦੱਸਣ ਵਾਲੀ ਹੈ ।

ਯਾਦਿ ਉੰ ਈਂ ਜੁਮਲਾ ਰਾ ਲਾਜ਼ਮ ਬਵਦ
ਹਰ ਕਿ ਗਾਫਿਲ ਸੁਦ ਅੜੋ ਮੁਲਜ਼ਮ ਸ਼ਵਦ ॥੨੫੭॥

ਉਸ ਦੀ ਯਾਦ ਸਭਨਾਂ ਲਈ ਜ਼ਰੂਰੀ ਹੈ,
ਉਹ ਦੀ ਯਾਦ ਨੂੰ ਭੁੱਲ ਜਾਣ ਵਾਲਾ ਦੋਸ਼ੀ ਹੈ।

ਯਾ ਇਲਾਹੀ ਬੰਦਾ ਰਾ ਤੋਡੀਕ ਦਿਹ,

ਤਾ ਬ-ਯਾਦਤ ਬਿਗੁਜ਼ਰਦ ਈਂ ਉਮਰ ਬਿਹ ॥੨੫੫॥

ਹੇ ਅਕਾਲ ਪੁਰਖ! ਇਸ ਬੰਦੇ ਨੂੰ ਅਜਿਹੀ ਹਿੰਮਤ ਬਖਸ਼,
ਤਾਂ ਜੋ ਇਹ ਉਮਰ ਤੇਰੀ ਯਾਦ ਵਿਚ ਭਲੀ ਗੁਜ਼ਾਰੇ।

ਉਮਰ ਆਂ ਬਾਸ਼ਦ ਕਿ ਦਰ ਯਾਦਿ ਖੁਦਾ

ਬਿਗੁਜ਼ਰਦ ਦੀਗਰ ਨ-ਬਾਸ਼ਦ ਮੁਦਆ ॥੨੫੬॥

ਉਮਰ ਓਹੀ ਹੀ ਹੈ, ਜੋ ਰੱਬ ਦੀ ਯਾਦ ਵਿਚ ਗੁਜ਼ਰੇ,
ਜੋ ਇਸ ਤੋਂ ਬਿਨਾਂ ਗੁਜ਼ਰੇ, ਬਿਅਰਥ ਹੈ।

ਮੁਦਆ ਬਿਹਤਰ ਜੁੜ ਯਾਦ ਨੀਸਤ

ਗੈਰ ਯਾਦਸ਼ ਈਂ ਦਿਲਿ ਮਾ ਸ਼ਾਦ ਨੀਸਤ ॥੨੫੭॥

ਰੱਬ ਦੀ ਯਾਦ ਨਾਲੋਂ ਹੋਰ ਕੋਈ ਮਨੋਰਥ ਚੰਗੇਰਾ ਨਹੀਂ,
ਰੱਬ ਦੀ ਯਾਦ ਬਿਨਾਂ ਸਾਡਾ ਚਿੱਤ ਪ੍ਰਸੰਨ ਨਹੀਂ ਹੋ ਸਕਦਾ।

ਸ਼ਾਦੀਇ ਦਾਇਮ ਬਵਦ ਯਾਦਿ ਖੁਦਾ

ਐ ਜੇਹੇ ਦੋਲਤ ਕਿ ਬਾਸ਼ਦ ਰਾਹਨੁਮਾ ॥੨੫੮॥

ਰੱਬ ਦੀ ਯਾਦ ਵਿਚ ਸਦੀਵੀ ਖੁਸ਼ੀ ਹੁੰਦੀ ਹੈ,
ਕਿਨੈ ਚੰਗੇ ਭਾਗ ਹਨ ਕਿ ਇਹ ਸਾਨੂੰ ਰਾਹ ਵਿਖਾਉਂਦੀ ਹੈ।

ਗਰ ਚਿ ਹੱਕ ਦਰ ਜੁਮਲਾਇ ਦਿਲਹਾ ਬਵਦ

ਲੇਕ ਆਰਿਝ ਸਾਹਿਬਿ ਈਮਾਂ ਬਵਦ ॥੨੫੯॥

ਭਾਵੇਂ ਉਹ ਰੱਬ (ਸੱਚ) ਸਾਰਿਆਂ ਦਿਲਾਂ ਵਿਚ ਵਸਦਾ ਹੈ,
ਪਰ ਇਕ ਗਿਆਨਵਾਨ ਹੀ ਸਿਦਕ ਈਮਾਨ ਦਾ ਬੰਦਾ ਹੁੰਦਾ ਹੈ।

ਚਸ਼ਮਿ ਆਰਿਝ ਕਾਬਲਿ ਦੀਦਾਰ ਹਸਤ

ਮਰਦਿ ਆਰਿਝ ਵਾਕਿਝਿ ਅਸਰਾਰ ਹਸਤ ॥੨੬੦॥

ਗਿਆਨਵਾਨ ਦੀ ਅੱਖ ਹੀ ਰੱਬ ਦੇ ਦੀਦਾਰ ਯੋਗ ਹੈ,

ਗਿਆਨਵਾਨ ਦਾ ਦਿਲ ਹੀ ਰੱਬ ਦੇ ਭੇਤਾਂ ਤੋਂ ਵਾਕਫ਼ ਹੁੰਦਾ ਹੈ।

ਸੁਹਬਤਿ ਮਰਦਾਨਿ ਹੱਕ ਰਾ ਦੂਸਤ ਦਾਰ

ਤਾ ਤੂ ਹਮ ਗਰਦੀ ਜਿ ਯਮਨਸ਼ ਰੁਸਤਗਾਰ ॥੨੬੧॥

ਤੂ ਸਦਾ ਰੱਬ ਦੇ ਭਗਤਾਂ ਦੀ ਸੰਗਤ ਕਰ,

ਤਾਂ ਜੋ ਤੂ ਉਸ ਦੀ ਬਰਕਤ ਸਦਕਾ ਮੁਕਤ ਹੋ ਜਾਵੇ।

ਹਰ ਚਿਹ ਹਸਤ ਅਜ਼ ਸੁਹਬਤਿ ਈਸ਼ਾਂ ਬਵਦ

ਜਾਂ ਕਿ ਜਿਸਮੇ ਜਾ ਸਰਾਪਾ ਜਾਂ ਬਵਦ ॥੨੬੨॥

ਜੋ ਕੁਝ ਵੀ ਇਹ ਦਿੱਸਦਾ ਹੈ, ਇਹ ਉਨ੍ਹਾਂ ਦੀ ਸੰਗਤ ਕਰਕੇ ਹੈ,

ਕਿਉਂ ਜੋ ਇਹ ਸਰੀਰ ਅਤੇ ਜਾਨ ਸਭ ਉਸੇ ਦੀ ਆਤਮਾ ਹੈ।

ਮੁਰਦੁਮਾਨਿ ਦੀਦਾ ਰੋਸ਼ਨ ਸ਼ੁਦ ਅਜੇ

ਖਾਕਿ ਜਿਸਮਮ ਜੁਮਲਾ ਗੁਲਸ਼ਨ ਸ਼ੁਦ ਅਜੇ ॥੨੯੩॥

ਅੱਖ ਦੀਆਂ ਪੁਤਲੀਆਂ ਉਨ੍ਹਾਂ ਦੀ ਇਸ ਸੰਗਤ ਕਾਰਨ ਹੀ ਰੋਸ਼ਨ ਹਨ,
ਮੇਰੇ ਸਰੀਰ ਦੀ ਮਿੱਟੀ ਇਸ ਕਾਰਨ ਸਾਰੀ ਗੁਲਜ਼ਾਰ ਬਣ ਗਈ ।

ਐ ਜ਼ਹੇ ਸੁਹਬਤ ਕਿ ਖਾਕ ਅਕਸੀਰ ਕਰਦ

ਨਾਕਸੇ ਰਾ ਸਾਹਿਬਿ ਤਦਬੀਰ ਕਰਦ ॥੨੯੪॥

ਵੱਡ ਭਾਗੀ ਹੈ ਉਹ ਸੰਗਤ, ਜਿਸ ਨੇ ਮਿੱਟੀ ਨੂੰ ਅਕਸੀਰ ਬਣਾ ਦਿੱਤਾ,
ਅਤੇ ਹਰ ਨਾਚੀਜ਼ ਨੂੰ ਸੂਝਵਾਨ ਬਣਾ ਦਿੱਤਾ ।

ਗੋਹਰੇ ਲਾਲੇ ਜਵਾਹਰ ਪੇਸ਼ਿ ਸ਼ਾਂ

ਹਰ ਦੂਮੇ ਕੂ ਬਿਗੁਜ਼ਰਦ ਦਰ ਯਾਦਿ ਆਂ ॥੨੯੫॥

ਹਰ ਪਲ ਛਿਨ ਜਿਹੜਾ ਉਸ ਦੀ ਯਾਦ ਵਿਚ ਗੁਜ਼ਰਦਾ ਹੈ,
ਉਸ ਲਈ ਮੇਤੀ, ਲਾਲ ਅਤੇ ਜਵਾਹਰ ਬਣ ਜਾਂਦਾ ਹੈ ।

ਈਂ ਜਵਾਹਰ-ਹਾ ਹਮਾ ਛਾਨੀ ਬਵਦ

ਯਾਦਿ ਹੱਕ ਬਰ ਬੰਦਾ ਅਰਜ਼ਾਨੀ ਬਵਦ ॥੨੯੬॥

ਇਹ ਸੰਸਾਰ ਦੇ ਲਾਲ ਜਵਾਹਰ ਸਭ ਨਾਸ਼ਵਾਨ ਹਨ,
ਰੱਬ ਦੀ ਯਾਦ ਬੰਦੇ ਲਈ ਬਹੁ-ਮੁੱਲੀ ਹੁੰਦੀ ਹੈ ।

ਰਸਮਿ ਮਰਦਾਨਿ ਖੂਦਾ ਦਾਨੀ ਕਿ ਚੀਸਤ

ਛਾਰਿਗ ਅੰਦ ਅਜ ਕੈਦਹਾਇ ਮਰਜੇ ਜੀਸਤ ॥੨੯੭॥

ਕੀ ਤੈਨੂੰ ਪਤਾ ਹੈ? ਕਿ ਰੱਬ ਦੇ ਭਗਤਾਂ ਦੀ ਕੀ ਰਹੁ ਰੀਤੀ ਹੈ,
ਉਹ ਜਨਮ ਮਰਨ ਦੀ ਕੈਦ ਤੋਂ ਸਦਾ ਮੁਕਤ ਹਨ ।

ਯਕ ਨਫਸ ਬੇ ਯਾਦਿ ਹੱਕ ਨ-ਗੁਜ਼ਾਸ਼ਤੰਦ

ਖੂਸ਼ ਆਲਮ ਬਰ ਨਹੁ ਤਬਕ ਅਫਰਾਸ਼ਤੰਦ ॥੨੯੮॥

ਉਹ ਪਲ ਭਰ ਵੀ ਰੱਬ ਦੀ ਯਾਦ ਤੋਂ ਬਿਨਾਂ ਨਹੀਂ ਗੁਜ਼ਾਰਦੇ,
ਉਹ ਆਪਣਾ ਸੁੰਦਰ (ਯਾਦ ਦਾ) ਝੰਡਾ ਨੌਵਾਂ ਅਸਮਾਨਾਂ ਓਪਰ ਝੁਲਾਉਂਦੇ ਹਨ ।

ਬੈਰਖਾਹਿ ਜੁਲਗੀ ਪੈਦਾਇਸ਼ ਅੰਦ

ਜੇਬ ਬਖਸ਼ਿ ਈਂ ਹਮਾ ਆਰਾਇਸ਼ ਅੰਦ ॥੨੯੯॥

ਉਹ ਸਾਰੀ ਰਚੀ ਹੋਈ ਸਿਸ਼ਟੀ ਦਾ ਭਲਾ ਮੰਗਦੇ ਹਨ,
ਇਸ ਸਾਰੀ ਸਜਾਵਟ ਨੂੰ ਸੁੰਦਰਤਾ ਬਖਸ਼ਣ ਵਾਲੇ ਹਨ ।

ਨਾਮਿ ਹੱਕ ਮਰਦਾਨਿ ਹੱਕ ਰਾ ਜੇਵਰ ਅਸਤ

ਚਸ਼ਮਿ ਸ਼ਾਂ ਅਜ ਨੂਰਿ ਹੱਕ ਪੁਰ ਗੋਹਰ ਅਸਤ ॥੨੧੦॥

ਰੱਬ ਦੇ ਭਗਤਾਂ ਲਈ ਰੱਬ ਦਾ ਨਾਮ ਹੀ ਗਹਿਣਾ ਹੈ,

ਰੱਬ ਦੇ ਭਗਤਾਂ ਦੀ ਅੱਖ ਰੱਬ ਦੇ ਨੂਰ ਨਾਲ ਮੇਤੀਆਂ ਭਰੀ ਹੈ ।

ਹਰਛਿ ਸ਼ਾਂ ਤਾਅਲੀਮਿ ਉਮਰਿ ਜਾਵਿਦਾਂ

ਯਾਦਿ ਹੱਕ ਦਾਰੰਦ ਦਾਇਮ ਬਰ ਜੁਬਾਂ ॥੨੧੧॥

ਉਨ੍ਹਾਂ ਦੇ ਬਚਨ ਅਮਰ ਜੀਵਨ ਦਾ ਪਾਠ ਹਨ,
ਉਨ੍ਹਾਂ ਦੀ ਜੀਭ ਉਪਰ ਸਦਾ ਰੱਬ ਦੀ ਯਾਦ ਰਹਿੰਦੀ ਹੈ।
ਹਰ ਚਿਹ ਮੀਗੋਇੰਦ ਅਰਸ਼ਾਦਸਤੇ ਬਸ
ਬਰ ਨਮੀ ਆਰੰਦ ਗੰਰ ਅਜ਼ ਹੱਕ ਨਫਸ ॥੨੭੨॥

ਉਨ੍ਹਾਂ ਦੇ ਬਚਨ ਰੱਬੀ ਹੁਕਮ ਦਾ ਦਰਜਾ ਰੱਖਦੇ ਹਨ,
ਉਨ੍ਹਾਂ ਦਾ ਇਕ ਸ੍ਰਾਸ ਵੀ ਰੱਬ ਦੀ ਯਾਦ ਬਿਨਾਂ ਨਹੀਂ ਨਿਕਲਦਾ।
ਈਂ ਹਮਾ ਮੁਸਤਾਕਿ ਦੀਦਾਰਿ ਖੁਦਾ-ਸਤ
ਬੇਸਤਾਨਿ ਦਹਿਰ ਗੁਲਜਾਰਿ ਖੁਦਾ-ਸਤ ॥੨੭੩॥

ਇਹ ਸਾਰੇ (ਰੱਬ ਦੇ ਪਿਆਰੇ) ਰੱਬ ਦੇ ਦਰਸ਼ਨਾਂ ਦੇ ਮੁਸਤਾਕ ਹਨ,
ਇਹ ਦੁਨੀ ਸੁਹਾਵਾ ਬਾਗ ਰੱਬ ਦੀ ਹੀ ਫੁਲਵਾੜੀ ਹੈ।

ਹਰ ਕਿ ਬਾ-ਮਰਦਾਨਿ ਹੱਕ ਸ਼ੁਦ ਆਸ਼ਨਾ
ਸਾਇਆਇ ਉ ਬਿਹਤਰ ਅਜ਼ ਬਾਲਿ ਹੁਮਾ ॥੨੭੪॥

ਜਿਹੜਾ ਵੀ ਰੱਬ ਦੇ ਭਗਤਾਂ ਦਾ ਦੈਸਤ ਮਿਤ੍ਰ ਬਣਿਆਂ,
ਸਮੇਂ ਉਸ ਦਾ ਪਰਛਾਵਾਂ ਹੁਮਾ ਪੰਛੀ ਦੇ ਪਰਾਂ ਨਾਲੋਂ ਵੀ ਵਧੇਰੇ ਸੁਭਾਗਾ ਹੁੰਦਾ ਹੈ।
(ਕਹਿੰਦੇ ਹਨ, ਹੁਮਾ ਪੰਛੀ ਦਾ ਪਰਛਾਵਾਂ ਜਿਸ ਉੱਤੇ ਪੈ ਜਾਵੇ ਉਹ ਬਾਦਸ਼ਾਹ ਬਣ
ਜਾਂਦਾ ਹੈ)

ਯਾਦਿ ਹੱਕ ਯਾਅਨੀ ਜਿ ਖੁਦ ਬਿਗੁਜਸ਼ ਤਨ ਅਸਤ
ਅਜ਼ ਬਿਆਲਿ ਗੈਰਿ ਹੱਕ ਵਾਰੁਸਤਨ ਅਸਤ ॥੨੭੫॥

ਰੱਬ ਦੀ ਯਾਦ ਸਮੇਂ ਆਪਣਾ ਆਪਾ (ਖੂਦੀ) ਛੱਡਣਾ ਹੈ,
ਰੱਬ ਦੇ ਧਿਆਨ ਤੋਂ ਬਿਨਾਂ ਹਰ ਦੂਜੀ ਚੀਜ਼ (ਦੇ ਬੰਧਨ) ਤੋਂ ਮੁਕਤ ਹੋਣਾ ਹੈ।

ਰਸਤਗੀ ਅਜ਼ ਬੇਸਤਨ ਵਾਰਸਤਗੀ-ਸਤ
ਬਾ ਖੁਦਾਇ ਬੇਸਤਨ ਦਿਲ-ਬਸਤਗੀ-ਸਤ ॥੨੭੬॥

ਆਪਣੇ ਆਪ ਤੋਂ ਮੁਕਤ ਹੋਣਾ ਹੀ ਅਸਲੀ ਮੁਕਤੀ ਹੈ,
ਆਪਣੇ ਦਿਲ ਨੂੰ ਰੱਬ ਦੀ ਪ੍ਰੀਤੀ ਵਿਚ ਬੰਨ੍ਹਣਾ ਹੀ ਮੁਕਤੀ ਹੈ।

ਹਰ ਕਸ ਕੂ ਬਾ ਖੁਦਾ ਦਿਲ ਬਸਤਾ ਅਸਤ
ਉ ਜ ਚਰਖਿ ਨਹੁ ਤਬਕ ਬਰ-ਜਸਤਾ ਅਸਤ ॥੨੭੭॥

ਜਿਸ ਕਿਸੇ ਨੇ ਰੱਬ ਨਾਲ ਦਿਲ ਲਾ ਲਿਆ,
ਉਹ ਸਮੇਂ ਨੋਵਾਂ ਤਾਲਿਆਂ ਵਾਲੇ ਆਸਮਾਨ ਨੂੰ ਵੀ ਛਾਲਾਂ ਮਾਰ ਕੇ ਟੱਪ ਗਿਆ।

ਸੁਹਬਤਿ ਦਿਲ-ਬਸਤਗਾਨਿ ਬਾ ਖੁਦਾ
ਕੈ ਮਯਸਰ ਆਇਦਤ ਈਂਕੀਮੀਆ ॥੨੭੮॥

ਰੱਬ ਨਾਲ ਦਿਲ-ਜੁੜੇ ਅਜਿਹੇ ਭਗਤਾਂ ਦੀ ਸੰਗਤ,
ਸਮੇਂ ਰਸਾਇਨ ਹੈ, ਪਰ ਇਹ ਤੈਨੂੰ ਕਿਥੋਂ ਨਸੀਬ?
ਦੀਨੇ ਦੁਨੀਆ ਹਰ ਦੋ ਹੈਰਾਂ ਮਾਂਦਾ ਅੰਦ
ਬਸ ਜ ਹੈਰਾਨੀ ਪ੍ਰੀਸ਼ਾਂ ਮਾਂਦਾ ਅੰਦ ॥੨੭੯॥

ਦੀਨ ਅਤੇ ਦੁਨੀਆਂ ਦੋਵੇਂ ਹੈਰਾਨ ਹਨ,
ਇਸ ਹੱਦੋਂ ਵੱਧ ਹੈਰਾਨੀ ਕਾਰਨ ਪਰੇਸ਼ਾਨ ਹਨ।

ਹਰ ਕਿਹ ਰਾ ਈਂ ਆਰਜੂਏ ਪਾਕ ਹਸਤ
ਮੁਰਸ਼ਦਿ ਉੰ ਸਾਹਿਬਿ ਅਦਰਾਕ ਹਸਤ ॥੨੮੦॥

ਜਦ ਕਿਸੇ ਨੂੰ ਅਜਿਹੀ ਪਵਿੱਤ੍ਰ ਅਤੇ ਰੱਬੀ ਇੱਛਾ ਹੈ,
ਉਸ ਦਾ ਗੁਰੂ ਅੰਤ੍ਰੀਵ ਗਿਆਨ ਦਾ ਮਾਲਕ ਹੈ।

ਵਾਸਿਲਾਨਿ-ਹੱਕ ਤੁਰਾ ਵਾਸਿਲ ਕੁਨੰਦ
ਦੋਲਤਿ-ਜਾਵੀਦ ਰਾ ਹਾਸਿਲ ਕੁਨੰਦ ॥੨੮੧॥

ਰੱਬ ਨਾਲ ਮਿਲ ਚੁਕੇ ਗੁਰਮੁਖ ਪਿਆਰੇ ਤੈਨੂੰ ਉਸ ਨਾਲ ਮਿਲਾ ਦਿੰਦੇ ਹਨ,
ਉਹ ਅਮਰ ਦੋਲਤ ਪ੍ਰਾਪਤ ਕਰਦੇ ਹਨ।

ਦੋਲਤਿ ਜਾਵੀਦ ਪੇਸ਼ਿ ਆਰਿਫ ਅਸਤ
ਈਂ ਸਖੂਨ ਮਸ਼ਹੂਰ ਬਸ ਮੁਤਾਰਿਫ ਅਸਤ ॥੨੮੨॥

ਇਕ ਗਿਆਨਵਾਨ ਲਈ ਇਹੀ ਇਕ ਅਮਰ ਪ੍ਰਾਪਤੀ ਹੈ,
ਇਹ ਕਥਨ ਆਮ ਮਸ਼ਹੂਰ ਹੈ, ਇਸ ਨੂੰ ਸਭ ਜਾਣਦੇ ਹਨ।

ਆਰਿਫਾਨੇ ਕਾਮਿਲਾਨੇ ਵਾਸਿਲਾਂ
ਨਾਮਿ ਉੰ ਦਾਰਦ ਦਾਇਮ ਬਰ ਜੁਬਾਂ ॥੨੮੩॥

ਗਿਆਨਵਾਨ, ਪਹੁੰਚੇ ਹੋਏ ਅਤੇ ਉਸ ਸ਼ਹੁ ਨਾਲ ਮਿਲ ਚੁਕੇ ਪ੍ਰੇਮੀ,
ਸਦਾ ਉਸੇ ਦਾ ਨਾਮ ਹੀ ਜਪਦੇ ਹਨ।

ਬੰਦਗੀਇ ਸ਼ਾਂ ਬਵਦ ਜ਼ਿਕਰਿ ਖੂਦਾ
ਦੋਲਤਿ ਜਾਵੀਦ ਬਾਸ਼ਦ ਹੱਕ-ਨੁਮਾ ॥੨੮੪॥

ਰੱਬ ਦਾ ਨਾਮ ਜਪਣਾ ਹੀ ਉਨ੍ਹਾਂ ਦੀ ਬੰਦਗੀ ਹੈ,
ਰੱਬ ਦੀ ਅਮਰ ਦੋਲਤ ਉਸੇ ਦਾ ਰਾਹ ਦਰਸਾਂਦੀ ਹੈ।

ਚੂੰ ਨੁਮਾਇਦ ਦੋਲਤਿ ਜਾਵੀਦ ਰੂ
ਤੁ ਜ ਹੱਕ ਬਾਸ਼ੀ ਵਾ ਹੱਕ ਬਾਸ਼ਦ ਜ ਤੂ ॥੨੮੫॥

ਜਦ ਅਮਰ ਦੋਲਤ ਆਪਣਾ ਮੁਖੜਾ ਵਿਖਾਵੇ,
ਤੂੰ ਰੱਬ ਦਾ ਹੋ ਗਿਆ ਅਤੇ ਰੱਬ ਤੇਰਾ ਹੋ ਗਿਆ।

ਬਰ ਦਿਲਤ ਗਰ ਪਰਤਵੇ ਹੱਕ ਬਰਫਗੰਦ
ਖਾਰਿ ਹਿਜਰਤ ਰਾ ਜ ਪਾਇ ਦਿਲ ਕੁਨੰਦ ॥੨੮੬॥

ਜੇਕਰ ਦਿਲ ਤੇ ਰੱਬ ਦਾ ਪਰਛਾਵਾਂ ਪੈ ਜਾਵੇ,
ਤਾਂ ਦਿਲ ਦੇ ਪੈਰ ਵਿਚੋਂ ਸਮਝੋ, ਵਿਛੋੜੇ ਦਾ ਕੰਡਾ ਨਿਕਲ ਗਿਆ।

ਖਾਰਿ ਹਿਜਰ ਅਜ ਪਾਇ ਦਿਲ ਚੂੰ ਦੂਰ ਸੁਦ
ਖਾਨਾਇ ਦਿਲ ਅਜ ਖੂਦਾ ਮਾਮੂਰ ਸੁਦ ॥੨੮੭॥

ਵਿਛੋੜੇ ਦਾ ਕੰਡਾ ਜਦ ਦਿਲ ਦੇ ਪੈਰ ਤੋਂ ਨਿਕਲ ਗਿਆ,
ਤਾਂ ਦਿਲ ਦਾ ਮੰਦਰ ਰੱਬ ਨਾਲ ਵਸ ਗਿਆ।

ਹਮਚੂ ਕਤਰਾ ਕੂ ਬਦਰਿਆ ਦਰ ਛਤਾਦ
ਐਨ ਦਰਿਆ ਗਸ਼ਤੇ ਵਸਲਸ਼ ਦਸਤਦਾਦ ॥੨੯੮॥

ਉਸ ਪਾਣੀ ਦੇ ਕਤਰੇ ਵਾਂਗ, ਜਿਹੜਾ ਸਾਗਰ ਵਿਚ ਜਾ ਡਿੱਗਾ,
ਸਾਗਰ ਬਣ ਗਿਆ, [ਰੱਬ ਦੇ ਚਰਨਾਂ ਢਤਿਆ ਨੂੰ] ਰੱਬ ਦਾ ਮਿਲਾਪ ਹੋ ਗਿਆ ।

ਕਤਰਾ ਚੂੰ ਸੁਦ ਬਦਰਿਆ ਆਸ਼ਨਾ
ਬਾਅਦ ਅਜ਼ਾਂ ਤਫ਼ਰੀਕ ਨਤਵਾਂ ਸੁਦ ਜ ਜਾ ॥੨੯੯॥

ਜਦ ਕਤਰਾ ਸਾਗਰ ਨਾਲ ਰਲ ਗਿਆ,
ਉਸ ਪਿਛੋਂ ਉਹ ਉਸ ਤੋਂ ਅੱਡ ਨਹੀਂ ਹੋ ਸਕਦਾ ।

ਕਤਰਾ ਚੂੰ ਜਾਨਿਬਿ ਦਰਿਆ ਸਤਾਫਤ
ਅਜ਼ ਰਹਿ ਤਫ਼ਰੀਕ ਖੂਦ ਰਾ ਕਤਰਾ ਯਾਫਤ ॥੨੧੦॥

ਕਤਰਾ ਜਦ ਦਰਿਆ ਵਲ ਨੂੰ ਵੇਗ ਦੋੜਿਆ,
ਵੱਖਰਾ ਹੋ ਕੇ ਉਸ ਨੂੰ ਆਪਣੇ ਇਕ ਕਤਰਾ ਹੋਣ ਦਾ ਪਤਾ ਲੱਗਾ ।

ਕਤਰਾ ਰਾ ਈਂ ਦੈਲਤੇ ਚੂੰ ਦਸਤਦਾਦ
ਕਤਰਾ ਸੁਦ ਅੰਦਰ ਹਕੀਕਤ ਬਾ-ਮੁਰਾਦ ॥੨੧੧॥

ਪਰ ਜਦ ਕਤਰੇ ਨੂੰ ਇਹ ਅਮਰ ਮਿਲਾਪ ਪ੍ਰਾਪਤ ਹੋ ਗਿਆ,
ਤਾਂ ਵਾਸਤਵ ਵਿਚ ਉਸ ਦੀ ਮੁਰਾਦ ਪੂਰੀ ਹੋ ਗਈ ।

ਗੁਫਤ ਮਨ ਯੱਕ ਕਤਰਾ ਆਬੀ ਬੂਦਾ ਅਮ
ਪੈਹਨਿ ਦਰਿਆ ਰਾ ਚੁਨਾਂ ਪੈਮੂਦਾ ਅਮ ॥੨੧੨॥

ਕਤਰੇ ਨੇ ਕਿਹਾ, ਮੈਂ ਭਾਵੇਂ ਇਕ ਪਾਣੀ ਦਾ ਕਤਰਾ ਸਾਂ,
ਪਰ ਮੈਂ ਸਾਗਰ ਦੀ ਚੋੜਿਤਣ ਨੂੰ ਕਿਵੇਂ ਮਿਣ ਲਿਆ ਹੈ ।

ਗਰ ਮਰਾ ਦਰ ਬਾਜ਼ ਰਹਿ ਲੁਤਫਿ ਖੇਸ਼
ਵਾਸਿਲ ਖੂਦ ਕਰਦ ਅਜ਼ ਅੰਦਾਜ਼ਾ ਬੇਸ਼ ॥੨੧੩॥

ਜੇ ਮੈਨੂੰ ਸਾਗਰ ਨੇ ਅਤਿ ਕ੍ਰਿਪਾ ਸਹਿਤ ਆਪਣੇ ਨਾਲ ਲਿਆ,
ਜੇ ਉਸ ਨੇ ਵਿਤ ਤੋਂ ਬਾਹਰਾ ਮੈਨੂੰ ਆਪਣੇ ਨਾਲ ਮਿਲਾ ਲਿਆ ਹੈ ।

ਹਮਚੂ ਮੇਜ ਅਜ਼ ਪੈਹਨਿ ਦਰਿਆ ਰੂ ਨਮੂਦ
ਮੇਜ ਗਸ਼ਤ ਵਾ ਕਰਦ ਦਰਿਆ ਰਾ ਸਜੂਦ ॥੨੧੪॥

ਤੇ ਉਹ ਸਾਗਰ ਦੀ ਚੋੜਿਤਣ ਵਿਚੋਂ ਇਕ ਲਹਿਰ ਵਾਂਗ ਉਠਿਆ,
ਲਹਿਰ ਬਣ ਗਿਆ, ਤੇ ਲਹਿਰ ਬਣ ਕੇ ਉਸ ਨੇ ਸਾਗਰ ਨੂੰ ਪ੍ਰਲਾਮ ਕੀਤਾ ।

ਹਮ ਚੁਨਾਂ ਹਰ ਬੰਦਾ ਕੂ ਵਾਸਿਲ ਅਸਤ
ਦਰ ਤਰੀਕਿ ਬੰਦਰੀ ਬਸ ਕਾਮਿਲ ਅਸਤ ॥੨੧੫॥

ਏਸੇ ਤਰ੍ਹਾਂ ਹਰ ਉਹ ਬੰਦਾ ਜੋ ਰੱਬ ਨਾਲ ਮਿਲ ਗਿਆ,
ਬੰਦਰੀ ਦੇ ਮਾਰਗ ਉੱਪਰ ਪੂਰਨ ਹੋ ਗਿਆ ।

ਮੈਜੇ ਦਰਿਆ ਗਰ ਚਿ ਦਰ ਮਾਅਨੀ ਯਕੇਸਤ
ਲੇਕ ਅੰਦਰ ਈਨੋ ਆਂ ਛਰਕੇ ਬਸੇਸਤ ॥੨੧੬॥

ਲਹਿਰ ਅਤੇ ਸਾਗਰ ਅਸਲ ਵਿਚ ਭਾਵੇਂ ਇਕੋ ਹਨ,
ਫਿਰ ਵੀ ਲਹਿਰ ਅਤੇ ਸਾਗਰ ਵਿਚ ਬੜਾ ਛਰਕ ਹੈ।

ਮਨ ਯਕੇ ਮੈਜ਼ਮ ਤੂ ਬਹਿਰਿ ਬੇਕਰਾਂ
ਛਰਕ ਬਾਸ਼ਦ ਅਜ਼ ਜ਼ਮੀਨੇ ਆਸਮਾਂ ॥੨੯੭॥

ਮੈਂ ਤਾਂ ਇਕ ਲਹਿਰ ਹਾਂ, ਤੂ ਅਨੰਤ ਸਾਗਰ ਹੈ,
ਮੇਰੇ ਅਤੇ ਤੇਰੇ ਵਿਚ ਤਾਂ ਧਰਤ ਅਤੇ ਆਕਾਸ਼ ਵਾਲਾ ਛਰਕ ਹੈ।

ਮਨ ਨੀਅੱਮ ਈਂ ਜੁਮਲਾ ਅਜ਼ ਅਲਤਾਫਿ ਤੂ
ਮਨ ਯਕ ਮੈਜ਼ਮ ਜ ਤਬਆਇ ਸਾਫਿ ਤੂ ॥੨੯੮॥

ਮੈਂ ਤਾਂ ਕੁਝ ਵੀ ਨਹੀਂ, ਇਹ ਸਭ ਕੁਝ ਤੇਰੀ ਹੀ ਬਖਸ਼ਿਸ਼ ਹੈ,
ਮੈਂ ਵੀ ਤਾਂ ਤੇਰੀ ਪਵਿੱਤਰ ਪ੍ਰਕਿਰਤੀ ਦੀ ਹੀ ਇਕ ਲਹਿਰ ਹਾਂ।

ਬਾ ਬਜ਼ੁਰਗਾਂ ਸੁਹਬਤੇ ਮੀ ਬਾਇਦਤ
ਅਜ਼ ਹਮਾ ਅਵੱਲ ਹਮੀਂ ਮੀ ਸ਼ਾਇਦਤ ॥੨੯੯॥

ਤੈਨੂੰ ਮਹਾਂ ਪੁਰਖਾਂ ਦੀ ਸੰਗਤ ਦੀ ਲੋੜ ਹੈ,
ਤੈਨੂੰ ਸਭ ਤੋਂ ਪਹਿਲਾਂ ਇਸੇ ਦੀ ਲੋੜ ਹੈ।

ਕਾਦਰਿ ਮੁਤਾਲਿਕ ਬਕੁਦਰਤ ਜਾਹਿਰ ਅਸਤ
ਦਰਮਿਆਨਿ ਕੁਦਰਤਿ ਖੁਦ ਕਾਦਰ ਅਸਤ ॥੩੦੦॥

ਉਹ ਪੂਰਨ ਕਾਦਰ ਕੁਦਰਤ ਰਾਹੀਂ ਦਿਸਦਾ ਹੈ,
ਸਿਰਜਨ-ਹਾਰ ਆਪ ਆਪਣੀ ਕੁਦਰਤ ਵਿਚ ਵਸਦਾ ਹੈ।

ਕਾਦਰੇ ਕੁਦਰਤ ਬਹਮ ਆਮੇਖਤੰਦ
ਆਂ ਮਤਾਇ ਗੈਰ ਹੱਕ ਰਾ ਰੇਖਤੰਦ ॥੩੦੧॥

ਕਾਦਰ ਅਤੇ ਕੁਦਰਤ ਇਕ ਮਿਕ ਹੋਏ ਹਨ,
ਮਹਾਂ ਪੁਰਖ ਰੱਬ ਤੋਂ ਬਿਨਾਂ ਸਭ ਮਾਲ ਤਿਆਗ ਦਿੰਦੇ ਹਨ।

ਪਸ ਤੁਰਾ ਹਮ ਬਾਇਦ ਐ ਯਾਰਿ ਅਜੀਜ਼
ਹਕ ਕੁਦਾਮ ਵਾ ਤੂ ਕੁਦੀਮੀ ਕੁਨ ਤਮੀਜ਼ ॥੩੦੨॥

ਤਾਂ ਤੇ ਤੈਨੂੰ ਵੀ, ਹੇ ਮੇਰੇ ਦੇਸਤ! ਇਹ ਨਿਰਣਾ ਕਰਨਾ ਚਾਹੀਦਾ ਹੈ,
ਕਿ ਰੱਬ ਕੌਣ ਹੈ ਅਤੇ ਤੂ ਕੌਣ ਹੈ?

ਗਰ ਤੂ ਵਾਸਿਲ ਗਾਸਤਾਈ ਦਰ ਜਾਤਿ ਉੰ
ਗੈਰ ਹਰਫਿ ਬੰਦਰੀ ਦੀਗਰ ਮਗੂ ॥੩੦੩॥

ਜੇ ਤੇਰਾ ਉਸ ਰੱਬ ਦੀ ਜਾਤ ਨਾਲ ਮੇਲ ਹੋ ਗਿਆ ਹੈ,
ਤਾਂ ਬਿਨਾਂ ਬੰਦਰੀ ਦੇ ਹੋਰ ਕੋਈ ਬਚਨ ਨਾ ਕਹਿ।

ਈਂ ਹਮਾ ਅਜ਼ ਦੇਲਤਿ ਈਂ ਬੰਦਰੀਸਤ
ਜਿੰਦਗੀ-ਬੇ-ਬੰਦਰੀ ਸ਼ਰਮਿੰਦਰੀਸਤ ॥੩੦੪॥

ਇਹ ਸਭ ਕੁਝ ਉਸੇ ਬੰਦਰੀ ਦੀ ਬਦੋਲਤ ਹੈ,
ਬਿਨਾਂ ਬੰਦਰੀ ਜਿੰਦਗੀ [ਕੇਵਲ] ਸ਼ਰਮਿੰਦਰੀ ਹੈ।

ਹੱਕ ਤਾਅਲਾ ਬੰਦਰੀ ਛਰਮੂਦਾ ਅਸਤ
ਹਰ ਕਸੇ ਕੂ ਬੰਦਾ ਸ਼ੁਦ ਆਸੂਦਾ ਅਸਤ ॥੩੦੫॥

ਰੱਬ ਨੇ ਵੀ ਬੰਦਰੀ ਲਈ ਛਰਮਾਇਆ ਹੈ,
ਜੋ ਕੋਈ ਵੀ ਉਸ ਦਾ ਬੰਦਾ ਹੋ ਗਿਆ, ਉਹ ਸੋਖਾ ਹੋ ਗਿਆ ।

ਚੂ ਅਨਅਲਹੱਕ ਬਰ ਜੁਬਾਂ ਇਜ਼ਹਾਰ ਕਰਦ
ਸ਼ਰਅਾ ਆਂ ਮਨਸੂਰ ਰਾ ਬਰ-ਦਾਰ ਕਰਦ ॥੩੦੬॥

ਜਿਸ ਨੇ ਵੀ ਮੂੰਹੋਂ ਕਿਹਾ ਮੈਂ ਰੱਬ ਹਾਂ,
ਸ਼ਰੂ ਨੇ ਉਸ ਨੂੰ ਮਨਸੂਰ ਵਾਂਗ ਸੂਲੀ ਤੇ ਚਾੜ੍ਹ ਦਿੱਤਾ ।

ਮਸਤੀਇ ਹੱਕ ਮਾਅਨੀਇ ਹੁਸ਼ਿਆਰੀ ਅਸਤ
ਆਰਿਫਾਂ ਰਾ ਖਾਬ ਹਮ ਬੇਦਾਰੀ ਅਸਤ ॥੩੦੭॥

ਰੱਬ ਦੀ ਮਸਤੀ ਅਸਲ ਵਿਚ ਸਦਾ ਹੀ ਹੋਸ਼ ਵਿਚ ਰਹਿਣਾ ਹੈ,
ਗਿਆਨਵਾਨਾਂ ਲਈ ਨੰਦ ਵੀ ਜਾਗਰਤਾ ਹੈ ।

ਦਰ ਹਕੀਕਤ ਬੇ-ਅਦਬ ਯਾਬਦ ਸਜਾ
ਚੂ ਆਦਬ ਅਮਦ ਹਮਾ ਰਾ ਰਹਾਨੁਮਾ ॥੩੦੮॥

ਅਸਲ ਵਿਚ ਬੇਅਦਬ ਨੂੰ ਆਪਣੀ ਕਰਨੀ ਦਾ ਫਲ ਮਿਲਦਾ ਹੈ,
ਕਿਉਂਕਿ ਅਦਬ ਹੀ ਸਾਰਿਆਂ ਨੂੰ ਰਾਹ ਵਿਖਾਉਣ ਵਾਲਾ ਹੈ ।

ਗਰ ਤੂ ਸਰ ਤਾ ਪਾ ਹਮਾ ਹੱਕ ਗਸ਼ਤਾਈ
ਵਾਸਿਲਿ ਬੇ ਚੂਨਿ ਮੁਤਲਿਕ ਗਸ਼ਤਾਈ ॥੩੦੯॥

ਜੇਕਰ ਤੂ ਸਿਰ ਤੋਂ ਪੈਰਾਂ ਤਕ ਰੱਬ ਦਾ ਰੂਪ ਹੋ ਗਿਆ ਹੈਂ,
ਅਤੇ ਜੇ ਉਸ ਲਾਸਾਨੀ ਪੂਰਨ ਪੁਰਖ ਦੇ ਨਾਲ ਮਿਲ ਗਿਆ ਹੈਂ ।

ਬਾਜ਼ ਰਾਹਿ ਬੰਦਰੀ ਦਰ ਪੇਸ਼ ਰੀਰ
ਬੰਦਾਇ ਉ ਬਾਸ਼ ਵਾ ਰਾਹਿ ਖੇਸ਼ ਰੀਰ ॥੩੧੦॥

ਤਾਂ ਫਿਰ ਬੰਦਰੀ ਦਾ ਰਾਹ ਫੜ੍ਹ,
ਉਸੇ ਦਾ ਬੰਦਾ ਹੋ ਜਾ ਅਤੇ ਆਪਣਾ ਰਾਹ ਫੜ੍ਹੀ ਰਖ ।

ਦਰ ਹਮਾ ਹਾਲਤ ਖੂਦਾ ਹਾਜ਼ਰ ਬਬੀਂ
ਹਾਜ਼ਰੇ ਨਾਜ਼ਰ ਹਮਾਂ ਨਾਜ਼ਰ ਬਬੀਂ ॥੩੧੧॥

ਹਰ ਹਾਲਤ ਵਿਚ ਰੱਬ ਨੂੰ ਹਾਜ਼ਰ ਵੇਖ,
ਉਸ ਨੂੰ ਹਾਜ਼ਰ ਨਾਜ਼ਰ ਜਾਣ, ਉਸ ਨੂੰ ਸਭ ਕੁੱਝ ਵੇਖ ਰਿਹਾ ਸਮਝ ।

ਦਰ ਰਹਿ ਹੱਕ ਜੁੜ ਅਦਬ ਤਾਅਲੀਮ ਨੀਸਤ
ਤਾਲਿਬਿ ਉ ਰਾ ਬਜੁੜ ਤਸਲੀਮ ਨੀਸਤ ॥੩੧੨॥

ਰੱਬ ਦੇ ਰਾਹ ਤੇ ਸਤਿਕਾਰ ਤੋਂ ਛੁੱਟ ਕੋਈ ਸਿੱਖਿਆ ਨਹੀਂ,
ਉਸ ਰੱਬ ਦੇ ਢੂੰਡਾਉ ਲਈ ਹੁਕਮ ਵਿਚ ਰਹਿਣ ਤੋਂ ਬਿਨਾਂ ਨਹੀਂ ਬਣਦਾ ।

ਤਾਲਿਬਾਨਿ ਹੱਕ ਹਮੇਸ਼ਾ ਬਾ ਅਦਬ
ਬਾ ਅਦਬ ਬਾਸੰਦ ਅੰਦਰ ਯਾਦਿ ਰੱਬ ॥੩੧੩॥

ਰੱਬ ਦੇ ਢੂੰਡਾਓ ਸਦਾ ਸਤਿਕਾਰ ਸਹਿਤ ਰਹਿੰਦੇ ਹਨ,
 ਰੱਬ ਦੀ ਯਾਦ ਵਿਚ ਸਦਾ ਸਤਿਕਾਰ ਭਰਪੂਰ ਵਿਚਰਦੇ ਹਨ ।
 ਬੇਅਦਬ ਰਾ ਕੈ ਜਿ ਰਾਹਿ ਸ਼ਾਂ ਖੱਬਰ
 ਬੇਅਦਬ ਅਜ਼ ਹੱਕ ਹਮੇਸ਼ਾਂ ਬੇ-ਅਸਰ ॥੩੧੪॥

ਸਤਿਕਾਰ-ਹੀਨ ਨੂੰ ਉਨ੍ਹਾਂ ਦੇ ਰਾਹ ਦਾ ਕੀ ਪਤਾ ?
 ਬੇ-ਅਦਬ ਰੱਬ ਨੂੰ ਕਦੀ ਵੀ ਨਹੀਂ ਵੇਖ ਸਕਦਾ ।
 ਬੇ ਅਦਬ ਹਰਗਿਜ਼ ਬ-ਹੱਕ ਰਾਹੇ ਨਯਾਫਤ
 ਰਾਹਿ ਹੱਕ ਰਾ ਰੀਚ ਗੁਮਰਾਹੇ ਨ ਯਾਫਤ ॥੩੧੫॥

ਸਤਿਕਾਰਹੀਨ ਨੂੰ ਕਦੀ ਵੀ ਰੱਬ ਦਾ ਰਾਹ ਨਹੀਂ ਲੱਭਦਾ,
 ਕੋਈ ਵੀ ਭੁੱਲੜ ਰੱਬ ਤਕ ਨਹੀਂ ਪੁੱਜ ਸਕਿਆ ।
 ਹਾਦੀਏ ਰਾਹਿ ਖੂਦਾ ਆਮਦ ਅਦਬ
 ਬੇ-ਅਦਬ ਖਾਲੀ-ਸਤ ਅਜ਼ ਅਲਤਾਫਿ ਰੱਬ ॥੩੧੬॥

ਸਤਿਕਾਰ ਹੀ ਰੱਬ ਦਾ ਰਾਹ-ਵਿਖਾਉ ਹੈ,
 ਸਤਿਕਾਰ-ਹੀਨ ਰੱਬ ਦੀ ਮਿਹਰ ਤੋਂ ਵਾਂਝਾ ਰਹਿੰਦਾ ਹੈ ।
 ਬੇ-ਅਦਬ ਰਾਹਿ ਖੂਦਾ ਕੈ ਦਾਨਦਸ਼
 ਹਰ ਕਿਰਾ ਕਹਿਰਿ ਖੂਦਾ ਮੀਰਾਨਦਸ਼ ॥੩੧੭॥

ਸਤਿਕਾਰ ਹੀਨ ਰੱਬ ਦਾ ਰਾਹ ਕਿਵੇਂ ਜਾਣ ਸਕਦਾ ਹੈ,
 ਜੋ ਰੱਬ ਦੇ ਕਹਿਰ ਕਾਰਨ ਧਿਰਕਾਰਿਆ ਜਾਂਦਾ ਹੈ ।
 ਦਰ ਪਨਾਹਿ ਸਾਇਆਇ ਮਰਦਾਨਿ ਹੱਕ
 ਗਰ ਰਵੀ ਆਂ ਜਾ ਅਦਬ ਯਾਬੀ ਸਬਕ ॥੩੧੮॥

ਜੇਕਰ ਤੂੰ ਰੱਬ ਦੇ ਭਗਤਾਂ ਦੀ ਛਤਰ ਛਾਇਆ ਹੇਠ ਕਦੀ ਜਾਏਂ,
 ਤਾਂ ਤੈਨੂੰ ਉਥੇ ਸਤਿਕਾਰ ਦੀ ਸਿੱਖਿਆ ਮਿਲੇਗੀ ।
 ਬੇ ਅਦਬ ਈੰਜਾ ਅਦਬ ਆਮੇਜ਼ ਸੁਦ
 ਈਂ ਚਰਾਗਿ ਗੁਲ ਜਹਾਂ ਅਫਰੋਜ਼ ਸੁਦ ॥੩੧੯॥

ਸਤਿਕਾਰ ਹੀਨ ਇੱਥੇ ਆ ਕੇ ਸਤਿਕਾਰ ਦੀ ਸਿੱਖਿਆ ਦੇਣ ਵਾਲੇ ਬਣ ਜਾਂਦੇ ਹਨ,
 ਇੱਥੇ ਆ ਕੇ ਬੁਝਿਆ ਹੋਇਆ ਦੀਵਾ ਵੀ ਜਹਾਨ ਨੂੰ ਰੈਸ਼ਨ ਕਰਨ ਲੱਗ ਜਾਂਦਾ ਹੈ ।
 ਐ ਖੂਦਾ ਹਰ ਬੇ-ਅਦਬ ਰਾ ਦਿਹ ਅਦਬ
 ਤਾ ਗੁਜ਼ਾਰਦ ਉਮਰ ਰਾ ਦਰ ਯਾਦਿ ਰੱਬ ॥੩੨੦॥

ਹੇ ਵਾਹਿਗੁਰੂ ! ਤੂੰ ਹਰ ਬੇਅਦਬ ਨੂੰ ਅਦਬ ਬਖਸ਼,
 ਤਾਂ ਜੋ ਉਹ ਆਪਣੀ ਆਯੂ ਤੇਰੀ ਯਾਦ ਵਿਚ ਲੰਘਾ ਸਕੇ ।
 ਗਰ ਬਯਾਬੀ ਲੱਜਤੇ ਅਜ਼ ਯਾਦਿ ਉ
 ਜਿੰਦਾ ਬਾਸੀ ਦਾਇਮਾ ਐ ਨੇਕ-ਖੂ ॥੩੨੧॥

ਹੇ ਜੀਵ ! ਜੇਕਰ ਤੈਨੂੰ ਰੱਬ ਦੀ ਯਾਦ ਦਾ ਸੁਆਦ ਆ ਜਾਵੇ,
 ਤਾਂ, ਹੇ ਭਲੇ ਪੁਰਸ, ਤੂੰ ਅਮਰ ਹੋ ਜਾਏਗਾ ।

ਈਂ ਵਜੂਦਿ ਖ਼ਾਕ ਰਾ ਕਾਇਮ ਬਦਾਂ
ਕਾਇਮ ਆਮਦ ਸ਼ੋਕਿ ਉੰਦਰ ਹਿਰਜ਼ਿ ਜਾਂ ॥੩੨੨॥

ਇਸ ਮਿੱਟੀ ਦੇ ਸਰੀਰ ਨੂੰ ਇਸ ਲਈ ਸਥਿਰ ਜਾਣ,
ਕਿਉਂ ਜੋ ਉਸ ਦਾ ਪ੍ਰੇਮ ਉਸ ਜਾਨ ਦੀ ਗੜ੍ਹੀ ਵਿਚ ਆ ਟਿਕਿਆ ਹੈ।
ਸ਼ੋਕਿ ਮੌਲਾ ਜਿੰਦਗੀਏ ਜਾਂ ਬਵਦ
ਯਾਦਿ ਉੰਦਰ ਮਾਧਾਇ ਈਮਾਂ ਬਵਦ ॥੩੨੩॥

ਰੱਬ ਦਾ ਪ੍ਰੇਮ ਅਤੇ ਚਾਓ ਆਤਮਾ ਦਾ ਜੀਵਨ ਹੈ,
ਉਸ ਦੀ ਯਾਦ ਵਿਚ ਸਿਦਕ ਈਮਾਨ ਦੀ ਪੁੰਜੀ ਹੈ।
ਸ਼ੋਕਿ ਉੰਦਰ ਹਰ ਦਿਲੇ ਕੈ ਜਾ ਕੁਨਦ
ਦਰ ਵਜੂਦਿ ਖ਼ਾਕ ਕੈ ਮਾਵਾ ਕੁਨਦ ॥੩੨੪॥

ਰੱਬ ਦਾ ਚਾਓ ਹਰ ਦਿਲ ਵਿਚ ਕਿਵੇਂ ਘਰ ਕਰ ਸਕਦਾ ਹੈ,
ਉਹ ਮਿੱਟੀ ਦੇ ਸਰੀਰ ਵਿਚ ਕਿਵੇਂ ਪਨਾਹ ਲੈ ਸਕਦਾ ਹੈ?

ਸ਼ੋਕਿ ਮੌਲਾ ਮਰ ਤੁਰਾ ਢੂੰਦ ਦਸਤਦਾਦ
ਦੋਲਤਿ ਦਾਇਮ ਬਦਸਤਤ ਦਰ-ਛਤਾਦ ॥੩੨੫॥

ਪਰ ਜਦ ਰੱਬ ਦੇ ਸ਼ੋਕ ਨੇ ਤੇਰੀ ਸਹਾਇਤਾ ਕੀਤੀ,
ਤਾਂ ਫਿਰ ਸਦੀਵੀ ਦੋਲਤ, ਸਮਝੋ, ਤੇਰੇ ਹੱਥ ਲੱਗ ਗਈ।

ਖ਼ਾਕਿ ਰਾਹਸ਼ ਸੁਰਮਾਇ ਸਰ ਅਸਤ
ਆਰਿਫਾਂ ਰਾ ਬਿਹ ਜ਼ ਤਾਜ਼ੇ ਅਫਸਰ ਅਸਤ ॥੩੨੬॥

ਉਸ ਦੇ ਰਾਹਾਂ ਦੀ ਧੂੜ ਅੱਖਾਂ ਲਈ ਸੁਰਮਾ ਹੈ,
ਗਿਆਨਵਾਨਾਂ ਲਈ ਇਹ ਧੂੜ ਤਾਜ਼ ਤਖ਼ਤ ਨਾਲੋਂ ਵੀ ਵਧੇਰੇ ਮੁੱਲ ਦੀ ਹੈ।

ਦੋਲਤਿ ਦੁਨਿਆ ਨ-ਬਾਸ਼ਦ ਪਾਇਦਾਰ
ਦਰ ਤਰੀਕਿ ਆਰਿਫਾਨਿ ਹੱਕ ਗੁਜ਼ਾਰ ॥੩੨੭॥

ਸੱਚੇ ਗਿਆਨਵਾਨ ਦੀ ਰੀਤੀ ਅਨੁਸਾਰ,
ਇਸ ਦੁਨੀਆਂ ਦੀ ਦੋਲਤ ਟਿਕਣ ਵਾਲੀ ਚੀਜ਼ ਨਹੀਂ।

ਯਾਦਿ ਉੰਦਰ ਲਾਜਿਮ ਬਵਦ ਦਾਇਮ ਤੁਰਾ
ਜ਼ਿਕਰਿ ਉੰਦਰ ਕਾਇਮ ਕੁਨਦ ਕਾਇਮ ਤੁਰਾ ॥੩੨੮॥

ਰੱਬ ਦਾ ਸਿਮਰਨ ਤੇਰੇ ਲਈ ਸਦਾ ਜ਼ਰੂਰੀ ਹੈ,
ਰੱਬ ਦਾ ਸਿਮਰਨ ਤੈਨੂੰ ਸਥਿਰ ਬਣਾਉਂਦਾ ਹੈ।

ਆਰਿਫਾਂ ਦਾਰੰਦ ਬਾ ਇਰਫਾਨਿ ਖੇਸ਼
ਹਾਸਿਲਿ ਇਰਫਾਂ ਦਰੂਨਿ ਜਾਨਿ ਖੇਸ਼ ॥੩੨੯॥

ਆਰਫਾਂ ਦੀ ਅਪਣਤ ਰੱਬੀ ਗਿਆਨ ਨਾਲ ਹੁੰਦੀ ਹੈ,
ਰੱਬੀ ਗਿਆਨ ਦੀ ਪ੍ਰਾਪਤੀ ਉਨ੍ਹਾਂ ਦੀ ਜਾਨ ਵਿਚ ਸਮਾਈ ਹੁੰਦੀ ਹੈ।

ਮਸਨਦਿ ਸ਼ੋਕਿ ਇਲਾਹੀ ਬੇ-ਜ਼ਵਾਲ
ਵਰਨਾ ਬੀਨੀ ਪੁਰ ਜ਼ਵਾਲੇ ਹਰ ਕਮਾਲ ॥੩੩੦॥

ਰੱਬ ਦੇ ਪ੍ਰੇਮ ਦਾ ਆਸਰਾ ਸਥਿਰ ਹੈ,
ਉਂਜ਼ ਭਾਵੇਂ ਹਰ ਚੜ੍ਹਾਉ ਨੂੰ ਉਤਰਾਉ ਹੈ।

ਬੇ-ਜ਼ਵਾਲ ਆਮਦ ਕਮਾਲ ਜੋਕਿ ਹੱਕ
ਤਾ ਕਿ ਯਾਬਦ ਜੱਗਾ ਅਜ਼ ਸ਼ੋਕਿ ਹੱਕ ॥੩੩੧॥

ਰੱਬ ਦੇ ਸ਼ੋਕ ਦਾ ਕਮਾਲ ਸਦੀਵੀ ਹੈ,
ਕਾਸ਼! ਰੱਬ ਦੇ ਸ਼ੋਕ ਦਾ ਇਕ ਕਿਣਕਾ ਹੀ ਪ੍ਰਾਪਤ ਹੋ ਜਾਵੇ?

ਹਰ ਕਸੇ ਕੂ ਯਾਛਤ ਉੰ ਜਾਵੀਦ ਸੁਦ
ਦਰ ਹਕੀਕਤ ਸਾਹਿਬਿ ਉਮੀਦ ਸੁਦ ॥੩੩੨॥

ਜਿਸ ਕਿਸੇ ਨੂੰ [ਇਹ ਸ਼ੋਕ ਦਾ ਕਿਣਕਾ] ਪ੍ਰਾਪਤ ਹੋ ਗਿਆ, ਉਹ ਅਮਰ ਹੋ ਗਿਆ ਅਸਲ ਵਿਚ
ਉਸ ਦੀ ਆਸ਼ਾ ਪੂਰਨ ਹੋ ਗਈ।

ਉਮੀਦਸ਼ ਸੂਰਤਿ ਹਾਸਲ ਗ੍ਰਿਹਤ
ਜੱਗਾ ਅਜ਼ ਸੰਕ ਜਾ ਦਰ ਦਿਲ ਗ੍ਰਿਹਤ ॥੩੩੩॥

ਜਦ ਉਸ ਦੀ ਉਮੀਦ ਫਲ ਆਈ,
ਰੱਬ ਦੇ ਸ਼ੋਕ ਦਾ ਇਕ ਕਿਣਕਾ ਉਸ ਦੇ ਦਿਲ ਵਿਚ ਵੱਸ ਗਿਆ।

ਅਗਥਿ ਹੈਵਾਂ ਮੀਚਕਦ ਅਜ਼ ਮੂਇ ਉੰ
ਜਿੰਦਾ ਮੀਗਰਦਦ ਜਹਾਂ ਅਜ਼ ਬੂਇ ਉੰ ॥੩੩੪॥

ਉਸ ਦੇ ਵਾਲ ਵਾਲ ਚੋਂ ਅੰਮ੍ਰਿਤ ਚੋਂਦਾ ਹੈ,
ਜਹਾਨ ਉਸ ਦੀ ਸੁਗੰਧੀ ਨਾਲ ਜੀਉਂਦਾ ਹੋ ਉੱਠਦਾ ਹੈ।

ਐ ਜਹੇ ਇਨਸਾਨ ਕਿ ਹੱਕ ਰਾ ਯਾਛਤਾ
ਰੂ ਜ਼ ਯਾਦਿ ਗੈਰਿ ਹੱਕ ਬਰ-ਤਾਛਤਾ ॥੩੩੫॥

ਭਾਗਾਂ ਵਾਲਾ ਹੈ ਉਹ ਬੰਦਾ ਜਿਸ ਨੂੰ ਕਿ ਰੱਬ ਪ੍ਰਾਪਤ ਹੋ ਗਿਆ,
ਅਤੇ ਜਿਸ ਨੇ ਰੱਬ ਤੋਂ ਬਿਨਾਂ ਹਰ ਚੀਜ਼ ਤੋਂ ਮੂੰਹ ਮੋੜ ਲਿਆ।

ਦਰ ਲਿਬਾਸਿ ਦੁਨਿਯਵੀ ਛਾਰਿਗ ਅਜ਼ਾਂ
ਹਮਚੂ ਜਾਤਿਸ਼ ਆਗਿਕਾਂ ਰਾ ਉੰ ਨਿਹਾਂ ॥੩੩੬॥

ਦੁਨੀਆਂ ਦੇ ਭੇਸ ਵਿਚ ਰਹਿੰਦੇ ਹੋਏ ਵੀ ਉਹ ਦੁਨੀਆਂ ਤੋਂ ਅਲੋਪ ਹੈ,
ਰੱਬ ਦੀ ਜਾਤ ਵਾਂਗ ਉਹ ਵੀ ਛੁਪਿਆ ਰਹਿੰਦਾ ਹੈ।

ਜਾਹਿਰਿਸ਼ ਦਰ ਕੈਦਿ ਮੁਸ਼ਤਿ ਖਾਕ ਹਸਤ
ਬਾਤਨਿ ਉੰ ਬਾ ਖੁਦਾਇ ਪਾਕ ਹਸਤ ॥੩੩੭॥

ਬਾਹਰੋਂ ਭਾਵੇਂ ਉਹ ਮੁੱਠ ਭਰ ਮਿੱਟੀ ਦੀ ਕੈਦ ਵਿਚ ਦਿੱਸਦਾ ਹੈ,
ਪਰ ਅੰਦਰੋਂ ਉਹ ਸਦਾ ਪਰਮਾਤਮਾ ਦੇ ਸੰਗ ਵਸਦਾ ਹੈ।

ਜਾਹਿਰ ਅੰਦਰ ਮਾਇਲਿ ਫਚਜੰਦੇ ਜਨ
ਦਰ ਹਕੀਕਤ ਬਾ ਖੁਦਾਇ ਖੇਸਤਨ ॥੩੩੮॥

ਬਾਹਰੋਂ ਭਾਵੇਂ ਉਹ ਇਸਤਰੀ ਬੱਚੇ ਦੇ ਮੋਹ ਵਿਚ ਦਿਸਦਾ ਹੈ,
ਪਰ ਅਸਲ ਵਿਚ ਉਹ ਸਦਾ ਆਪਣੇ ਰੱਬ ਨਾਲ ਰਹਿੰਦਾ ਹੈ।

ਜਾਹਿਰ ਅੰਦਰ ਮਾਇਲਿ ਹਿਰਸੇ ਹਵਾ

ਬਾਤਨਿ ਉੰ ਪਾਕ ਅਜ਼ ਯਾਦਿ ਖੁਦਾ ॥੩੩੯॥

ਬਾਹਰੋਂ ਉਹ ਭਾਵੇਂ ਲਬ ਲੋਭ ਵੱਲ ਝੁਕਿਆ ਦਿਸੇ,
ਪਰ ਉਸ ਦਾ ਅੰਦਰਲਾ ਰੱਬ ਦੀ ਯਾਦ ਨਾਲ ਪਵਿੱਤ੍ਰ ਰਹਿੰਦਾ ਹੈ।

ਜਾਹਿਰ ਅੰਦਰ ਮਾਇਲਿ ਅਸਪੇ ਸੁਤਰ

ਬਾਤਨਸ਼ ਫਾਰਿਗ ਜ਼ ਕੈਦਿ ਸ਼ੈਰੇ ਸ਼ਰ ॥੩੪੦॥

ਬਾਹਰੋਂ ਭਾਵੇਂ ਉਹ ਉਠਾਂ ਘੋੜਿਆਂ ਵਲ ਧਿਆਨ ਦੇ ਰਿਹਾ ਦਿਸੇ,
ਪਰ ਉਸ ਦਾ ਅੰਦਰਲਾ ਸੰਸਾਰ ਦੀ ਖਪ ਬੇਡ ਤੋਂ ਨਿਆਰਾ ਰਹਿੰਦਾ ਹੈ।

ਜਾਹਿਰ ਅੰਦਰ ਮਾਇਲਿ ਸੀਮੇ ਜ਼ਰ ਅਸਤ

ਬਾਤਨ ਅੰਦਰ ਸਾਹਿਬਿ ਬਹਿਰੇ ਬਰ ਅਸਤ ॥੩੪੧॥

ਜਾਹਰਾ ਤਾਂ ਭਾਵੇਂ ਉਹ ਸੋਨੇ ਚਾਂਦੀ ਵੱਲ ਝੁਕਿਆ ਦਿਸੇ,
ਪਰ ਅੰਦਰੋਂ ਉਹ ਜਲ ਬਲ ਦਾ ਮਾਲਕ ਹੁੰਦਾ ਹੈ।

ਰਫਤਾ ਰਫਤਾ ਬਾਤਨਸ਼ ਜਾਹਿਰ ਸੁਦਾ

ਦਰ ਹਕੀਕਤ ਤਿਬਲਾਇ ਅੰਬਰ ਸੁਦਾ ॥੩੪੨॥

ਹੋਲੀ ਹੋਲੀ ਉਸ ਦਾ ਅੰਦਰਲਾ ਪ੍ਰਗਟ ਹੋ ਜਾਂਦਾ ਹੈ,
ਅਸਲ ਵਿਚ ਉਹ ਸੁਗੰਧੀ ਦੀ ਸੰਦੂਕੜੀ ਬਣ ਜਾਂਦਾ ਹੈ।

ਜਾਹਿਰੇ ਬਾਤਨ ਸੁਦਾ ਯਕਸਾਨਿ ਉੰ

ਹਰ ਦੇ ਆਲਮ ਬੰਦਾਇ ਛਰਮਾਨਿ ਉੰ ॥੩੪੩॥

ਉਸ ਦਾ ਅੰਦਰਲਾ ਬਾਹਰਲਾ ਇਕ ਸਮਾਨ ਹੋ ਜਾਂਦਾ ਹੈ,
ਦੋਵੇਂ ਜਹਾਨ ਉਸ ਦੇ ਹੁਕਮ ਨੂੰ ਪਾਲਣ ਵਾਲੇ ਹੋ ਜਾਂਦੇ ਹਨ।

ਹਮ ਬਦਿਲ ਯਾਦਿ ਖੁਦਾ ਵਾ ਬਰ ਜੂਬਾਂ

ਈਂ ਜੂਬਾਨਸ਼ ਦਿਲ ਸੁਦਾ ਦਿਲ ਸੁਦ ਜੂਬਾਂ ॥੩੪੪॥

ਉਸ ਦੇ ਦਿਲ ਵਿਚ ਅਤੇ ਜੀਭ ਪਰ ਸਦਾ ਰੱਬ ਦੀ ਯਾਦ ਰਹਿੰਦੀ ਹੈ,
ਉਸ ਦੀ ਜੀਭ ਦਿਲ ਬਣ ਜਾਂਦੀ ਹੈ ਅਤੇ ਦਿਲ ਜੀਭ ਬਣ ਜਾਂਦਾ ਹੈ।

ਵਾਸਿਲਾਨਿ ਹੱਕ ਚੁਨੀਂ ਫਰਮੂਦਾ ਅੰਦ

ਬੰਦਾ ਹਾ ਦਰ ਬੰਦਰੀ ਆਸੂਦਾ ਅੰਦ ॥੩੪੫॥

ਰੱਬ ਨਾਲ ਮਿਲੇ ਹੋਏ ਸੰਤਾਂ ਨੇ ਇਉਂ ਛਰਮਾਇਆ ਹੈ,
ਕਿ ਰੱਬ ਦੇ ਬੰਦੇ ਉਸ ਦੀ ਬੰਦਰੀ ਵਿਚ ਸੋਖੇ ਅਤੇ ਖੁਸ਼ ਰਹਿੰਦੇ ਹਨ।

ਸਾਹਿਬੀ ਬਾਸਦ ਮੁਸੱਲਮ ਸ਼ਾਹ ਰਾ

ਕੁਰਨਸ਼ ਮਨ ਸਾਲਿਕਿ ਈਂ ਰਾਹ ਰਾ ॥੩੪੬॥

ਉਸ ਸੱਚੇ ਪਾਤਸ਼ਾਹ ਦੀ ਮਾਲਕੀ ਅਤੇ ਵਡਿਆਈ ਮੰਨੀ ਪ੍ਰਮੰਨੀ ਹੈ,
ਇਸ ਰਾਹ ਤੇ ਚਲਣ ਵਾਲੇ ਪਾਂਧੀ ਨੂੰ ਮੇਰੀ ਨਮਸਕਾਰ ਹੈ।

ਸਾਲਿਕਿ ਈਂ ਰਾਹ ਬੰਜਲ ਰਾਹ ਯਾਫਤ

ਹਾਸਿਲਿ ਉਮਰਿ ਦਿਲ ਆਗਾਹ ਯਾਫਤ ॥੩੪੭॥

ਇਸ ਰਾਹ ਦਾ ਮੁਸਾਫ਼ਿਰ ਆਪਣੇ ਅੱਡੇ ਤੇ ਪੁੱਜ ਗਿਆ,
ਅਤੇ ਉਸ ਦਾ ਦਿਲ ਉਮਰ ਦੀ ਪ੍ਰਾਪਤੀ ਤੋਂ ਵਾਕਫ਼ ਹੋ ਗਿਆ ।

ਬੰਦਾ-ਹਾ ਰਾ ਬੰਦਗੀ ਦਰਕਾਰ ਹਸਤ

ਜਾਮਿ ਸ਼ੋਕਿ ਬੰਦਗੀ ਸਰਸ਼ਾਰ ਹਸਤ ॥੩੪੯॥

ਰੱਬ ਦੇ ਬੰਦਿਆਂ ਨੂੰ ਤਾਂ ਉਸ ਦੀ ਬੰਦਗੀ ਦੀ ਹੀ ਲੋੜ ਹੈ,
ਰੱਬ ਦੀ ਬੰਦਗੀ ਦੇ ਸ਼ੋਕ ਦਾ ਪਿਆਲਾ ਸਦਾ ਛਲਕਦਾ ਰਹਿੰਦਾ ਹੈ ।

ਸਾਹਿਬੀ ਜੇਬਦ ਖੁਦਾਇ ਪਾਕ ਰਾ

ਆਂ ਕਿ ਜੀਨਤ ਦਾਦ ਮੁਸ਼ਤਿ ਖਾਕ ਰਾ ॥੩੪੯॥

ਉਸ ਸੌਚੇ ਪਰਵਰਦਗਾਰ ਨੂੰ ਹੀ ਮਾਲਕੀ ਸ਼ੋਭਦੀ ਹੈ,
ਉਸ ਸੌਚੇ ਪਾਤਸ਼ਾਹ ਨੇ ਹੀ ਇਸ ਮਿੱਟੀ ਦੀ ਮੁੱਠ ਨੂੰ ਰੋਣਕ ਬਖਸ਼ੀ ਹੈ ।

ਸ਼ੋਕ ਅਜ ਯਾਦਿ ਹੱਕਸ ਮੁਮਤਾਜ਼ ਕਰਦ

ਸਰ ਫਰਾਜੇ ਸਾਹਿਬਿ ਹਰ ਰਾਜ਼ ਕਰਦ ॥੩੫੦॥

ਰੱਬ ਦੀ ਯਾਦ ਦੇ ਚਾਉ ਨੇ ਉਸ ਨੂੰ ਵਡਿਆਈ ਬਖਸ਼ੀ,
ਰੱਬ ਦੇ ਸ਼ੋਕ ਨੇ ਉਸ ਨੂੰ ਮਾਣ ਸਤਿਕਾਰ ਬਖਸ਼ਿਆ ਅਤੇ ਉਸ ਨੂੰ ਸਾਰੇ ਭੇਤਾਂ ਤੋਂ ਜਾਣੂ ਕੀਤਾ ।

ਮੁਸ਼ਤਿ ਖਾਕ ਅਜ ਯਾਦਿ ਹੱਕ ਰੈਨਕ ਗਿੜਤ

ਬਸਕਿ ਦਰ ਦਿਲ ਸ਼ੋਕਿ ਯਾਦਿ ਹੱਕ ਗਿੜਤ ॥੩੫੧॥

ਮਿੱਟੀ ਦੀ ਮੁੱਠੀ ਰੱਬ ਦੀ ਯਾਦ ਨਾਲ ਚਮਕ ਉਠੀ,
ਉਸ ਦੇ ਦਿਲ ਵਿਚ ਰੱਬ ਦੀ ਯਾਦ ਦਾ ਚਾਉ ਠਾਠਾਂ ਮਾਰਨ ਲੱਗ ਪਿਆ ।

ਐ ਜਹੇ ਕਾਦਰ ਕਿ ਅਜ ਯੱਕ ਕਤਰਾ ਆਬ

ਖਾਕ ਰਾਂ ਰੋਸ਼ਨ ਕੁਨਦ ਚੂੰ ਆਫਤਾਬ ॥੩੫੨॥

ਕੁਰਬਾਨ ਜਾਈਏ ਉਸ ਸਰਬ ਸਮਰੱਥ ਕਾਦਰ ਤੋਂ, ਜਿਸ ਨੇ
ਪਾਣੀ ਦੇ ਇਕ ਕਤਰੇ ਤੋਂ ਇਸ ਮਿੱਟੀ ਨੂੰ ਸੂਰਜ ਵਾਂਗ ਚਮਕਾ ਦਿੱਤਾ ।

ਐ ਜਹੇ ਖਾਕੇ ਕਿ ਨੂਰ-ਅਫਰੋਜ਼ ਸੁਦ,

ਈਂ ਸਾਦਤ ਹਾ ਨਸੀਬ ਅੰਦੋਜ ਸੁਦ ॥੩੫੩॥

ਕੁਰਬਾਨ ਜਾਈਏ, ਉਸ ਮਿੱਟੀ ਤੋਂ, ਜਿਹੜੀ ਪ੍ਰਕਾਸ਼ਮਾਨ ਹੋ ਗਈ,
ਅਤੇ ਜਿਸ ਨੂੰ ਅਜਿਹੀਆਂ ਬਰਕਤਾਂ ਪ੍ਰਾਪਤ ਹੋਈਆਂ ।

ਐ ਜਹੇ ਕੁਦਰਤ ਕਿ ਹੱਕ ਬਾਰ ਆਵੂਰਦ

ਮੁਸ਼ਤਿ ਖਾਕੀ ਰਾ ਬਗੁਫਤਾਰ ਆਵੂਰਦ ॥੩੫੪॥

ਵਾਹ ਵਾਹ ਉਸ ਦੀ ਕੁਦਰਤ ਤੋਂ ਜਿਹੜੀ ਸੱਚ ਦਾ ਛਲ ਲਿਆਉਂਦੀ ਹੈ,
ਅਤੇ ਜਿਸ ਨੇ ਮੁੱਠੀ ਭਰ ਮਿੱਟੀ ਨੂੰ ਬੋਲਣ ਦੀ ਦਾਤ ਬਖਸ਼ੀ ।

ਹਾਸਲਿ ਈਂ ਜਿੰਦਗੀ ਯਾਦਿ ਖੁਦਾ-ਸਤ

ਐ ਜਹੇ ਕਸ਼ਮੇ ਕਿ ਬਰ ਹੱਕ ਮੁਬਤਲਾ-ਸਤ ॥੩੫੫॥

ਰੱਬ ਦੀ ਯਾਦ ਹੀ ਇਸ ਜਿੰਦਗੀ ਦੀ ਪ੍ਰਾਪਤੀ ਹੈ,
ਕੁਰਬਾਨ ਜਾਈਏ ਉਸ ਅੱਖ ਤੋਂ ਜਿਹੜੀ ਸੱਚ ਤੇ ਮੋਹਤ ਹੁੰਦੀ ਹੈ ।

ਐ ਜਹੇ ਦਿਲ ਕਿ ਅੰਦਰਸ਼ ਸ਼ੋਕਸ਼ ਬਵਦ
ਦਰ ਹਕੀਕਤ ਸਾਹਿਬਿ ਜੋਕਸ਼ ਬਵਦ ॥੩੫੯॥

ਕਿੱਡਾ ਸੁਭਾਗਾ ਹੈ ਉਹ ਦਿਲ, ਜਿਸ ਦੇ ਅੰਦਰ ਰੱਬ ਦਾ ਚਾਉ ਹੈ।
ਵਾਸਤਵ ਵਿਚ ਉਹ ਰੱਬ ਦੇ ਪ੍ਰੇਮ ਦਾ ਧਾਰਨੀ ਹੋ ਜਾਂਦਾ ਹੈ।

ਆਂ ਜਹੇ ਸਰ ਕੂ ਬਰਾਹਿਸ਼ ਦਰ ਸਜੁਦ
ਹਮ ਚੂ ਚੋਗਾਂ ਗੁਏ ਸ਼ੋਕਸ਼ ਦਰ ਰਬੂਦ ॥੩੫੧॥

ਸੁਭਾਗਾ ਹੈ ਉਹ ਸਿਰ, ਜਿਸ ਨੇ ਉਸ ਸੱਚ ਦੇ ਰਾਹ ਤੇ ਪ੍ਰਣਾਮ ਕੀਤੇ,
ਅਤੇ ਜੋ ਖੂੰਡੀ ਵਾਂਗ ਚਾਉ ਦੀ ਗੋਂਦ ਨੂੰ ਲੈ ਭੱਜਿਆ।

ਐ ਜਹੇ ਦਸਤੇ ਕਿ ਵਸਫਸ਼ ਉੰ ਨਵਿਸ਼ਤ
ਐ ਜਹੇ ਪਾਏ ਕੂ ਦਰ ਕੂਇਸ਼ ਗੁਜਸ਼ਤ ॥੩੫੮॥

ਸੁਭਾਗੇ ਹਨ ਉਹ ਹੱਥ ਜਿਨ੍ਹਾਂ ਨੇ ਉਸ ਦੀ ਸਿਫਤ ਸ਼ਲਾਘਾ ਲਿਖੀ,
ਸੁਭਾਗੇ ਹਨ ਉਹ ਪੈਰ, ਜਿਹੜੇ ਉਸ ਦੀ ਗਲੀ ਵਿਚੋਂ ਲੰਘੇ।

ਆਂ ਜਬਾਨੇ ਬਿਹ ਕਿ ਜਿਕਰਿ ਉੰ ਕੁਨਦ
ਖਾਤਰੇ ਆਂ ਬਿਹ ਕਿ ਛਿਕਰਿ ਉੰ ਕੁਨਦ ॥੩੫੯॥

ਭਲੀ ਹੈ ਉਹ ਜੀਭ ਜੋ ਉਸ ਦਾ ਨਾਮ ਜਪਦੀ ਹੈ,
ਭਲਾ ਹੈ ਉਹ ਹਿਰਦਾ, ਜੋ ਉਸ ਦਾ ਧਿਆਨ ਧਰਦਾ ਹੈ।

ਦਰ ਹਮਾ ਉਜਵੇ ਕਿ ਉੰ ਅੰਦਰ ਤਨਸਤ
ਸ਼ੋਕਿ ਉੰ ਅੰਦਰ ਸਾਰਿ ਮਰਦੇ ਜਨ ਅਸਤ ॥੩੬੦॥

ਸਾਡੇ ਸਰੀਰ ਦੇ ਅੰਗ ਅੰਗ ਵਿਚ ਉਹ ਵੱਸਦਾ ਹੈ,
ਉਸ ਦੇ ਸ਼ੋਕ ਦੀ ਧੁਨ ਹਰ ਨਰ ਨਾਰੀ ਦੇ ਸਿਰ ਵਿਚ ਸਮਾਈ ਹੋਈ ਹੈ।

ਆਰਜੂਏ ਜੁਮਲਾ ਸ਼ੂਇ ਉੰ ਬਵਦ
ਸ਼ੋਕਿ ਉੰ ਆਗੁਸ਼ਤਾ ਦਰ ਹਰ ਮੂ ਬਵਦ ॥੩੬੧॥

ਸਾਰੀਆਂ ਖਾਹਸ਼ਾਂ ਅਤੇ ਇੱਛਾਵਾਂ ਉਸ ਸੱਚੇ ਵੱਲ ਲਾਈਆਂ ਹੋਈਆਂ ਹਨ,
ਉਸ ਦਾ ਚਾਉ ਰੋਮ ਰੋਮ ਵਿਚ ਸਮਾਇਆ ਹੋਇਆ ਹੈ।

ਗਰ ਤੂ ਖਾਹੀ ਸਾਹਿਬਿ ਇਰਫਾਂ ਸ਼ਵੀ
ਜਾਂ ਬ-ਜਾਨਾਂ ਦਿਹ ਕਿ ਤਾ ਜਾਨਾਂ ਸ਼ਵੀ ॥੩੬੨॥

ਜੇ ਤੂੰ ਚਾਹੁੰਦਾ ਹੈ, ਕਿ ਰੱਬੀ ਗਿਆਨ ਦਾ ਮਾਲਕ ਹੋ ਜਾਏਂ,
ਤਾਂ ਤੂੰ ਆਪਣੀ ਜਾਨ ਉਸ ਪ੍ਰੀਤਮ ਤੋਂ ਵਾਰ ਦੇ, ਤਾਂ ਜੋ ਤੂੰ ਉਸ ਪ੍ਰੀਤਮ ਦਾ ਰੂਪ ਹੋ ਜਾਵੇ।

ਹਰਚਿ ਦਾਰੀ ਕੁਨ ਹਮਾ ਕੁਰਬਾਨਿ ਉੰ
ਰੇਜ਼ਾ-ਚੀਨੀ ਕੁਨ ਦਮੇ ਅਜ ਖਾਨਿ ਉੰ ॥੩੬੩॥

ਜੇ ਕੁਝ ਤੇਰੇ ਕੋਲ ਹੈ, ਉਸ ਸੱਚੇ ਪ੍ਰੀਤਮ ਤੋਂ ਵਾਰ ਦੇ,
ਉਸ ਦੇ ਦਸਤਰਖਾਨ ਤੋਂ ਪਲ ਭਰ ਲਈ ਟੁਕੜੇ ਚੁਣ।

ਸ਼ੋਕਿ ਇਰਫਾਨਸ਼ ਅਗਰ ਕਾਮਿਲ ਬਵਦ
ਗੋਹਰਿ ਮਕਸੂਦਿ ਤੂੰ ਹਾਸਿਲ ਸ਼ਵਦ ॥੩੬੪॥

ਉਸ ਦੇ ਸੱਚੇ ਗਿਆਨ ਦੀ ਜੇ ਪੂਰੀ ਪੂਰੀ ਚਾਹ ਹੋ ਜਾਵੇ,
ਤਾਂ ਤੇਰਾ ਮਨੋਰਥ ਅਵੱਸ਼ ਪ੍ਰਾਪਤ ਹੋ ਜਾਵੇ ।

ਤੂ ਹਮ ਅਜ ਈਂ ਉਮਰ ਯਾਬੀ ਬਹਿਰਾਇ
ਮਿਹਰਿ ਇਰਫਾਨਸ਼ ਚੂ ਬਖਸ਼ਦ ਜੱਗਾਇ ॥੩੬੫॥

ਜਦ ਰੱਬੀ ਗਿਆਨ ਦਾ ਸੂਰਜ ਆਪਣੇ ਨੂਰ ਦਾ ਇਕ ਜਗਾ ਵੀ ਬਖਸ਼ ਦੇਵੇ,
ਤਾਂ ਤੈਨੂੰ ਉਮਰ ਦਾ ਫਲ ਪ੍ਰਾਪਤ ਹੋ ਜਾਵੇਗਾ ।

ਨਾਮਿ ਤੂ ਅੰਦਰ ਜਹਾਂ ਗਰਦਦ ਬੁਲੰਦ
ਸੋਕਿ ਇਰਫਾਨਤ ਕੁਨਦ ਬਸ ਅਰਜਮੰਦ ॥੩੬੬॥

ਤੇਰਾ ਨਾਮ ਜਹਾਨ ਵਿਚ ਉੱਚਾ ਤੇ ਰੋਸ਼ਨ ਹੋ ਜਾਵੇਗਾ,
ਰੱਬੀ ਗਿਆਨ ਦਾ ਸੋਕ ਤੈਨੂੰ ਹਰ-ਮਨ-ਪਿਆਗ ਬਣਾ ਦੇਵੇਗਾ ।

ਸੋਕਿ ਇਰਫਾਨਿਸ਼ ਕਸੇ ਰਾ ਦਸਤਦਾਦ
ਕਜ ਕੁਲੀਦਸ਼ ਕੁਛਲਿ ਦਿਲਹਾ ਰਾ ਕੁਸ਼ਾਦ ॥੩੬੭॥

ਜਿਸ ਕਿਸੇ ਨੂੰ ਰੱਬੀ ਗਿਆਨ ਦਾ ਚਾਓ ਪੈਦਾ ਹੋ ਗਿਆ,
ਤਾਂ ਉਸ ਦੀ ਕੰਜੀ ਨਾਲ ਦਿਲਾਂ ਦੇ ਜੰਦਰੇ ਖੁਲ੍ਹੇ ਗਏ ।

ਕੁਛਲ ਰਾ ਬਿਕੁਸ਼ਾ ਵਾ ਮਾਲਿ ਬੇਕਰਾਂ
ਦਰ ਕਡਿ ਖੁਦ ਆਰ ਅਜ ਗੰਜਿ ਨਿਹਾਂ ॥੩੬੮॥

ਤੂੰ ਵੀ ਆਪਣੇ ਦਿਲ ਦੇ ਜੰਦਰੇ ਨੂੰ ਖੇਲ੍ਹੇ ਅਤੇ,
ਇਸ ਛੁਪੇ ਹੋਏ ਖੜਾਨੇ ਵਿਚੋਂ ਅਨੰਤ ਧੰਨ ਪ੍ਰਾਪਤ ਕਰ ।

ਕੰਦਰਾਂ ਲਾਲੇ ਗੁਹਰ ਬਿਸੀਆਰ ਹਸਤ
ਅਜ ਮਤਾਇ ਲੁਲੂਏ ਸ਼ਹਿਵਾਰ ਹਸਤ ॥੩੬੯॥

ਉਸ ਵਿਚ ਅਨੇਕਾਂ ਲਾਲ ਅਤੇ ਜਵਾਹਰ ਹਨ,
ਤੇਰੇ ਮਾਲ ਵਿਚ ਅਨੇਕਾਂ ਸ਼ਾਹੀ ਮੇਤੀ ਹਨ ।

ਹਰ ਚਿਹ ਮੀਖਾਹੀ ਜਿ ਗੰਜਿ ਬੇਸੁਮਾਰ
ਆਇਦਤ ਦਰ ਦਸਤ ਐ ਆਲੀ ਤਬਾਰ ॥੩੭੦॥

ਜੋ ਕੁਝ ਵੀ ਤੂੰ ਫਿਰ ਚਾਹੇਗਾ, ਹੋ ਵੱਡੇ ਮਰਤਬੇ ਵਾਲੇ,
ਤੈਨੂੰ ਇਸ ਬਿਅੰਤ ਖੜਾਨੇ ਵਿਚੋਂ ਪ੍ਰਾਪਤ ਹੋ ਜਾਵੇਗਾ ।

ਪਸ ਬਖਾਨੀ ਸਾਹਿਬਾਨਿ ਸੋਕ ਰਾ
ਤਾ ਜਿ ਹਾਸਿਲ ਕੁਨੀ ਈਂ ਜੋਕ ਰਾ ॥੩੭੧॥

ਤਾਂ ਤੇ ਤੂੰ ਰੱਬ ਦੇ ਚਾਹਵਾਨਾਂ ਨੂੰ ਬੁਲਾ,
ਤਾਂ ਜੋ ਤੂੰ ਉਨ੍ਹਾਂ ਪਾਸੋਂ ਅਜਿਹਾ ਸੋਕ ਪ੍ਰਾਪਤ ਕਰ ਸਕੇਂ ।

ਜੋਕੇ ਸੋਕਿ ਹੱਕ ਗਰ ਬਾਸ਼ਦ ਤੁਰਾ
ਫੈਜਿ ਈਂ ਸੁਹਬਤ ਅਸਰ ਬਖਸ਼ਦ ਤੁਰਾ ॥੩੭੨॥

ਜੇਕਰ ਤੈਨੂੰ ਰੱਬ ਦਾ ਸੋਕ ਤੇ ਚਾਉ ਪ੍ਰਾਪਤ ਹੋ ਗਿਆ,
ਤਾਂ ਇਨ੍ਹਾਂ ਦੀ ਸੰਗਤ ਦੀ ਬਖਸ਼ਿਸ਼ ਤੈਨੂੰ ਜਰੂਰ ਅਸਰ ਕਰੇਗੀ ।

ਗਰ ਚਿਹ ਦਰ ਦਿਲਹਾ ਨ-ਬਾਸਦ ਜੁਜ ਸ੍ਰਦਾ
ਆਰਿਫਾਂ ਰਾ ਮੰਜਲੇ ਬਾਸਦ ਉਲਾ ॥੩੭੩॥

ਭਾਵੇਂ ਸਾਰੇ ਦਿਲਾਂ ਵਿਚ ਰੱਬ ਤੋਂ ਸਿਵਾ ਹੋਰ ਕੁਝ ਨਹੀਂ,
ਪਰ ਸੱਚੇ ਗਿਆਨਵਾਨਾਂ ਦੀ ਆਪਣੀ ਵਿਸ਼ੇਸ਼ ਉੱਚੀ ਪਦਵੀ ਹੈ ।

ਗੈਰ ਆਰਿਫ ਵਾਕਿਫਿ ਈਂ ਹਾਲ ਨੀਸਤ
ਆਰਿਫਾਂ ਰਾ ਗੈਰ ਜਿਕਰਸ਼ ਕਾਲ ਨੀਸਤ ॥੩੭੪॥

ਰੱਬ ਦੇ ਹਾਲ ਦਾ ਗਿਆਨਵਾਨਾਂ ਤੋਂ ਬਿਨਾਂ ਹੋਰ ਕੋਈ ਵਾਕਡ ਨਹੀਂ,
ਆਰਫ ਸਿਵਾ ਉਸ ਰੱਬ ਦੇ ਜਾਪ ਦੇ ਹੋਰ ਕੋਈ ਬੋਲ ਨਹੀਂ ਬੋਲਦੇ ।

ਬਾਦਸ਼ਾਹਾਂ ਸਲਤਨਤ ਬਿ-ਗੁਜ਼ਾਸਤਦ
ਚੂ ਗਦਾਯਾਂ ਕੂ ਬਕੂ ਬਿਸਤਾਫਤੰਦ ॥੩੭੫॥

ਬਾਦਸ਼ਾਹਾਂ ਨੇ ਆਪਣਾ ਰਾਜ ਭਾਗ ਤਿਆਗ ਦਿੱਤਾ,
ਅਤੇ ਉਹ ਭਿਖਾਰੀਆਂ ਵਾਂਗ ਗਲੀ ਗਲੀ ਘੁੰਮਦੇ ਫਿਰਦੇ ਰਹੇ ।

ਅਜ ਬਰਾਇ ਆਂ ਕਿ ਯਾਦਿ ਉੰ ਕੁਨੰਦ
ਅਜ ਮਕਾਫਾਤਿ ਦੇ ਆਲਮ ਵਾ ਰਹੰਦ ॥੩੭੬॥

ਕਿ ਉਸ ਰੱਬ ਦੀ ਸੱਚੀ ਯਾਦ ਕਰਦੇ ਰਹਿਣ,
ਅਤੇ ਦੋਹਾਂ ਜਹਾਨਾਂ ਦੇ ਜਨਮ ਮਰਨ ਤੋਂ ਮੁਕਤ ਹੋ ਜਾਣ ।

ਵਾਕਫਿ ਈਂ ਰਾਹ ਅਗਰ ਦਸਤ ਆਮਦੇ
ਮਕਸਦਸ਼ ਦਰ ਸਲਤਨਤ ਦਸਤ ਆਮਦੇ ॥੩੭੭॥

ਜੇਕਰ ਇਸ ਮਾਰਗ ਦਾ ਜਾਣੂ ਮਿਲ ਜਾਵੇ,
ਤਾਂ ਰਾਜ ਕਾਜ ਦੇ ਮਨੋਰਥ ਪੂਰੇ ਹੋ ਜਾਣ ।

ਜੁਮਲਾ ਲਸ਼ਕਰ ਤਾਲਿਬਾਨਿ ਹੱਕ ਸ੍ਰਦੇ
ਦਰ ਹਕੀਕਤ ਆਰਫਿ ਮੁਤਲਿਕ ਸ੍ਰਦੇ ॥੩੭੮॥

ਜੇ ਸਾਰੇ ਲਸ਼ਕਰ ਰੱਬ ਦੇ ਤਾਲਬ ਹੋ ਜਾਣ,
ਤਾਂ ਸਚਮੁੱਚ ਉਹ ਸੱਚੇ ਗਿਆਨਵਾਨ ਹੋ ਜਾਣ ।

ਸਾਲਿਕਿ ਈਂ ਰਾਹ ਅਗਰ ਦਰਯਾਫਤੇ
ਦਿਲ ਅਜੀਂ ਸ਼ਾਹੀ ਕੁਜਾ ਬਰਤਾਫਤੇ ॥੩੭੯॥

ਜੇਕਰ ਇਸ ਮਾਰਗ ਦਾ ਪਾਂਧੀ ਮਿਲ ਜਾਏ,
ਤਾਂ ਉਹ ਇਸ ਬਾਦਸ਼ਾਹੀ ਤੋਂ ਕਿਉਂ ਮੂੰਹ ਮੌੜੇ ?

ਤੁਖਾਮਿ ਹੱਕ ਦਰ ਮਜ਼ਰਾਇ ਦਿਲ ਕਾਸ਼ਤੇ
ਤਾਂ ਗੁਬਾਰਿ ਦਿਲ ਜਿ ਦਿਲ ਬਰਦਾਸ਼ਤੇ ॥੩੮੦॥

ਸੱਚ ਦਾ ਬੀਜ ਜੇ ਦਿਲ ਦੀ ਖੇਤੀ ਵਿਚ ਬੀਜ ਲੈਣ,
ਤਾਂ ਦਿਲਾਂ ਤੋਂ ਭਰਮ ਦਾ ਪਰਦਾ ਉੱਠ ਜਾਵੇ ।

ਬਰ ਸਰਿ ਤੁਖਤਿ ਨਗੀਨ ਕਾਇਮ ਬੁਦੇ
ਜਿਕਰਿ ਮੌਲਾ ਗਰ ਬਦਿਲ ਕਾਇਮ ਸ੍ਰਦੇ ॥੩੮੧॥

ਜੇਕਰ ਰੱਬ ਦਾ ਸਿਮਰਨ ਉਨ੍ਹਾਂ ਦੇ ਦਿਲਾਂ ਵਿਚ ਟਿਕ ਜਾਵੇ,
ਉਹ ਜੜਾਉ ਤਖ਼ਤ ਤੇ ਪੱਕੀ ਤਰ੍ਹਾਂ ਬ੍ਰਾਜ਼ਮਾਨ ਹੋ ਜਾਣ ।

ਬੂਇ ਹੱਕ ਮੀਆਇਦ ਅਜ਼ ਹਰ ਮੁਇ ਸ਼ਾਂ
ਜਿੰਦਾ ਮੀ ਸੁਦ ਹਰ ਕਸੇ ਅਜ਼ ਬੂਇ ਸ਼ਾਂ ॥੩੯੨॥

ਉਨ੍ਹਾਂ ਦੇ ਰੋਮ ਰੋਮ ਵਿਚੋਂ ਸੱਚ ਦੀ ਸੁਗੰਧੀ ਆਉਂਦੀ ਹੈ ।
ਹਰ ਕੋਈ ਉਨ੍ਹਾਂ ਦੀ ਸੰਗਤ ਦੀ ਸੁਗੰਧੀ ਨਾਲ ਸੁਰਜੀਤ ਹੋ ਜਾਂਦਾ ਹੈ ।

ਨਾਮਿ ਹੱਕ ਬੀਰੂੰ ਨ ਬੂਦ ਅਜ਼ ਜਿਸਮਿ ਸ਼ਾਂ
ਮੁਰਸਦਿ ਕਾਮਿਲ ਅਗਰ ਦਾਦੇ ਨਿਸ਼ਾਂ ॥੩੯੩॥

ਜੇਕਰ ਪੂਰਨ ਸਤਿਗੁਰੂ ਨੇ ਉਨ੍ਹਾਂ ਨੂੰ ਬਹੁ ਪਤਾ ਦਿੱਤਾ ਹੁੰਦਾ, ਤਾਂ ਰੱਬ ਦਾ ਨਾਮ ਉਨ੍ਹਾਂ ਦੇ ਸਰੀਰਾਂ ਤੋਂ
ਬਾਹਰ ਨਾ ਹੁੰਦਾ (ਭਾਵ, ਉਨ੍ਹਾਂ ਨੂੰ ਰੱਬ ਦੀ ਪ੍ਰਾਪਤੀ ਆਪਣੇ ਹਿਰਦੇ ਰੂਪੀ ਘਰ ਵਿਚ ਹੀ ਹੋ ਜਾਂਦੀ) ।

ਆਬਿ ਹੈਵਾਂ ਅੰਦਰੂਨਿ ਖਾਨਾ ਹਸਤ
ਲੇਕ ਬੇ-ਹਾਦੀ ਜਹਾਂ ਬੇਗਾਨਾਂ ਹਸਤ ॥੩੯੪॥

ਜਿੰਦਗੀ ਦਾ ਅੰਮ੍ਰਿਤ ਹਿਰਦੇ ਰੂਪੀ ਘਰ ਵਿਚ ਹੀ ਹੈ,
ਪਰ ਬਿਨਾਂ ਸਤਿਗੁਰੂ ਦੇ, ਦੁਨੀਆਂ ਨੂੰ ਪਤਾ ਨਹੀਂ ਲੱਗਦਾ ।

ਚੂੰ ਜ ਸ਼ਹਿਰਗ ਹਸਤ ਸ਼ਾਹ ਨਜ਼ਦੀਕ ਤਰ
ਚੂੰ ਬਸਹਿਰਾ ਮੀਰਵੀ ਐ ਬੇ-ਖਬਰ ॥੩੯੫॥

ਜਦ ਕਿ ਉਹ ਸੱਚਾ ਪਾਤਸ਼ਾਹ (ਤੇਰੀ) ਸ਼ਾਹਰਗ ਤੋਂ ਵੀ ਨੇੜੇ ਹੈ,
ਤਾਂ ਹੇ ਅਣਜਾਣ! ਤੂੰ ਜੰਗਲ ਬੇਲੇ ਕਿਉਂ ਭੌਂਦਾ ਫਿਰਦਾ ਹੈਂ?

ਵਾਕਿਫ਼ ਈਂ ਰਾਹ ਚੂੰ ਗਰਦਦ ਰਾਹਨੁਮਾ
ਖਲਵਤੇ ਦਰ ਅੰਜੂਮਨ ਬਾਸ਼ਦ ਤੁਰਾ ॥੩੯੬॥

ਜਦ ਇਸ ਮਾਰਗ ਤੋਂ ਜਾਣੂ ਤੇਰਾ ਰਾਹ ਵਿਖਾਵਾ ਬਣ ਜਾਵੇ,
ਤਾਂ ਤੈਨੂੰ ਸੰਗਤ ਵਿਚ ਹੀ ਏਕਾਂਤ ਪ੍ਰਾਪਤ ਹੋ ਜਾਵੇਗਾ ।

ਹਰ ਚਿ ਸ਼ਾਂ ਅੰਦਰ ਖ਼ਿਲਾਫ਼ਤ ਦਾਸ਼ਤੰਦ
ਜੁਮਲਾ ਰਾ ਯੱਕ ਬਾਰੋਗੀ ਬਿਗੁਜ਼ਾਸ਼ਤੰਦ ॥੩੯੭॥

ਜੋ ਕੁਝ ਵੀ ਉਨ੍ਹਾਂ ਪਾਸ ਹੁੰਦਾ ਹੈ
ਉਹ ਸਭ ਕੁਝ ਇਕੋ ਵਾਰ ਤਿਆਗ ਦਿੰਦੇ ਹਨ ।

ਅਜ਼ ਬਰਾਇ ਆਂ ਕਿ ਹੱਕ ਹਾਸਿਲ ਕੁਨੰਦ
ਪੈਰਵੀਇ ਆਰਿਫ਼ ਕਾਮਿਲ ਕੁਨੰਦ ॥੩੯੮॥

ਉਹ ਪੂਰਨ ਗਿਆਨਵਾਨ ਦੇ ਪਿੱਛੇ ਟੁਰਦੇ ਹਨ,
ਤਾਂ ਕਿ ਉਹ ਸੱਚੇ ਰੱਬ ਨੂੰ ਪ੍ਰਾਪਤ ਕਰ ਲੈਣ ।

ਆਰਿਫ਼ ਕਾਮਿਲ ਤੁਰਾ ਕਾਮਿਲ ਕੁਨਦ
ਹਰ ਚਿਹ ਮੀਖਾਹੀ ਤੁਰਾ ਹਾਸਿਲ ਕੁਨਦ ॥੩੯੯॥

ਪੂਰਨ ਸੰਤ ਤੈਨੂੰ ਵੀ ਪੂਰਨ ਸੰਤ ਬਣਾ ਦਿੰਦਾ ਹੈ,
ਅਤੇ ਤੇਰੀਆਂ ਸਾਰੀਆਂ ਇੱਛਾਵਾਂ ਨੂੰ ਪੂਰਾ ਕਰ ਦਿੰਦਾ ਹੈ ।

ਰਾਸਤੀ ਬੀਨਸਤ ਰਾਹਿ ਹੱਕ ਬਰੀਰ
ਤਾ ਤੂ ਹਮ ਗਰਦੀ ਚੂ ਖੁਰਸ਼ੀਦਿ ਮੁਨੀਰ ॥੩੯੦॥

ਸੱਚ ਤਾਂ ਇਹ ਹੈ ਕਿ ਤੂੰ ਰੱਬ ਦਾ ਰਾਹ ਫੜ੍ਹ,
ਤਾਂ ਜੋ ਤੂੰ ਵੀ ਸੂਰਜ ਵਾਂਗ ਚਮਕ ਪਵੇਂ।

ਹਕ ਦਰੂਨਿ ਦਿਲ ਕਿ ਦਿਲਦਾਰੀ ਕੁਨਦ
ਮੁਰਸ਼ਦਿ ਕਾਮਿਲ ਤੁਰਾ ਯਾਰੀ ਕੁਨਦ ॥੩੯੧॥

ਸੱਚਾ ਰੱਬ ਤੇਰੇ ਦਿਲ ਅੰਦਰ ਤੇਰੀ ਦਿਲਦਾਰੀ ਕਰਦਾ ਹੈ,
ਪੂਰਾ ਸਤਿਗੁਰੂ ਤੇਰੀ ਸਹਾਇਤਾ ਕਰਦਾ ਹੈ।

ਵਾਕਡਿ ਈਂ ਰਾਹ ਅਗਰ ਆਰੀ ਬਦਸਤ
ਅੰਦਰੂੰ ਯਾਬੀ ਮਤਾਇ ਹਰ ਚਿ ਹਸਤ ॥੩੯੨॥

ਜੇਕਰ ਤੈਨੂੰ ਇਸ ਰਾਹ ਦਾ ਜਾਣੂ ਮਿਲ ਜਾਵੇ,
ਤਾਂ ਤੈਨੂੰ ਆਪਣੇ ਅੰਦਰ ਹੀ ਹਰ ਪ੍ਰਕਾਰ ਦਾ ਮਾਲ ਮਤਾਅ ਮਿਲ ਜਾਵੇ।

ਮੁਰਸ਼ਦਿ ਕਾਮਿਲ ਕਸੇ ਰਾ ਦਸਤ ਦਾਦ
ਤਾਜਿ ਇਰਫ਼ਾਂ ਰਾ ਬਫਰਕਿ ਉ ਨਿਹਾਦ ॥੩੯੩॥

ਜਿਸ ਕਿਸੇ ਨੂੰ ਪੂਰਾ ਸਤਿਗੁਰੂ ਮਿਲ ਗਿਆ,
ਉਸ ਨੇ ਸੱਚੇ ਗਿਆਨ ਦਾ ਤਾਜ ਉਸ ਦੇ ਸਿਰ ਤੇ ਰੱਖ ਦਿੱਤਾ।

ਮਹਿਰਮਿ ਹੱਕ ਮੁਰਸ਼ਦਿ ਕਾਮਿਲ ਕੁਨਦ
ਦੋਲਤਿ ਜਾਵੀਦ ਰਾ ਹਾਸਿਲ ਕੁਨਦ ॥੩੯੪॥

ਸੱਚਾ ਅਤੇ ਪੂਰਾ ਗੁਰੂ ਰੱਬ ਦੇ ਭੇਤਾਂ ਤੋਂ ਜਾਣੂ ਕਰਵਾ ਦਿੰਦਾ ਹੈ,
ਅਤੇ ਜਗਿਆਸੂ ਅਮਰ ਦੋਲਤ ਪ੍ਰਾਪਤ ਕਰ ਲੈਂਦਾ ਹੈ।

ਹਰ ਦੇ ਆਲਮ ਬੰਦਾਇ ਝਰਮਾਨਿ ਉ
ਈਂ ਜਹਾਨੇ ਆਂ ਜਹਾਂ ਕੁਰਬਾਨਿ ਉ ॥੩੯੫॥

ਦੇਵੇਂ ਜਹਾਨ ਉਸ ਦੇ ਹੁਕਮ ਦੇ ਬੰਦੇ ਹਨ,
ਦੇਵੇਂ ਜਹਾਨ ਉਸ ਤੋਂ ਵਾਰੀ ਜਾਂਦੇ ਹਨ।

ਮਾਅਨੀਇ ਇਹਸਾਨ ਇਰਫ਼ਾਨਿ ਖੁਦਾ-ਸਤ
ਆਰਿਫ਼ਾਂ ਰਾ ਦੋਲਤਿ ਖੁਸ਼ ਰੂ ਨੁਮਾ ਸਤ ॥੩੯੬॥

ਅਸਲ ਅਹਿਸਾਨ ਰੱਬ ਦਾ ਸੱਚਾ ਗਿਆਨ ਹੈ,
ਗਿਆਨਵਾਨਾਂ ਨੂੰ ਅਮਰ ਦੋਲਤ ਆਪਣਾ ਮੂੰਹ ਵਿਖਾਉਂਦੀ ਹੈ।

ਤਾ ਖੁਦਾਇ ਪੇਸ਼ਤਨ ਬਿਸ਼ਨਾਖਤਸ਼
ਨਕਾਦਿ ਉਮਰਿ ਜਾਵਿਦਾਂ ਦਰਯਾਫਤਸ਼ ॥੩੯੭॥

ਜਦ ਉਸ ਨੇ ਆਪਣਾ ਪ੍ਰਭੂ ਪਛਾਣ ਲਿਆ,
ਤਾਂ ਸਮਝੇ ਉਸ ਨੇ ਅਮਰ ਜੀਵਨ ਦੀ ਪੁੰਜੀ ਪ੍ਰਾਪਤ ਕਰ ਲਈ।

ਉ ਦਰੂਨਿ ਦਿਲ ਤੂ ਬੀਰੂੰ ਮੀ-ਰਵੀ
ਉ ਬੜਾਨਾ ਤੂ ਬਹੱਜ ਚੂੰ ਮੀ-ਰਵੀ ॥੩੯੮॥

ਉਹ ਤਾਂ ਤੇਰੇ ਦਿਲ ਅੰਦਰ ਵੱਸਦਾ ਹੈ, ਪਰ ਤੂੰ ਬਾਹਰ ਨੱਸਦਾ ਹੈ,
ਉਹ ਤਾਂ ਤੇਰੇ ਘਰ ਵਿਚ ਹੈ, ਪਰ ਤੂੰ ਹੱਜ ਲਈ ਦੋੜਦਾ ਫਿਰਦਾ ਹੈ।

ਊ ਸਤ ਅਜ਼ ਹਰ ਮੂਝਿ ਤੂੰ ਚੂੰ ਆਸ਼ਕਾਰ
ਤੂੰ ਕੁਜਾ ਬੀਰੂੰ ਰਵੀ ਬਹਿਰਿ ਸਿਕਾਰ ॥੩੯੯॥

ਜਦ ਉਹ ਤੇਰੇ ਰੋਮ ਰੋਮ ਤੋਂ ਪ੍ਰਗਟ ਹੁੰਦਾ ਹੈ,
ਤਾਂ ਤੂੰ ਉਸ ਨੂੰ ਲੱਭਣ ਲਈ ਬਾਹਰ ਕਿਥੇ ਜਾਂਦਾ ਹੈ?

ਅੰਦਰੂਨਿ ਖਾਨਾ-ਅਤ ਨੂਰਿ ਅੱਲਾਹ
ਤਾਫਤ ਚੂੰ ਬਰ ਆਸਮਾਂ ਰਖਸ਼ਿੰਦਾ ਮਾਹ ॥੪੦੦॥

ਤੇਰੇ ਹਿਰਦੇ ਰੂਪੀ ਘਰ ਅੰਦਰ ਰੱਬ ਦਾ ਨੂਰ ਇਉਂ ਚਮਕਦਾ ਹੈ,
ਜਿਵੇਂ ਨੂਰਾਨੀ ਚੰਦਰਮਾ ਆਕਾਸ਼ ਉੱਪਰ ਚਮਕਦਾ ਹੈ।

ਅੰਦਰੂਨਿ ਚਸ਼ਮਿ ਤਰ ਬੀਨਾ ਸ਼ੁਦਾ
ਬਰ ਜ਼ਬਾਨਤ ਹੁਕਮਿ ਹੱਕ ਗੋਯਾ ਸ਼ੁਦਾ ॥੪੦੧॥

ਤੇਰੀਆਂ ਅੰਝੂਆਂ ਭਰੀਆਂ ਅੱਖਾਂ ਵਿਚੋਂ ਵੇਖਣ ਵਾਲਾ ਤਾਂ ਉਹ ਹੈ,
ਅਤੇ ਤੇਰੀ ਜੀਭ ਉੱਪਰ ਰੱਬ ਦਾ ਹੁਕਮ ਬੋਲਦਾ ਹੈ।

ਈਂ ਵਜੂਦਤ ਰੋਸ਼ਨ ਅਜ਼ ਨੂਰਿ ਹੱਕ ਅਸਤ
ਰੋਸ਼ਨ ਅਜ਼ ਨੂਰਿ ਖੁਦਾਇ ਮੁਤਲਿਕ ਅਸਤ ॥੪੦੨॥

ਤੇਰਾ ਇਹ ਸਰੀਰ ਰੱਬ ਦੇ ਨੂਰ ਨਾਲ ਰੋਸ਼ਨ ਹੈ,
ਸਾਗ ਸੰਸਾਰ ਰੱਬ ਦੇ ਨੂਰ ਨਾਲ ਰੋਸ਼ਨ ਹੈ।

ਲੇਕ ਵਾਕਿਫ਼ ਨੀਸਤੀ ਅਜ਼ ਹਾਲਿ ਖੇਸ਼
ਰੂਜ਼ੇ ਸ਼ਬ ਹੈਰਾਨੀ ਅਜ਼ ਅਛਾਲਿ ਖੇਸ਼ ॥੪੦੩॥

ਪਰ ਤੂੰ ਆਪਣੇ (ਅੰਦਰਲੇ) ਹਾਲ ਤੋਂ ਵਾਕਫ਼ ਨਹੀਂ,
ਦਿਨ ਰਾਤ ਤੂੰ ਆਪਣੇ ਕਰਮਾਂ ਕਰਕੇ ਹੀ ਹੈਰਾਨ ਹੈ।

ਮੁਰਸ਼ਦਿ ਕਾਮਿਲ ਤੁਰਾ ਮਹਿਰਮ ਕੁਨਦ
ਦਰਦਿ ਰੇਸ਼ਿ ਹਿਜਰ ਰਾ ਮਰਹਮ ਕੁਨਦ ॥੪੦੪॥

ਪੂਰਨ ਸਤਿਗੁਰੂ ਤੈਨੂੰ ਰੱਬ ਦਾ ਜਾਣਕਾਰ ਬਣਾ ਦਿੰਦਾ ਹੈ,
ਉਹ ਵਿਛੋੜੇ ਦੇ ਜਖਮ ਦੀ ਪੀੜਾ ਦੀ ਮਲ੍ਹਮ ਪੱਟੀ ਕਰਦਾ ਹੈ।

ਤਾਂ ਤੂੰ ਹਮ ਅਜ਼ ਵਾਸਿਲਾਨਿ ਉੰ ਸ਼ਵੀ
ਸਾਹਿਬਿ ਦਿਲ ਗਰਦੀ ਵਾ ਖੁਸ਼ਬੂ ਸ਼ਵੀ ॥੪੦੫॥

ਤਾਂ ਜੋ ਤੂੰ ਵੀ ਰੱਬ ਦੇ ਮੇਲੀਆਂ ਵਿਚੋਂ ਹੋ ਜਾਵੇ,
ਤੇ ਤੂੰ ਦਿਲ ਦਾ ਮਾਲਕ ਹੋ ਜਾਵੇ, ਨੇਕ ਸੁਭਾਉ ਵਾਲਾ ਹੋ ਜਾਵੇ।

ਅਜ਼ ਬਰਾਇ ਆਂ ਕਿ ਸਰ-ਗਰਦਾਂ ਸ਼ਵੀ
ਉਮਰ ਹਾ ਅੰਦਰ ਤਲਬ ਹੈਰਾਂ ਸ਼ਵੀ ॥੪੦੬॥

ਤੂੰ ਉਮਰਾਂ ਬੱਧੀ ਰੱਬ ਦੀ ਤਲਾਸ਼ ਵਿਚ ਹੈਰਾਨ ਹੁੰਦਾ ਰਿਹਾ,
ਇਸੇ ਲਈ ਤੂੰ ਸਦਾ ਪਰੇਸ਼ਾਨ ਹੁੰਦਾ ਰਿਹਾ।

ਤੂ ਚਿਹ ਬਾਸ਼ੀ ਆਲਮੇ ਹੈਰਾਨਿ ਉ

ਅਰਸੋ ਕੁਰਸੀ ਜੁਮਲਾ ਸਰ-ਗਰਦਾਨਿ ਉ ॥੪੦੭॥

ਤੇਰੀ ਹੀ ਕੀ ਗੱਲ ਹੈ ? ਸਾਰਾ ਸੰਸਾਰ ਹੀ ਉਸ ਲਈ ਹੈਰਾਨ ਹੈ,
ਇਹ ਆਸਮਾਨ ਅਤੇ ਚੌਥਾ ਆਕਾਸ਼, ਸਭ ਪਰੇਸ਼ਾਨ ਹਨ ।

ਚਰਖ ਮੀ ਗਰਦਦ ਬਹਿਗਰਦਿ ਆਂ ਕਿ ਉ

ਦਾਰਦ ਅਜ ਸੋਕਿ ਖੁਦਾ ਛਰਖੰਦਾ ਖੁ ॥੪੦੮॥

ਇਹ ਆਸਮਾਨ ਉਸ ਦੇ ਉਦਾਲੇ ਇਸ ਲਈ ਘੁੰਮਦਾ ਹੈ,
ਕਿਉਂ ਜੋ ਉਹ ਰੱਬ ਦੇ ਚਾਉ ਨਾਲ ਨੇਕ ਸੁਭਾਵ ਹੈ ।

ਜੁਮਲਾ ਹੈਰਾਨੰਦ ਸਰ-ਗਰਦਾਨਿ ਉ

ਚੂ ਗਦਾ ਜੋਇਦ ਉ ਰਾ ਕੂ ਬ-ਕੂ ॥੪੦੯॥

ਸਾਰੇ ਸੰਸਾਰ ਦੇ ਲੋਕ ਉਸ ਲਈ ਹੈਰਾਨ ਪਰੇਸ਼ਾਨ ਹਨ,
ਜਿਵੇਂ ਫਕੀਰ ਉਸ ਨੂੰ ਗਲੀ ਗਲੀ ਲੱਭਦੇ ਫਿਰਦੇ ਹਨ ।

ਬਾਦਸ਼ਾਹਿ ਹਰ ਦੇ ਆਲਮ ਦਰ ਦਿਲ ਅਸਤ

ਲੈਕਨ ਈਂ ਆਗਿਆਸਤਾਇ ਆਬੋ ਗਿੱਲ ਅਸਤ ॥੪੧੦॥

ਦੋਹਾਂ ਜਹਾਨਾਂ ਦਾ ਬਾਦਸ਼ਾਹ ਦਿਲ ਵਿਚ ਵੱਸਦਾ ਹੈ,
ਪਰ ਇਹ (ਸਰੀਰ) ਮਿੱਟੀ ਤੇ ਪਾਣੀ ਨਾਲ ਲਿਬੜਿਆ ਹੋਇਆ ਹੈ ।

ਦਰ ਦਿਲਿ ਤੂ ਨਕਸ਼ਿ ਹੱਕ ਚੂ ਨਕਸ਼ ਬਸਤ

ਜੁਮਲਾ ਨਫਸਿ ਸੋਕ ਸ਼ੁਦ ਐ ਹੱਕ-ਪ੍ਰਸਤ ॥੪੧੧॥

ਜਦ ਤੇਰੇ ਦਿਲ ਵਿਚ ਰੱਬ ਦੇ ਸੱਚੇ ਸਰੂਪ ਨੇ ਆਪਣਾ ਆਕਾਰ ਬੱਧਾ,
ਤਾਂ ਹੇ ਸੱਚੇ ਰੱਬ ਦੇ ਭਗਤ, ਤੇਰੀ ਸਾਰੀ ਜਾਤ ਉਸੇ ਦੇ ਚਾਉ ਦਾ ਰੂਪ ਬਣ ਗਈ ।

ਨਕਸ਼ਿ ਹੱਕ ਯਾਅਨੀ ਨਿਸ਼ਾਨਿ ਨਾਮਿ ਹੱਕ

ਆਬਿ ਹੈਵਾਂ ਰਾ ਬਨੋਸ਼ ਅਜ ਜਾਮਿ ਹੱਕ ॥੪੧੨॥

ਸੱਚੇ ਦਾ ਸਰੂਪ ਹੀ ਸੱਚੇ ਦੇ ਨਾਮ ਦਾ ਨਿਸ਼ਾਨ ਹੈ,
ਸੱਚ ਦੇ ਪਿਆਲੇ ਚੋ ਸੱਚ ਦਾ ਅੰਮ੍ਰਿਤ ਪੀ ।

ਆਂ ਕਿ ਉ ਰਾ ਜੁਸਤਮ ਅਜ ਹਰ ਖਾਨਾਇ

ਯਾਫਤਮ ਨਾਗਾਹ ਦਰ ਕਾਸ਼ਾਨਾਇ ॥੪੧੩॥

ਉਹ ਜਿਸ ਨੂੰ ਮੈਂ ਘਰ ਘਰ ਢੂੰਡਦਾ ਰਿਹਾ,
ਮੈਂ ਅਚਾਨਕ ਉਸ ਨੂੰ ਆਪਣੇ ਘਰ ਹੀ ਦੇਖ ਲਿਆ ।

ਈਂ ਤੁਫੈਲਿ ਮੁਰਸ਼ਦਿ ਕਾਮਿਲ ਬਵਦ

ਹਰ ਚਿਹ ਮੀ ਖਾਹੀ ਅਜੋ ਹਾਸਿਲ ਸਵਦ ॥੪੧੪॥

ਇਹ ਕਿਰਪਾ ਸੱਚੇ ਤੇ ਪੂਰੇ ਸਤਿਗੁਰੂ ਦੀ ਹੈ,
ਜੋ ਕੁਝ ਮੈਨੂੰ ਚਾਹੀਦਾ ਹੈ, ਉਸ ਤੋਂ ਪ੍ਰਾਪਤ ਹੋ ਜਾਂਦਾ ਹੈ ।

ਈਂ ਮੁਰਾਦਿ ਦਿਲ ਕਸੇ ਬੇ ਆਂ ਨ ਯਾਫਤ

ਹਰ ਗਦਾਇ ਦੋਲਤਿ ਸੁਲਤਾਂ ਨ ਯਾਫਤ ॥੪੧੫॥

ਦਿਲ ਦੀ ਇਹ ਮੁਰਾਦ ਬਿਨਾਂ ਉਸ ਤੋਂ ਕਿਸੇ ਦੀ ਪੂਰੀ ਨਹੀਂ ਹੋਈ,
ਹਰ ਭਿਖਾਰੀ ਨੂੰ ਸ਼ਾਹੀ ਦੌਲਤ ਪ੍ਰਾਪਤ ਨਹੀਂ ਹੁੰਦੀ ।

ਨਾਮ ਬੇ ਮੁਰਸ਼ਦ ਮਿਆ ਵਰ ਬਰ ਜੁਬਾਂ
ਮੁਰਸ਼ਦਿ ਕਾਮਿਲ ਦਿਹਦ ਅਜ਼ ਹੱਕ ਨਿਸ਼ਾਂ ॥੪੧੯॥

ਗੁਰੂ ਤੋਂ ਬਿਨਾਂ ਹੋਰ ਕਿਸੇ ਦਾ ਜਾਪ ਨਾ ਕਰ,
ਪੂਰਾ ਸਤਿਗੁਰੂ ਹੀ ਸੱਚੇ ਰੱਬ ਦਾ ਪਤਾ ਦੇ ਸਕਦਾ ਹੈ ।

ਮੁਰਸ਼ਦਿ ਹਰ ਚੀਜ਼ ਮੀ ਬਾਸ਼ਦ ਬਸੇ
ਮੁਰਸ਼ਦਿ ਕਾਮਿਲ ਕੁਜਾ ਯਾਬਦ ਕਸੇ ॥੪੨੦॥

ਹਰ ਵਸਤੂ ਦੇ ਮੁਰਸ਼ਦ ਭਾਵੇਂ ਅਨੇਕਾਂ ਹਨ,
ਪਰੰਤੂ ਪੂਰਾ ਸਤਿਗੁਰੂ ਕਦੋਂ ਕਿਸੇ ਨੂੰ ਮਿਲਦਾ ਹੈ ?

ਆਂ ਖੁਦਾਇ ਪਾਕ ਦਿਲ ਰਾ ਕਾਮ ਦਾਦ
ਈਂ ਦਿਲਿ ਬਿਸ਼ਕਸਤਾ ਰਾ ਆਰਾਮ ਦਾਦ ॥੪੨੧॥

ਉਸ ਪਵਿੱਤਰ ਪਰਮਾਤਮਾ ਨੇ ਦਿਲ ਦੀ ਕਾਮਨਾ ਪੂਰੀ ਕਰ ਦਿੱਤੀ,
ਉਸ ਨੇ ਟੁੱਟੇ ਹੋਏ ਦਿਲ ਨੂੰ ਆਰਾਮ ਬਖਸ਼ਿਆ ।

ਹਾਸਿਲਿ ਹੱਕ ਮੁਰਸ਼ਦਿ ਕਾਮਿਲ ਬਵਦ
ਜਾਂ ਕਿ ਉੰ ਆਰਾਮਿ ਜਾਨੇ ਦਿਲ ਬਵਦ ॥੪੨੨॥

ਪੂਰਾ ਸਤਿਗੁਰੂ ਹੀ ਰੱਬ ਦੀ ਅਸਲ ਪ੍ਰਾਪਤੀ ਹੈ,
ਕਿਉਂ ਜੋ ਉਹ ਹੀ ਦਿਲ ਅਤੇ ਜਾਨ ਨੂੰ ਸੁੱਖ ਬਖਸ਼ਣ ਵਾਲਾ ਹੈ ।

ਅੱਵਲਨ ਐ ਦਿਲ ਡਨਾਇ ਖੇਸ ਸੌ

ਤਾ ਬਯਾਬੀ ਰਾਹਿ ਹੱਕ ਦਰ ਕੂਇ ਓ ॥੪੨੩॥

ਪਹਿਲਾਂ ਤਾਂ, ਹੇ ਦਿਲ, ਤੂੰ ਆਪਣੇ ਆਪੇ ਨੂੰ ਮਿਟਾ ਦੇ,
ਤਾਂ ਜੋ ਉਸ ਦੀ ਗਲੀ ਵਿਚ ਤੈਨੂੰ ਸੱਚਾ ਰਾਹ ਮਿਲ ਜਾਏ ।

ਵਾਕਿਫ਼ ਅਰ ਅਜ਼ ਮੁਰਸ਼ਦਿ ਕਾਮਿਲ ਸ਼ਵੀ
ਬੇ ਤਕੱਲਫ਼ ਸਾਹਿਬਿ ਈਂ ਦਿਲ ਸ਼ਵੀ ॥੪੨੪॥

ਜੇਕਰ ਤੂੰ ਪੂਰਨ ਸਤਿਗੁਰੂ ਤੋਂ ਜਾਣੂ ਹੋ ਜਾਏਂ,
ਤਾਂ ਸਹਿਜੇ ਹੀ ਤੂੰ ਇਸ ਦਿਲ ਦਾ ਮਾਲਕ ਬਣ ਜਾਏਂ ।

ਹਰ ਕਿ ਉੰ ਖੁਦ ਡਨਾਇ ਉੰ ਨ ਕਰਦ
ਹੱਕ ਮਰ ਉੰ ਰਾ ਸਾਹਿਬਿ ਇਰਫ਼ਾਂ ਨ ਕਰਦ ॥੪੨੫॥

ਜਿਸ ਕਿਸੇ ਨੇ ਆਪਣੇ ਆਪੇ ਨੂੰ ਨਹੀਂ ਮਿਟਾਇਆ,
ਰੱਬ ਨੇ ਉਸ ਨੂੰ ਆਪਣੇ ਭੇਤਾਂ ਤੋਂ ਜਾਣੂ ਨਹੀਂ ਕੀਤਾ ।

ਹਰ ਚਿਹ ਹਸਤ ਆਂ ਅੰਦਰੂਨਿ ਖਾਨਾ ਅਸਤ
ਸੈਰ ਕੁਨ ਦਰ ਕਿਸਤਿ ਦਿਲ ਈਂ ਦਾਨਾ ਹਸਤ ॥੪੨੬॥

ਜੋ ਕੁਝ ਵੀ ਹੈ, ਉਹ ਘਰ ਵਿਚ ਹੀ ਹੈ,
ਤੂੰ ਦਿਲ ਦੀ ਖੇਤੀ ਦੀ ਸੈਰ ਕਰ, ਗਿਆਨ ਦਾ ਦਾਣਾ ਇਸੇ ਵਿਚ ਹੈ ।

ਮੁਰਸ਼ਦਿ ਕਾਮਿਲ ਚੂ ਬਾਸ਼ਦ ਰਾਹਨੁਮਾ

ਬਾ ਭੁਦਾਇ ਖੇਸ਼ ਗਰਦੀ ਆਸ਼ਨਾ ॥੪੨੪॥

ਜਦ ਪੂਰਨ ਸਤਿਗੁਰੂ ਤੇਰਾ ਰਾਹ ਵਿਖਾਊ ਹੋਵੇ,
ਤਾਂ ਤੂ ਆਪਣੇ ਰੱਬ ਤੋਂ [ਪੂਰੀ ਤਰ੍ਹਾਂ] ਵਾਕਫ਼ ਹੋ ਜਾਵੇਂਗਾ ।

ਗਰ ਦਿੰਲਿ ਤੂ ਜਾਨਬਿ ਹਕ ਆਰਦਤ

ਅਜ ਬੁਨਿ ਹਰ ਮੂਏ ਹੱਕ ਮੀ ਬਾਰਦਤ ॥੪੨੫॥

ਜੇਕਰ ਤੇਰਾ ਦਿਲ ਤੈਨੂੰ ਰੱਬ ਵੱਲ ਪਰੇਰ ਲਵੇ,
ਤਾਂ ਤੇਰੇ ਰੋਮ ਰੋਮ ਵਿਚੋਂ ਰੱਬ [ਦੇ ਨਾਮ] ਦੀ ਬਰਖਾ ਹੋਣ ਲੱਗ ਪਵੇ ।

ਹਮ ਦਰੀਂ ਦੁਨੀਆਂ ਬ-ਯਾਬੀ ਕਾਮ ਰਾ

ਖਾਕ ਬਰ ਸਰ ਕੁਨ ਗ੍ਰਾਮੀ ਅੱਯਾਮ ਰਾ ॥੪੨੬॥

ਤਾਂ ਫਿਰ ਇਸੇ ਦੁਨੀਆਂ ਵਿਚ ਤੇਰੀ ਮੁਰਾਦ ਪੂਰੀ ਹੋ ਜਾਵੇ,
ਤੂ ਜਮਾਨੇ ਦੇ ਗ੍ਰਾਮਾਂ ਅਤੇ ਅੰਦੇਸ਼ਿਆਂ ਉੱਤੇ ਮਿੱਟੀ ਪਾ ।

ਬੀਰੂੰ ਅਜ ਜਿਸੀਮ ਤੂ ਨ-ਬਵਦ ਹੀਰ ਚੀਜ਼

ਯਕ ਦਮੇ ਹਮ ਖੇਸ਼ਤਨ ਰਾ ਕੁਨ ਤਮੀਜ਼ ॥੪੨੭॥

ਤੇਰੇ ਸਰੀਰ ਤੋਂ ਬਾਹਰ ਕੋਈ ਵਸਤੂ ਨਹੀਂ,
ਤੂ ਛਿਨ ਪਲ ਲਈ ਆਪਣੇ ਆਪ ਨੂੰ ਪਛਾਣ [ਤਾਂ ਸਹੀ] ।

ਤਾ ਬ-ਯਾਬੀ ਈਂ ਸਾਅਦਤ ਰਾ ਮਦਾਮ

ਗਰ ਬਿਦਾਨੀ ਹੱਕ ਕੁਦਾਮੇ ਮਨ ਕੁਦਾਮ ॥੪੨੮॥

ਜੇਕਰ ਤੂ ਇਹ ਜਾਣ ਲਵੇਂ, ਕਿ ਤੂ ਕੋਣ ਹੈਂ ਤੇ ਰੱਬ ਕੋਣ ਹੈ,
ਤਾਂ ਤੈਨੂੰ ਰੱਬ ਦੀ ਸੱਚੀ ਦਾਤ ਸਦਾ ਲਈ ਪ੍ਰਾਪਤ ਹੋ ਜਾਵੇ ।

ਮਨ ਚਿਹ ਜੱਗਾ ਮੁਸ਼ਤੇ ਅਜ ਖਾਕਿ ਗਰੀਬ

ਈਂ ਹਮਾ ਦੋਲਤ ਜ ਮੁਰਸਦ ਸ਼ੁਦ ਨਸੀਬ ॥੪੨੯॥

ਮੈਂ ਕੋਣ ਹੁੰਦਾ ਹਾਂ? ਕੇਵਲ ਓਪਰੀ ਮਿੱਟੀ ਦੀ ਇਕ ਮੁੱਠ ਦਾ ਇਕ ਕਿਣਕਾ,
ਇਹ ਸਭ ਦਾਤ ਮੈਨੂੰ ਆਪਣੇ ਮੁਰਸਦ ਤੋਂ ਨਸੀਬ ਹੋਈ ਹੈ ।

ਐ ਜਹੇ ਮੁਰਸਦ ਕਿ ਨਾਮਿ ਪਾਕ ਰਾ

ਅਜ ਕਰਮ ਬਖਸ਼ੀਦ ਮੁਸ਼ਤਿ ਖਾਕ ਰਾ ॥੪੩੦॥

ਧੰਨ ਹੈ ਪੂਰਨ ਸਤਿਗੁਰੂ, ਜਿਸ ਨੇ ਅਪਾਰ ਕ੍ਰਿਪਾ ਨਾਲ,
ਇਸ ਮੁੱਠੀ ਭਰ ਮਿੱਟੀ ਨੂੰ ਉਹ ਪਵਿੱਤਰ ਨਾਮ ਬਖਸ਼ਿਆ ।

ਐ ਜਹੇ ਮੁਰਸਦ ਚੂ ਮਾ ਤੀਰਾ ਦਿਲਾਂ

ਕਰਦ ਰੋਸ਼ਨ ਦਰ ਜਮੀਨੋਂ ਆਸਮਾਂ ॥੪੩੧॥

ਵਾਹ ਵਾਹ ਉਸ ਪੂਰਨ ਸਤਿਗੁਰੂ ਦੇ, ਜਿਸ ਨੇ,
ਸਾਡੇ ਵਰਗੇ ਅੰਨ੍ਹੇ ਦਿਲਾਂ ਨੂੰ ਧਰਤ ਆਕਾਸ਼ ਤੇ ਰੋਸ਼ਨ ਕਰ ਦਿੱਤਾ ।

ਐ ਜਹੇ ਮੁਰਸਦ ਕਿ ਦਿਲ ਰਾ ਸ਼ੋਕ ਦਾਦ

ਐ ਜਹੇ ਮੁਰਸਦ ਕਿ ਬੰਦਿ ਦਿਲ ਕੁਸ਼ਾਦ ॥੪੩੨॥

ਧੰਨ ਹੈ ਸਤਿਗੁਰੂ, ਜਿਸ ਨੇ ਦਿਲ ਨੂੰ ਚਾਉ ਬਖਸ਼ਿਆ,
ਧੰਨ ਹੈ ਸਤਿਗੁਰੂ, ਜਿਸ ਨੇ ਦਿਲ ਦੇ ਬੰਧਨ ਤੋੜ ਦਿੱਤੇ।

ਐ ਜਹੇ ਮੁਰਸ਼ਦ ਕਿ ਬਾ ਹੱਕ ਆਸ਼ਨਾ
ਕਰਦ ਛਾਰਿਗ ਅਜ਼ ਨਾਮਿ ਰੰਜੇ ਬਲਾ ॥੪੩੩॥

ਧੰਨ ਹੈ ਸਤਿਗੁਰੂ, ਜਿਸ ਨੇ ਰੱਬ ਤੋਂ ਜਾਣੂ ਕਰਵਾ ਦਿੱਤਾ,
ਰੰਜ ਅਤੇ ਗ੍ਰਾਮਾਂ ਤੋਂ ਮੁਕਤ ਕਰ ਦਿੱਤਾ।

ਐ ਜਹੇ ਮੁਰਸ਼ਦ ਕਿ ਉਮਾਰਿ ਜਾਵਿਦਾਂ
ਬਖਸ਼ਦ ਅਜ਼ ਨਾਮਿ ਖੂਦਾਇ ਬੇ-ਨਿਸ਼ਾਂ ॥੪੩੪॥

ਧੰਨ ਹੈ ਸਤਿਗੁਰੂ ਜਿਹੜਾ ਲਾਪਤਾ ਰੱਬ ਦੇ ਨਾਮ ਦੇ ਸਦਕੇ ਅਮਰ ਜੀਵਨ ਬਖਸ਼ਦਾ ਹੈ।

ਐ ਜਹੇ ਮੁਰਸ਼ਦ ਕਿ ਉੰ ਅਜ਼ ਕਤਰਾ ਆਬ
ਕਰਦ ਰੋਸ਼ਨ ਹਮਚੂ ਮਾਹੇ ਆਫਤਾਬ ॥੪੩੫॥

ਧੰਨ ਹੈ ਉਹ ਪੂਰਨ ਸਤਿਗੁਰੂ, ਜਿਸ ਨੇ ਇਕ ਪਾਣੀ ਦੇ
ਕਤਰੇ ਨੂੰ ਚੰਨ ਸੂਰਜ ਵਾਂਗ ਰੋਸ਼ਨ ਕਰ ਦਿੱਤਾ।

ਐ ਜਹੇ ਮੁਰਸ਼ਦ ਜਹੇ ਇਹਸਾਨਿ ਉੰ
ਸਦ ਹਜ਼ਾਰਾਂ ਹਮਚੂ ਮਨ ਕੁਰਬਾਨਿ ਉੰ ॥੪੩੬॥

ਧੰਨ ਹੈ ਉਹ ਸਤਿਗੁਰੂ ਅਤੇ ਧੰਨ ਹਨ ਉਸ ਦੀਆਂ ਬਖਸ਼ਿਸ਼ਾਂ,
ਜਿਸ ਤੋਂ ਮੇਰੇ ਜਿਹੇ ਲੱਖਾਂ ਕੁਰਬਾਨ ਜਾਂਦੇ ਹਨ।

ਦਰ ਜ਼ਮੀਨੇ ਆਸਮਾਂ ਨਾਮਸ਼ ਬਵਦ
ਹਰ ਮੁਰੀਦੇ ਸਾਹਿਬਿ ਕਾਮਸ਼ ਬਵਦ ॥੪੩੭॥

ਉਸ ਦਾ ਨਾਮ ਧਰਤ ਅਤੇ ਆਕਾਸ਼ ਵਿਚ ਸਮਾਇਆ ਹੋਇਆ ਹੈ।

ਉਸ ਤੋਂ ਹਰ ਸ਼ਰਧਾਲੂ ਦੀ ਕਾਮਨਾ ਪੂਰੀ ਹੁੰਦੀ ਹੈ।

ਹਰ ਕਿ ਖੂਸ ਬਾਸਦ ਜਿ ਗੁਫਤੇ ਗੂ ਇ ਉੰ
ਹੱਕ ਹਮੇਸ਼ਾ ਬਾਸਦ ਉੰ ਰਾ ਰੂ-ਬਰੂ ॥੪੩੮॥

ਜਿਹੜਾ ਵੀ ਉਸ ਦੇ ਬਚਨ ਸੁਣ ਕੇ ਪ੍ਰਸੰਨ-ਚਿਤ ਹੋਇਆ,
ਉਹ ਸਮਝੇ ਸਦਾ ਲਈ ਰੱਬ ਦੇ ਸਨਮੁਖ ਹੋ ਗਿਆ।

ਹੱਕ ਹਮੇਸ਼ਾਂ ਬਾਸਦ ਉੰ ਰਾ ਦਰ ਹਜ਼ੂਰ
ਜ਼ਿਕਰਿ ਉੰ ਬਾਸਦ ਮਰ ਉੰ ਰਾ ਦਰ ਸਦੂਰ ॥੪੩੯॥

ਰੱਬ ਸਦਾ ਉਸ ਦੇ ਹਜ਼ੂਰ ਰਹਿੰਦਾ ਹੈ,
ਰੱਬ ਦਾ ਸਿਮਰਨ ਸਦਾ ਉਸ ਦੇ ਹਿਰਦੇ ਵਿਚ ਰਹਿੰਦਾ ਹੈ।

ਗਰ ਹਜ਼ੂਰੀ ਬਾ ਖੂਦਾ ਬਾਇਦ ਬ-ਤੇ
ਦਰ ਹਜ਼ੂਰਿ ਮੁਰਸ਼ਦਿ ਕਾਮਿਲ ਬਿਰੇ ॥੪੪੦॥

ਜੇਕਰ ਤੈਨੂੰ ਰੱਬ ਦੇ ਸਨਮੁਖ ਹੋਣ ਦੀ ਚਾਹ ਹੈ,
ਤਾਂ ਤੂੰ ਪੂਰਨ ਸਤਿਗੁਰੂ ਦੇ ਸਨਮੁਖ ਹੋ ਜਾ।

ਸੂਰਤਿ ਹੱਕ ਮੁਰਸ਼ਦਿ ਕਾਮਿਲ ਬਵਦ
ਦੀਦਨਸ਼ ਆਰਾਮਿ ਜਾਨੇ ਦਿਲ ਬਵਦ ॥੪੪੧॥

ਪੂਰਨ ਸਤਿਗੁਰੂ ਰੱਬ ਦਾ ਹੀ ਰੂਪ ਹੁੰਦਾ ਹੈ,
ਪੂਰਨ ਸਤਿਗੁਰੂ ਦੇ ਦਰਸ਼ਨ ਜਾਨ ਅਤੇ ਦਿਲ ਨੂੰ ਠੰ� ਪਾਉਂਦੇ ਹਨ ।

ਸੂਰਤਿ ਹੱਕ ਮਾਅਨੀ ਅਜ ਮੁਰਸ਼ਦ ਬਵਦ
ਹਰ ਕਿ ਬਰ-ਗਰਦਦ ਅਜਾਂ ਮੁਰਤਦ ਬਵਦ ॥੪੪੨॥

ਪੂਰਨ ਸਤਿਗੁਰੂ ਅਸਲ ਵਿਚ ਰੱਬ ਦਾ ਰੂਪ ਹੈ,
ਜਿਸ ਨੇ ਉਸ ਤੋਂ ਮੂੰਹ ਮੇਝਿਆ, ਉਹ ਰੱਦ ਹੋ ਗਿਆ ।

ਮੁਰਸ਼ਦਿ ਕਾਮਿਲ ਬਗੈਰ ਅਜ ਹੱਕ ਨ-ਗੁਫਤ
ਦੁੱਰਿ ਈਂ ਮਾਅਨੀ ਬਗੈਰ ਅਜ ਆਂ ਨ ਸੁਫਤ ॥੪੪੩॥

ਪੂਰਨ ਸਤਿਗੁਰੂ ਸੱਚ ਤੋਂ ਛੁੱਟ ਹੋਰ ਕੁਝ ਨਹੀਂ ਕਹਿੰਦਾ,
ਉਸ ਤੋਂ ਬਿਨਾਂ ਇਸ ਅਧਿਆਤਮਕ ਭਾਵ ਦੇ ਮੇਤੀ ਨੂੰ ਕਿਸੇ ਨਾ ਵਿਨ੍ਹਿਆਂ ।

ਤਾ ਕੁਜਾ ਸ਼ੁਕਰੇ ਜ਼ ਇਹਸਾਨਸ਼ ਕੁਨਮ
ਹਰ ਚਿਹ ਆਇਦ ਬਰ ਜੁਬਾਂ ਈਂ ਮੁਗਤਨਮ ॥੪੪੪॥

ਮੈਂ ਉਸ ਦੇ ਅਹਿਸਾਨਾਂ ਦਾ ਸ਼ੁਕਰ ਕਿਥੋਂ ਕੁ ਤੱਕ ਕਰਾਂ?
ਜੇ ਕੁਝ ਮੇਰੀ ਜੀਭ ਤੇ ਆਉਂਦਾ ਹੈ, ਉਹੀ ਗਾਨੀਮਤ ਹੈ ।

ਅਜ ਗਿਲਾਜ਼ਤਿ ਦਿਲ ਖੂਦਾ ਚੂੰ ਪਾਕ ਕਰਦ
ਮੁਰਸ਼ਦਿ ਕਾਮਿਲ ਬ-ਈਂ ਇਦਰਾਕ ਕਰਦ ॥੪੪੫॥

ਜਦ ਰੱਬ ਨੇ ਦਿਲ ਨੂੰ ਗੰਦਗੀ ਤੋਂ ਸਾਫ਼ ਕਰ ਦਿੱਤਾ,
ਤਾਂ ਪੂਰਨ ਸਤਿਗੁਰੂ ਨੇ ਇਸ ਨੂੰ ਬੁੱਧੀ ਬਖਸ਼ੀ ।

ਵਰਨਾ ਈਂ ਰਾਹਿ ਖੂਦਾ ਕੈ ਦਾਨਦੇ
ਅਜ ਕਿਤਾਬਿ ਹੱਕ ਸਬਕ ਕੈ ਖਾਨਦੇ ॥੪੪੬॥

ਨਹੀਂ ਤਾਂ ਰੱਬ ਦਾ ਸੱਚਾ ਰਾਹ ਕਿਵੇਂ ਲੱਭਦਾ,
ਅਤੇ ਸੱਚ ਦੀ ਪੁਸਤਕ 'ਚੋਂ ਸਬਕ ਕਦੋਂ ਮਿਲਦਾ?

ਈਂ ਹਮਾ ਚੂੰ ਅਜ ਤੁਫਲਿ ਮੁਰਸ਼ਦ ਅਸਤ
ਹਰ ਕਿਹ ਮੁਰਸ਼ਦ ਰਾਨਾ-ਦਾਨਦ ਮੁਰਤਦ ਅਸਤ ॥੪੪੭॥

ਇਹ ਸਭ ਕੁਝ ਜਦ ਗੁਰੂ ਦੀ ਕਿਪਾ ਕਰ ਕੇ ਹੈ,
ਤਾਂ ਜੇ ਗੁਰੂ ਨੂੰ ਨਹੀਂ ਜਾਣਦਾ, ਉਹ ਮਨਮੁਖ ਹੈ ।

ਮੁਰਸ਼ਦਿ ਕਾਮਿਲ ਇਲਾਜਿ ਦਿਲ ਕੁਨਦ
ਕਾਮਿ ਦਿਲ ਅੰਦਰ ਦਿਲਤ ਹਾਸਿਲ ਕੁਨਦ ॥੪੪੮॥

ਪੂਰਨ ਸਤਿਗੁਰੂ ਦਿਲ ਦੇ ਰੋਗ ਦੂਰ ਕਰਦਾ ਹੈ।
ਤੇਰੇ ਦਿਲ ਦੀ ਕਾਮਨਾ ਦਿਲ ਵਿਚ ਹੀ ਪੂਰੀ ਕਰ ਦਿੰਦਾ ਹੈ।
ਨਬਜ਼ਿ ਦਿਲ ਚੂੰ ਮੁਰਸ਼ਦਿ ਕਾਮਿਲ ਸ਼ਨਾਖਤ
ਜਿੰਦਗੀਏ ਉਮਰ ਰਾ ਹਾਸਿਲ ਸ਼ਨਾਖਤ ॥੪੪੯॥

ਜਦ ਪੂਰਨ ਸਤਿਗੁਰੂ ਨੇ ਦਿਲ ਦੀ ਨਾੜੀ ਬੁੱਝ ਲਈ,
ਤਾਂ ਜਿੰਦਰਗੀ ਨੇ ਉਮਰ ਦੀ ਪ੍ਰਾਪਤੀ ਸਮਝ ਲਈ ।

ਜਿੰਦਰਗੀਏ ਉਮਰ ਹਾਸਿਲ ਮੀਸ਼ਵਦ
ਅਜ ਤੁਫ਼ੈਲਸ਼ ਸਾਹਿਬਿ ਦਿਲ ਮੀ ਸ਼ਵਦ ॥੪੫੦॥

ਪੂਰਨ ਸਤਿਗੁਰੂ ਸਦਕਾ ਉਮਰ ਨੂੰ ਸਦੀਵੀ ਜੀਵਨ ਮਿਲਦਾ ਹੈ,
ਉਸ ਦੀ ਕਿਰਪਾ ਨਾਲ ਦਿਲ ਦੀ ਮਾਲਕੀ ਪ੍ਰਾਪਤ ਹੁੰਦੀ ਹੈ ।

ਅਜ ਬਰਾਇ ਆਂ ਕਿ ਈਂ ਪੈਦਾ ਸੁਦਾ
ਦਰ ਫਿਰਾਕਸ਼ ਵਾਲਾ ਓ ਸ਼ੈਦਾ ਸੁਦਾ ॥੪੫੧॥

ਇਹ ਜੀਵ ਉਸੇ ਦੀ ਪ੍ਰਾਪਤੀ ਲਈ ਜਨਮਿਆ ਹੈ,
ਅਤੇ ਉਸੇ ਦੇ ਵਿਛੋੜੇ ਵਿਚ ਦੀਵਾਨਾ ਹੋਇਆ ਫਿਰਦਾ ਹੈ ।

ਈਂ ਮਤਾਅ ਅੰਦਰ ਦੁਕਾਨਿ ਹੱਕ ਬਵਦ
ਮੁਰਸ਼ਦਿ ਕਾਮਿਲ ਨਿਸ਼ਾਨਿ ਹੱਕ ਬਵਦ ॥੪੫੨॥

ਇਹ ਸੱਚਾ ਸੋਦਾ ਸੱਚ ਦੀ ਦੁਕਾਨ ਤੇ ਹੀ ਹੁੰਦਾ ਹੈ,
ਪੂਰਨ ਸਤਿਗੁਰੂ ਰੱਬ ਦਾ ਹੀ ਚਿੰਨ੍ਹ ਹੁੰਦਾ ਹੈ ।

ਮੁਰਸ਼ਦਿ ਕਾਮਿਲ ਦਿਹਦ ਪਾਕੀ ਤੁਰਾ
ਮੀ ਕਸ਼ਦ ਅਜ ਚਾਹਿ ਗਾਮਨਾਕੀ ਤੁਰਾ ॥੪੫੩॥

ਪੂਰਨ ਸਤਿਗੁਰੂ ਤੈਨੂੰ ਪਵਿੱਤਰਤਾ ਬਖਸ਼ਦਾ ਹੈ,
ਅਤੇ ਤੈਨੂੰ ਸਗੋ ਦੇ ਖੂਹ 'ਚੋ ਕੱਢ ਲੈਂਦਾ ਹੈ ।

ਮੁਰਸ਼ਦਿ ਕਾਮਿਲ ਇਲਾਜਿ ਦਿਲ ਕੁਨਦ
ਈਂ ਮੁਰਾਦਿ ਦਿਲ ਬਦਿਲ ਹਾਸਿਲ ਕੁਨਦ ॥੪੫੪॥

ਪੂਰਨ ਸਤਿਗੁਰੂ ਦਿਲ ਦੇ ਰੋਗ ਦੂਰ ਕਰਦਾ ਹੈ,
ਜਿਸ ਨਾਲ ਦਿਲ ਦੀ ਕਾਮਨਾ ਦਿਲ ਵਿਚ ਹੀ ਪ੍ਰਾਪਤ ਹੋ ਜਾਂਦੀ ਹੈ ।

ਸੁਹਬਤਿ ਆਰਿਝ ਅਜਬ ਦੈਲਤ ਬਵਦ
ਈਂ ਹਮਾ ਮੈਕੂਡ ਬਰ ਸੁਹਬਤ ਬਵਦ ॥੪੫੫॥

ਸੰਤ ਦੀ ਸੰਗਤ ਅਜਬ ਦੈਲਤ ਹੈ,
ਇਹ ਸਭ ਸੰਗਤ ਦੇ ਆਸਰੇ ਹੀ ਹੈ ।

ਐ ਅਜੀਜਿ ਮਨ ਸਿਨੋ ਅਜ ਮਨ ਸਖੂਨ
ਤਾ ਬਯਾਬੀ ਰਾਹ ਅੰਦਰ ਜਾਨੇ ਤਨ ॥੪੫੬॥

ਹੇ ਮੇਰੇ ਅਜੀਜ਼, ਮੇਰੀ ਗੱਲ ਸੁਣ,
ਤਾਂ ਜੋ ਤੈਨੂੰ ਜਾਨ ਅਤੇ ਸਰੀਰ ਦਾ ਭੇਤ ਪਤਾ ਲੱਗ ਜਾਵੇ ।

ਤਾਲਿਬ ਮਰਦਾਨਿ ਹੱਕ ਰਾ ਦੂਸਤਦਾਰ
ਗੈਰ ਜਿਕਰਸ਼ ਬਰ ਜੁਬਾਂ ਹਰਡੇ ਮਯਾਰ ॥੪੫੭॥

ਤੂੰ ਰੱਬ ਦੇ ਭਗਤਾਂ ਦੇ ਢੂੰਡਾਉਆਂ ਦਾ ਸੱਜਨ ਬਣ ਜਾ,
ਰੱਬ ਦੇ ਜਾਪ ਤੋਂ ਬਿਨਾਂ ਹੋਰ ਕੋਈ ਸ਼ਬਦ ਜੀਭ ਤੇ ਨਾ ਲਿਆ ।

ਖਾਕ ਸੋ ਮਰਦਾਨਿ ਹੱਕ ਰਾ ਖਾਕ ਬਾਸ
ਨੇ ਪਏ ਦੁਨੀਆਇ ਦੂੰ ਗਮਨਾਕ ਬਾਸ ॥੪੫੮॥

ਤੂੰ ਮਿੱਟੀ ਹੋ ਜਾ । ਰੱਬ ਦੇ ਭਗਤਾਂ (ਦੇ ਰਾਹ) ਦੀ ਧੂੜ ਹੋ ਰਹ,
ਤੂੰ ਇਸ ਹੋਛੀ ਦੁਨੀਆਂ ਲਈ ਚਿੰਤਾਤੁਰ ਨਾ ਹੋ ।

ਗਰ ਤੂੰ ਖਾਨੀ ਨੁਸਖਾ ਅਜ ਸ਼ਾਨਿ ਇਸ਼ਕ
ਮੀਸ਼ਵੀ ਸਰ ਦਫਤਰਿ ਦੀਵਾਨਿ ਇਸ਼ਕ ॥੪੫੯॥

ਜੇਕਰ ਤੂੰ ਪ੍ਰੇਮ ਦੀ ਸ਼ਾਨ ਵਾਲੀ ਪੁਸਤਕ ਪੜ੍ਹ ਲਵੈ,
ਤਾਂ ਤੂੰ ਪ੍ਰੇਮ ਦੀ ਪੁਸਤਕ ਦਾ ਸਰਨਾਵਾਂ ਬਣ ਜਾਏ ।

ਇਸ਼ਕਿ ਮੌਲਾ ਮਰ ਤੁਰਾ ਮੌਲਾ ਕੁਨਦ
ਦਰ ਦੇ ਆਲਮ ਮਿਹਤਰੇ ਐਲਾ ਕੁਨਦ ॥੪੬੦॥

ਰੱਬ ਦਾ ਪ੍ਰੇਮ ਤੈਨੂੰ ਰੱਬ ਦਾ ਹੀ ਰੂਪ ਬਣਾ ਦਿੰਦਾ ਹੈ,
ਅਤੇ ਦੋਹਾਂ ਜਹਾਨਾਂ ਵਿਚ ਉੱਚਾ ਅਤੇ ਸਿਰਕੱਢ ਬਣਾ ਦਿੰਦਾ ਹੈ ।

ਯਾ ਇਲਾਹੀ ਈਂ ਦਿਲਮ ਰਾ ਸੋਕ ਦਿਹ
ਲਜ਼ਤੇ ਅਜ ਸੋਕਿ ਖਾਸੇ ਜੋਕ ਦਿਹ ॥੪੬੧॥

ਹੇ ਰੱਬ ਜੀ! ਮੇਰੇ ਇਸ ਦਿਲ ਨੂੰ ਪ੍ਰੇਮ ਦਾ ਰਾਹ ਦੱਸ,
ਅਤੇ ਆਪਣੇ ਵਿਸ਼ੇਸ਼ ਪ੍ਰੇਮ ਦੇ ਚਾਉ ਦਾ ਰਸ ਬਖਸ਼ ।

ਤਾ ਬ-ਯਾਦਤ ਬਿਗੁਜਰਦ ਰੂਜੇ ਸਥਮ
ਦਿਹ ਰਹਾਈ ਬੰਦਾ ਰਾ ਅਜ ਬੰਦਿ ਗਮ ॥੪੬੨॥

ਤਾਂ ਜੋ ਤੇਰੀ ਯਾਦ ਵਿਚ ਮੇਰਾ ਦਿਨ ਰਾਤ ਗੁਜਰੇ,
ਤੂੰ ਮੈਨੂੰ ਫਿਕਰਾਂ ਅਤੇ ਗ੍ਰਾਮਾਂ ਦੀ ਕੈਦ ਤੋਂ ਮੁਕਤੀ ਬਖਸ਼ ।

ਦੈਲਤੇ ਆਂ ਦਿਹ ਕਿ ਬਾਸਦ ਪਾਇਦਾਰ
ਸੁਹਬਤੇ ਆਂ ਦੇਹ ਕਿ ਬਾਸਦ ਗਮਗੁਸਾਰ ॥੪੬੩॥

ਤੂੰ ਅਜਿਹੀ ਦੈਲਤ ਬਖਸ਼ ਜੋ ਸਦੀਵੀ ਹੋਵੇ,
ਤੂੰ ਅਜਿਹੀ ਸੰਗਤ ਬਖਸ਼ ਜੋ ਗ੍ਰਾਮਾਂ ਨੂੰ ਦੂਰ ਕਰਨ ਵਾਲੀ ਹੋਵੇ ।

ਨੀਅਤੇ ਆਂ ਦਿਹ ਕਿ ਬਾਸਦ ਹੱਕ ਗੁਜਾਰ
ਹਿੰਮਤੇ ਆਂ ਦਿਹ ਕਿ ਬਾਸਦ ਜਾਂ ਨਿਸਾਰ ॥੪੬੪॥

ਤੂੰ ਅਜਿਹੀ ਨੀਅਤ ਬਖਸ਼ ਜੋ ਸੱਚ ਦੀ ਪੁਜਾਰੀ ਹੋਵੇ,
ਅਤੇ ਅਜਿਹੀ ਹਿੰਮਤ ਬਖਸ਼, ਜੋ ਰੱਬ ਦੇ ਰਾਹ ਤੇ ਜਾਨ ਵਾਰਨ ਵਾਲੀ ਹੋਵੇ ।

ਹਰ ਚਿਹ ਦਾਰਦ ਦਰ ਰਹਿਤ ਕੁਰਬਾਂ ਕੁਨਦ
ਜਾਨੋ ਦਿਲ ਕੁਰਬਾਂ ਰਹਿ ਸੁਬਹਾਂ ਕੁਨਦ ॥੪੬੫॥

ਜੋ ਕੁਝ ਭੀ ਕੋਲ ਹੈ, ਤੇਰੇ ਰਾਹ ਉੱਤੇ ਕੁਰਬਾਨ ਕਰ ਦੇਵੇ,
ਜਾਨ ਅਤੇ ਦਿਲ ਰੱਬ ਦੇ ਰਾਹ ਉੱਤੇ ਕੁਰਬਾਨ ਕਰ ਦੇਵੇ ।

ਦੀਦਾ ਅਮ ਰਾ ਲੱਜਤਿ ਦੀਦਾਰ ਬਖਸ਼
ਸੀਨਾ-ਅਮ ਰਾ ਮਖਜ਼ਨਿ ਅਸਰਾਰ ਬਖਸ਼ ॥੪੬੬॥

ਮੇਰੇ ਨੇਤ੍ਰਾਂ ਨੂੰ ਦਰਸਨ ਦਾ ਸੁਆਦ ਬਖਸ਼,
ਮੇਰੇ ਦਿਲ ਨੂੰ ਭੇਤਾਂ ਦਾ ਖੜਾਨਾ ਬਖਸ਼।

ਈਂ ਦਿਲਿ ਬਿਰਯਾਨਿ ਮਾ ਰਾ ਸੋਕ ਦਿਹ
ਦਰ ਗੁਲਏਮ ਬੰਦਰੀ ਰਾ ਤੋਕ ਦਿਹ ॥੪੬੧॥

ਸਾਡੇ ਇਸ ਲੁਠੇ ਹੋਏ ਦਿਲ ਨੂੰ ਚਾਉ ਬਖਸ਼,
ਸਾਡੇ ਗਲੇ ਨੂੰ ਬੰਦਰੀ ਦਾ ਪਟਾ ਬਖਸ਼।

ਹਿਜਰਿ ਮਾ ਰਾ ਆਰਜੂਇ ਵਸਲ ਬਖਸ਼
ਈਂ ਖਿਜਾਨਿ ਜਿਸਮਿ ਮਾ ਰਾ ਛਜਲ ਬਖਸ਼ ॥੪੬੨॥

ਸਾਡੇ ਵਿਛੋੜੇ ਨੂੰ ਮਿਲਾਪ ਦੀ ਰਾਹ ਬਖਸ਼,
ਸਾਡੇ ਸਰੀਰ ਦੀ ਪਤੱਝੜ ਪਰ ਕਿਰਪਾ ਕਰ।

ਹਰ ਸਰਿ ਮੂਏਮ ਜ਼ਬਾਂ ਕੁਨ ਅਜ਼ ਕਰਮ
ਤਾ ਬਗੋਏਮ ਵਸਡਿ ਹੱਕ ਰਾ ਦਮ ਬਦਮ ॥੪੬੩॥

ਸਾਡੇ ਹਰ ਇਕ ਵਾਲ ਨੂੰ ਜੀਭ ਕਰ ਦੇਣ ਦੀ ਕਿਰਪਾ ਕਰ,
ਤਾਂ ਜੋ ਅਸੀਂ ਸਵਾਸ ਸਵਾਸ ਰੱਬ ਦੀ ਸਿਫਤ ਸਲਾਹ ਕਰੀਏ।

ਵਸਡਿ ਹੱਕ ਬੀਰੰ ਬਵਦ ਅਜ਼ ਗੁਫਤਗੂ
ਈਂ ਹਦੀਸਿ ਸ਼ਾਹ ਬਾਸਦ ਕੂ ਬ ਕੂ ॥੪੭੦॥

ਰੱਬ ਦੀ ਸਿਫਤ ਕਹਿਣ ਸੁਣਨ ਤੋਂ ਪਰੇ ਹੈ,
ਸੱਚੇ ਪਾਤਸ਼ਾਹ ਦੀ ਇਹ ਕਥਾ ਗਲੀ ਗਲੀ [ਸੁਣੀਦੀ] ਹੈ।

ਮਾਅਨੀਇ ਈਂ ਕੂ ਬ-ਕੂ ਦਾਨੀ ਕਿ ਚੀਸਤ
ਹਮਦ ਗੋ ਦੀਗਰ ਮਗੇ ਈਨਸਤ ਜੀਸਤ ॥੪੭੧॥

ਕੀ ਤੈਨੂੰ ਪਤਾ ਹੈ ਕਿ ਇਸ ਗਲੀ ਦਾ ਕੀ ਭਾਵ ਹੈ?
ਉਸ ਦੀ ਸਿਫਤ ਸਲਾਹ ਕਹੁ, ਹੋਰ ਕੁਝ ਨਾ ਕਹੁ। ਏਹੀ ਜੀਵਨ ਹੈ।

ਜੀਸਤਨ ਦਰ ਬੰਦਰੀ ਉਲਾ ਬਵਦ
ਗਰ ਚਿਹ ਸਰ ਤਾ ਪਾ ਹਮਾ ਮੂਲਾ ਬਵਦ ॥੪੭੨॥

ਉਸ ਦੀ ਬੰਦਰੀ ਵਿਚ ਜਿਉਣਾ ਸਭ ਤੋਂ ਉੱਤਮ ਹੈ,
ਭਾਵੇਂ ਕੋਈ ਸਿਰ ਤੋਂ ਪੈਰਾਂ ਤੱਕ ਵੀ ਮਾਲਕ ਕਿਉਂ ਨਾ ਹੋਵੇ।

ਗਰ ਦਿਹਦ ਤੋਛੀਕ ਛਜਲਿ ਜੁਲਜਲਾਲ
ਬੰਦਾ ਰਾ ਅਜ਼ ਬੰਦਰੀ ਬਾਸਦ ਕਮਾਲ ॥੪੭੩॥

ਜੇਕਰ ਉਹ ਸਤਿ ਸਰੂਪ ਵਾਹਿਗੁਰੂ ਹਿੰਮਤ ਬਖਸ਼ੇ,
ਤਾਂ ਬੰਦੇ ਨੂੰ ਉਸ ਦੀ ਬੰਦਰੀ ਸਦਕੇ ਕਮਾਲ ਪ੍ਰਾਪਤ ਹੋ ਜਾਏ।

ਬੰਦਰੀ ਬਾਸਦ ਕਮਾਲਿ ਬੰਦਰੀ
ਬੰਦਰੀ ਬਾਸਦ ਨਿਸ਼ਾਨਿ ਜਿੰਦਰੀ ॥੪੭੪॥

ਬੰਦਰੀ ਹੀ ਬੰਦਾ ਹੋਣ ਦਾ ਕਮਾਲ ਹੈ,
ਬੰਦਰੀ ਹੀ ਜਿੰਦਰੀ ਦਾ ਨਿਸ਼ਾਨ ਹੈ।

ਜਿੰਦਰਗੀਇ ਬੰਦਾ ਰਾ ਈਂ ਬੰਦਰਗੀਸਤ
 ਬੰਦਰਗੀਇ ਹੱਕ ਕਿ ਐਨ ਜਿੰਦਰਗੀਸਤ ॥੪੭੫॥
 ਬੰਦੇ ਦੀ ਜਿੰਦਰਗੀ ਇਹ ਬੰਦਰਗੀ ਹੀ ਹੈ,
 ਇਹ ਰੱਬ ਦੀ ਬੰਦਰਗੀ ਹੀ ਅਸਲ ਜਿੰਦਰਗੀ ਹੈ।
 ਗਰ ਨਿਸ਼ਾਨਿ ਜਿੰਦਰਗੀ ਮੀਬਾਇਦਤ
 ਬੰਦਰਗੀਇ ਹੱਕ ਤੁਰਾ ਮੀ-ਸ਼ਾਇਦਤ ॥੪੭੬॥
 ਜੇਕਰ ਤੈਨੂੰ ਜਿੰਦਰਗੀ ਦੇ ਨਿਸ਼ਾਨ ਦੀ ਲੋੜ ਹੈ,
 ਤਾਂ ਤੇਰੇ ਲਈ ਰੱਬ ਦੀ ਬੰਦਰਗੀ ਕਰਨਾ ਹੀ ਉਚਿਤ ਹੈ।
 ਤਾ ਤਵਾਨੀ ਬੰਦਾ ਸੌ ਸਾਹਿਬ ਮਬਾਸ
 ਬੰਦਾ ਰਾ ਜੁਜ਼ ਬੰਦਰਗੀ ਨਬਵਦ ਤਲਾਸ ॥੪੭੭॥
 ਜਿਥੋਂ ਤੱਕ ਹੋ ਸਕੇ ਤੂੰ ਸੇਵਕ ਬਣ, ਸਾਹਿਬ ਨਾ ਹੋਹੁ,
 ਬੰਦੇ ਨੂੰ ਬੰਦਰਗੀ ਬਿਨਾਂ ਕਿਸੇ ਹੋਰ ਵਸਤੂ ਦੀ ਤਲਾਸ ਨਹੀਂ ਹੁੰਦੀ।
 ਈਂ ਵਜੂਦਿ ਖਾਕ ਪਾਕ ਅਜ ਬੰਦਰਗੀਸਤ
 ਗੁਫਤਗੁਹਾਇ ਦਿਗਰ ਸ਼ਰਮਿੰਦਰਗੀਸਤ ॥੪੭੮॥
 ਮਿੱਟੀ ਦਾ ਇਹ ਸਰੀਰ ਰੱਬ ਦੀ ਬੰਦਰਗੀ ਕਰਕੇ ਹੀ ਪਵਿੱਤਰ ਹੈ,
 ਬੰਦਰਗੀ ਬਿਨਾਂ ਹੋਰ ਸਭ ਸ਼ਰਮਿੰਦਰਗੀ [ਦਾ ਕਾਰਣ] ਹੀ ਹਨ।
 ਬੰਦਰਗੀ ਕੁਨ ਜਾਂ ਕਿ ਉੰ ਬਾਸਦ ਕਬੂਲ
 ਬਿਗੁਜਰ ਅਜ ਬੁਦ-ਬੀਨੀ ਓ ਤਰਜਿ ਜਹੂਲ ॥੪੭੯॥
 ਤੂੰ ਬੰਦਰਗੀ ਕਰ, ਤਾਂ ਜੋ (ਉਸ ਦੀ ਦਰਗਾਹੇ) ਕਬੂਲ ਹੋਵੇ,
 ਅਤੇ ਹਉਮੈ ਅਤੇ ਮਨਮੁੱਖਾਂ ਦੇ ਚਾਲੇ ਛੱਡ।
 ਦਰ ਦਿਲਿ ਸਾਹਿਬ-ਦਿਲਾਂ ਆਇਦ ਪਸੰਦ
 ਰੁਤਬਾ-ਅਤ ਗਰਦਦ ਅਜਾਂ ਹਰਦਮ ਬੁਲੰਦ ॥੪੮੦॥
 [ਇਹ ਬੰਦਰਗੀ] ਦਿਲਾਂ ਦੇ ਮਾਲਕਾਂ ਨੂੰ ਚੰਗੀ ਲੱਗਦੀ ਹੈ,
 ਇਸੇ ਬੰਦਰਗੀ ਕਾਰਣ ਤੇਰਾ ਮਰਤਬਾ ਉੱਚਾ ਹੁੰਦਾ ਹੈ।
 ਮੁਰਸ਼ਦਿ ਕਾਮਿਲ ਕਿ ਉੰ ਅਰਸ਼ਾਦ ਕਰਦ
 ਈਂ ਦਿਲਤ ਅਜ ਯਾਦਿ ਹੱਕ ਆਬਾਦ ਕਰਦ ॥੪੮੧॥
 ਪੂਰਨ ਸਤਿਗੁਰੂ ਨੇ ਇਹ ਫਰਮਾਇਆ ਹੈ,
 ਉਸ ਨੇ ਤੇਰੇ ਇਸ ਦਿਲ ਨੂੰ ਰੱਬ ਦੀ ਯਾਦ ਨਾਲ ਆਬਾਦ ਕਰ ਦਿੱਤਾ ਹੈ।
 ਈਂ ਹਮਾ ਅਰਸ਼ਾਦ ਦਰ ਦਿਲ ਨਕਸ਼-ਬੰਦ
 ਤਾ ਸ਼ਵੀ ਦਰ ਹਰ ਦੇ ਆਲਮ ਸਰ ਬੁਲੰਦ ॥੪੮੨॥
 ਤੂੰ ਪੂਰਨ ਸਤਿਗੁਰੂ ਦੇ ਇਸ ਹੁਕਮ ਨੂੰ ਦਿਲ ਵਿਚ ਉੱਕਰ ਲੈ,
 ਤਾਂ ਜੋ ਤੇਰਾ ਸਿਰ ਦੋਹਾਂ ਜਹਾਨਾਂ ਵਿਚ ਉੱਚਾ ਹੋਵੇ।
 ਈਂ ਵਜੂਦਿ ਮਿਸ ਤੁਰਾ ਸਾਜਦ ਤਿਲਾ
 ਈਂ ਤਿਲਾ ਮਾਅਲੂਮ ਅਜ ਯਾਦਿ ਬੁਦਾ ॥੪੮੩॥

ਇਹ (ਹੁਕਮ) ਤੇਰੇ ਤਾਬੇ ਦੇ ਸਰੀਰ ਨੂੰ ਕੁੰਦਨ ਬਣਾ ਦੇਂਦਾ ਹੈ,
ਇਹ ਕੁੰਦਨ ਰੱਬ ਦੀ ਯਾਦ ਤੋਂ ਪ੍ਰਾਪਤ ਹੁੰਦਾ ਹੈ।

ਆਂ ਤਿਲਾ ਛਾਨੀ ਵਾ ਸਦ ਮੌਜ਼ਿ ਬਲਾ
ਈਂ ਤਿਲਾ ਬਾਕੀ ਚੂ ਜਾਤਿ ਕਿਬਰੀਆ ॥੪੮੪॥

ਇਹ (ਮਾਯਾ ਰੂਪੀ) ਸੋਨਾ ਨਾਸ਼ਵਾਨ ਹੈ ਅਤੇ ਸੈਂਕੜੇ ਆਫਤਾਂ ਦਾ ਭੰਵਰ ਹੈ,
ਸਤਿਸਰੂਪ ਵਾਹਿਗੁਰੂ ਦੀ ਜਾਤ ਵਾਂਗ ਇਹ (ਬੰਦਰੀ ਰੂਪੀ) ਸੋਨਾ ਸਥਿਰ ਹੈ।

ਦੈਲਤ ਅੰਦਰ ਖਾਕਿ ਪਾਇ ਮੁਕਬਲਾਂ
ਦੈਲਤੇ ਕਾਂ ਰਾ ਨਮੀ ਆਯਦ ਜਿਆਂ ॥੪੮੫॥

ਸੱਚੀ ਦੈਲਤ ਪਰਵਾਨ ਹੋਏ ਗੁਰਮੁਖਾਂ ਦੀ ਚਰਨਧੂੜ ਵਿਚ ਹੈ,
ਇਹ ਅਜਿਹੀ ਸੱਚੀ ਦੈਲਤ ਹੈ, ਜਿਸ ਨੂੰ ਕੋਈ ਹਾਨੀ ਨਹੀਂ।

ਆਕਬਤ ਦੀਦੀ ਖਿੜਾਂ ਆਵੂਰਦ ਬਾਰ
ਵਰਨਾ ਦਰ ਦੁਨੀਆਂ ਹਮਾ ਛਸਲਿ ਬਹਾਰ ॥੪੮੬॥

ਤੂੰ ਵੇਖਿਆ ਕਿ ਹਰ ਬਹਾਰ ਪਤੱਝੜ ਨੂੰ ਲਿਆਉਂਦੀ ਹੈ (ਅੰਤ ਨੂੰ ਹਰ ਫਲ ਝੜ ਜਾਂਦਾ ਹੈ),
ਉੱਜ ਭਾਵੇਂ ਇਸ ਸੰਸਾਰ ਵਿਚ ਨਿੱਤ ਬਹਾਰ ਆਉਂਦੀ ਹੈ।

ਈਂ ਬਹਾਰਿ ਤਾਜਾ ਬਾਸਦ ਤਾ ਅਬਦ
ਯਾ ਇਲਾਹੀ ਢੂਰ ਦਾਰ ਅਜ਼ ਚਸੀਮ ਬਦ ॥੪੮੭॥

ਪਰ ਇਹ (ਬੰਦਰੀ ਰੂਪੀ) ਬਹਾਰ ਪਰਲੋ ਤਕ ਹਰੀ ਭਰੀ ਰਹਿੰਦੀ ਹੈ,
ਹੇ ਅਕਾਲ ਪੁਰਖ! (ਇਸ ਬਹਾਰ ਨੂੰ) ਭੈੜੀ ਨਜ਼ਰ ਨਾ ਲੱਗੇ।

ਹਰ ਕਿ ਖਾਕਿ ਪਾਇ ਸ਼ਾਂ ਰਾ ਸੁਰਮਾ ਯਾਛਤ
ਬਰ ਰੁਝਸ਼ ਤਹਿਕੀਕ ਨੂਰਿ ਮਿਹਰ ਤਾਛਤ ॥੪੮੮॥

ਜਿਸ ਕਿਸੇ ਨੂੰ ਰੱਬ ਦੇ ਭਗਤਾਂ ਦੀ ਚਰਨ ਧੂੜ ਦਾ ਸੁਰਮਾ ਮਿਲ ਗਿਆ,
ਯਕੀਨ ਜਾਣ, ਕਿ ਉਸ ਦੇ ਮੁੱਖੜੇ ਤੇ ਰੱਬੀ ਸੁਰਜ ਦਾ ਨੂਰ ਚਮਕਣ ਲੱਗ ਪਿਆ।

ਆਰਿਫਿ ਅੱਲਾਹ ਦਰ ਦੁਨੀਆਂ ਬਵਦ
ਦਰ ਹਕੀਕਤ ਤਾਲਿਬਿ ਮੈਲਾ ਬਵਦ ॥੪੮੯॥

ਰੱਬੀ ਗਿਆਨਵਾਨ ਭਾਵੇਂ ਇਸ ਸੰਸਾਰ ਵਿਚ ਹੀ ਵਿਚਰਦਾ ਹੈ,
ਪਰ ਅਸਲ ਵਿਚ (ਅੰਤਾ-ਕਰਨ ਤੋਂ) ਉਹ ਰੱਬ ਦਾ ਹੀ ਢੂੰਢਾਉ ਹੁੰਦਾ ਹੈ।

ਜਿਕਰਿ ਮੈਲਾ ਦਮ ਬ-ਦਮ ਦਰ ਜਾਨਿ ਉ
ਆਇਤਿ ਨਾਮਿ ਖੁਦਾ ਦਰ ਸ਼ਾਨਿ ਉ ॥੪੯੦॥

ਉਹ ਸਵਾਸ ਸਵਾਸ ਰੱਬ ਦਾ ਸਿਮਰਨ ਕਰਦਾ ਹੈ,
ਉਸ ਦੀ ਸ਼ਾਨ ਵਿਚ ਉਸੇ ਦੇ ਨਾਮ ਦੀ ਤੁਕ ਹਰ ਦਮ ਪੜ੍ਹਦਾ ਹੈ।

ਹਰ ਨਫਸ ਦਾਰੰਦ ਦਿਲ ਰਾ ਸੂਇ ਹੱਕ
ਸੁਦ ਮੁਅੱਤਰ ਮਗਜ਼ਿ ਸ਼ਾਂ ਅਜ ਬੂਇ ਹੱਕ ॥੪੯੧॥

ਉਹ ਸਵਾਸ ਸਵਾਸ ਆਪਣੇ ਦਿਲ ਨੂੰ ਰੱਬ ਦੇ ਧਿਆਨ ਵਿਚ ਲਾਈ ਰਖਦੇ ਹਨ,
ਉਹ ਰੱਬ ਦੀ ਯਾਦ ਰੂਪੀ ਸੁਰਿਧੀ ਨਾਲ ਆਪਣੀ ਬੁੱਧੀ ਨੂੰ ਸੁਰਿਧਤ ਕਰਦੇ ਹਨ।

ਹਰ ਦਮੇ ਕੂ ਬਾ ਭੁਦਾ ਵਾਸਿਲ ਬਵਦ
ਹਾਸਿਲਿ ਈਂ ਉਮਰ ਰਾ ਹਾਸਿਲ ਬਵਦ ॥੪੯੨॥

ਉਹ ਹਰ ਦਮ ਰੱਬ ਨਾਲ ਜੁੜਿਆ ਰਹਿੰਦਾ ਹੈ,
ਉਸ ਨੂੰ ਇਸ ਜੀਵਨ ਦਾ ਸੱਚਾ ਫਲ ਪ੍ਰਾਪਤ ਹੋ ਜਾਂਦਾ ਹੈ।
ਹਾਸਿਲਿ ਈਂ ਉਮਰ ਪੇਸ਼ਿ ਮੁਰਸ਼ਿਦ ਅਸਤ
ਨਾਮਿ ਹੱਕ ਚੂ ਬਰ ਜੁਬਾਨਸ਼ ਵਾਰਿਦ ਅਸਤ ॥੪੯੩॥

ਇਸ ਜੀਵਨ ਦਾ ਫਲ ਗੁਰੂ ਕੋਲ ਹੈ,
ਰੱਬ ਦਾ ਜਾਪ ਉਸ ਦੀ ਰਸਨਾ ਉੱਤੇ ਰਹਿੰਦਾ ਹੈ।
ਮੁਰਸ਼ਿਦ ਕਾਮਿਲ ਬਵਦ ਦੀਦਾਰਿ ਹੱਕ
ਕਜ਼ ਜੁਬਾਨਸ਼ ਬਿਸ਼ਨਵੀ ਅਸਰਾਰਿ ਹੱਕ ॥੪੯੪॥

ਸਤਿਗੁਰੂ ਰੱਬ ਦਾ (ਸਾਖਿਆਤ) ਦੀਦਾਰ ਹੁੰਦਾ ਹੈ,
ਇਸ ਲਈ ਤੂ ਉਸ ਦੀ ਰਸਨਾ ਤੋਂ ਰੱਬ ਦੇ ਭੇਤ ਸੁਣ।
ਸੂਰਤਿ ਹੱਕ ਮੁਰਸ਼ਿਦ ਕਾਮਿਲ ਬਵਦ
ਨਕਸ਼ ਉ ਦਾਇਮ ਦਰੂਨਿ ਦਿਲ ਬਵਦ ॥੪੯੫॥

ਪੂਰਨ ਸਤਿਗੁਰੂ ਰੱਬ ਦਾ ਹੀ ਸਰੂਪ ਹੁੰਦਾ ਹੈ,
ਉਸ ਦੀ ਮੂਰਤ ਸਦਾ ਦਿਲ ਵਿਚ ਵੱਸਦੀ ਹੈ।
ਨਕਸ਼ ਉ ਚੂ ਦਰ ਦਿਲਿ ਕਸ ਜਾ ਕੁਨਦ
ਹਰਛਿ ਹੱਕ ਅੰਦਰ ਦਿਲਸ ਮਾਵਾ ਕੁਨਦ ॥੪੯੬॥

ਉਸ ਦੀ ਮੂਰਤ ਜਦ ਕਿਸੇ ਦੇ ਦਿਲ ਵਿਚ ਵੱਸ ਜਾਂਦੀ ਹੈ,
ਤਾਂ ਰੱਬ ਦਾ ਇਕੋ ਅੱਖਰ ਉਸ ਦੇ ਦਿਲ ਵਿਚ ਘਰ ਕਰ ਲੈਂਦਾ ਹੈ।
ਖਾਸਤਮ ਤਰਤੀਬਿ ਈਂ ਦੁੱਰ ਦਾਨਾ ਰਾ

ਕਿ ਆਸ਼ਨਾ ਸਾਜ਼ਦ ਦਿਲਿ ਬੇਗਾਨਾ ਰਾ ॥੪੯੭॥

ਮੈਂ ਇਨ੍ਹਾਂ ਮੋਤੀਆਂ ਦੇ ਦਾਨਿਆਂ ਨੂੰ ਇਸ ਲਈ ਪਰੋਇਆ ਹੈ,
ਕਿ ਇਹ ਤਰਤੀਬ ਅਗਿਆਤ ਦਿਲਾਂ ਨੂੰ (ਰੱਬ ਦੇ ਭੇਤਾਂ ਤੋਂ) ਵਾਕਫ਼ ਕਰ ਦੇਵੇ।
ਆਬਿ ਹੈਵਾਂ ਪੂਰ ਸੂਦਾ ਚੂ ਜਾਮਿ ਉ

ਜਿੰਦਗੀ ਨਾਮਾ ਸੂਦਾ ਜਾਂ ਨਾਮਿ ਉ ॥੪੯੮॥

(ਇਹ ਗ੍ਰੰਥ) ਪਿਆਲੇ ਵਾਂਗ ਜਿੰਦਗੀ ਦੇ ਅੰਮ੍ਰਿਤ ਨਾਲ ਭਰਿਆ ਹੋਇਆ ਹੈ,
ਇਸ ਲਈ ਇਸ ਦਾ ਨਾਮ 'ਜਿੰਦਗੀ ਨਾਮਾ' ਹੋ ਗਿਆ ਹੈ।
ਕਜ਼ ਤਕਲੁਮ ਬੂਟਿ ਇਰਛਾਂ ਆਇਦਸ਼

ਵਜ਼ ਦਿਲਿ ਆਲਮ ਨਿਗਾਹ ਬਿਕੁਸ਼ਾਇਦਸ਼ ॥੪੯੯॥

ਇਸ ਦੇ ਕਲਾਮ ਵਿਚੋਂ ਰੱਬੀ ਗਿਆਨ ਦੀ ਸੁਗੰਧੀ ਅਉਂਦੀ ਹੈ,
ਇਸ ਨਾਲ ਇਕ ਸੰਸਾਰ ਦੇ ਦਿਲ ਦੀ ਗੰਢ ਖੁਲ੍ਹੇ ਜਾਂਦੀ ਹੈ।
ਹਰ ਕਿ ਖਾਨਦ ਅਜ਼ ਰਹਿ ਲੁਡਫੇ ਕਰਮ

ਗਰਦਦਸ਼ ਦਰ ਰਾਹਿ ਇਰਛਾਂ ਮੁਹਤਰਿਮ ॥੫੦੦॥

ਜਿਹੜਾ ਵੀ ਇਸ ਨੂੰ ਰੱਬ ਦੀ ਮਿਹਰ ਅਤੇ ਕ੍ਰਿਪਾ ਸਹਿਤ ਪੜ੍ਹਦਾ ਹੈ,
ਉਹ ਗਿਆਨਵਾਨਾਂ ਵਿਚ ਸਤਿਕਾਰ ਪਾਉਂਦਾ ਹੈ।

ਹਸਤ ਜ਼ਿਕਰਿ ਆਰਿਫਾਨਿ ਪਾਕ ਰਾ
ਅਂ ਕਿ ਉੰ ਰੋਸ਼ਨ ਕੁਨਦ ਇਦਰਾਕ ਰਾ ॥੫੦੧॥

ਇਸ (ਗ੍ਰੰਥ) ਵਿਚ ਪਵਿੱਤ੍ਰ ਰੱਬੀ ਗਿਆਨਵਾਨਾਂ ਦਾ ਵਰਨਣ ਹੈ,
ਇਹ ਵਰਨਣ ਬੁੱਧੀ ਅਤੇ ਸੂਝ ਨੂੰ ਰੋਸ਼ਨ ਕਰਦਾ ਹੈ।

ਨੀਸਤ ਦਰ ਵੈ ਮੁੰਦਰਜ ਐ ਬਾ-ਖਬਰ
ਗੈਰ ਹਰਫਿ ਬੰਦਰੀ ਹਰਫਿ ਦਿਗਰ ॥੫੦੨॥

ਹੇ ਜਾਣਕਾਰ! ਇਸ ਵਿਚ ਬਿਨਾਂ ਰੱਬ ਦੀ ਬੰਦਰੀ ਦੇ,
ਹੋਰ ਕੋਈ ਦੂਜਾ ਅੱਖਰ ਦਰਜ ਨਹੀਂ।

ਯਾਦਿ ਹੱਕ ਸਰਮਾਯਾ-ਇ ਰੋਸ਼ਨ ਦਿਲੀਸਤ
ਗੈਰ ਯਾਦਿ ਹੱਕ ਹਮਾ ਬੇ-ਹਾਸਲੀਸਤ ॥੫੦੩॥

ਰੱਬ ਦੀ ਯਾਦ ਚਾਨਣੇ ਦਿਲਾਂ ਦੀ ਪੂੰਜੀ ਹੈ,
ਰੱਬ ਦੀ ਯਾਦ ਤੋਂ ਛੁੱਟ ਬਾਕੀ ਸਭ ਕੁਝ ਵਿਅਰਥ ਹੈ।

ਹਰਫਿ ਦੀਗਰ ਨੀਸਤ ਗੈਰ ਅਜ ਯਾਦਿ ਹੱਕ
ਯਾਦਿ ਹੱਕ ਹਾਂ ਯਾਦਿ ਹੱਕ ਹਾਂ ਯਾਦਿ ਹੱਕ ॥੫੦੪॥

ਰੱਬ ਦੀ ਯਾਦ ਤੋਂ ਛੁੱਟ ਹੋਰ ਕੋਈ ਦੂਜਾ ਹਰਫ਼ ਨਾ ਪੜ੍ਹ,
ਰੱਬ ਦੀ ਯਾਦ, ਹਾਂ ਰੱਬ ਦੀ ਯਾਦ, ਬੱਸ ਰੱਬ ਦੀ ਯਾਦ।

ਯਾ ਇਲਾਹੀ ਹਰ ਦਿਲਿ ਪਜਮੁਰਦਾ ਰਾ
ਸਬਜ਼ ਕੁਨ ਹਰ ਖਾਗਤਿਰਿ ਅਛਸੁਰਦਾ ਰਾ ॥੫੦੫॥

ਹੇ ਅਕਾਲ ਪੁਰਖ! ਹਰ ਮੁਰਝਾਏ ਹੋਏ ਦਿਲ ਨੂੰ ਹਰਿਆ ਕਰ,
ਹਰ ਕੁਮਲਾਏ ਹਿਰਦੇ ਨੂੰ ਹਰਿਆ ਕਰ।

ਯਾ ਇਲਾਹੀ ਯਾਵਰੀ ਕੁਨ ਬੰਦਾ ਰਾ
ਸੁਰਖ਼ੂਰੂ ਕੁਨ ਹਰ ਦਿਲਿ ਸ਼ਰਮਿੰਦਾ ਰਾ ॥੫੦੬॥

ਹੇ ਅਕਾਲ ਪੁਰਖ! ਇਸ ਬੰਦੇ (ਸੇਵਕ) ਦਾ ਸਹਾਈ ਹੋ,
ਹਰ ਸ਼ਰਮਿੰਦੇ ਦਿਲ ਨੂੰ ਸੁਰਖ਼ੂਰੂ ਕਰ।

ਦਰ ਦਿਲਿ ਗੋਯਾ ਹਵਾਇ ਸੋਕ ਬਖਸ਼
ਬਰ ਜੁਬਾਨਸ਼ ਜੱਗਾ-ਇ ਅਜ ਜੋਕ ਬਖਸ਼ ॥੫੦੭॥

ਹੇ ਅਕਾਲ ਪੁਰਖ! ਗੋਯਾ ਦੇ ਦਿਲ ਵਿਚ ਪਰੇਮ ਦੀ ਚਾਹ ਬਖਸ਼,
ਗੋਯਾ ਦੀ ਜੀਭ ਪੁਰ ਆਪਣੇ ਚਾਉ ਦਾ ਇਕ ਕਿਣਕਾ ਬਖਸ਼।

ਤਾ ਨਾ ਬਾਸਦ ਵਿਰਦਿ ਅਂ ਜੁਜ਼ ਯਾਦਿ ਹੱਕ
ਤਾਂ ਨ ਖਾਨਦ ਗੈਰ ਹੱਕ ਦੀਗਰ ਸਬਕ ॥੫੦੮॥

ਤਾਂ ਜੋ ਰੱਬ ਦੀ ਯਾਦ ਤੋਂ ਛੁੱਟ ਹੋਰ ਦੂਜਾ ਕੋਈ ਸਿਮਰਨ ਨਾ ਕਰੇ,
ਤਾਂ ਜੋ ਰੱਬ ਦੇ ਪ੍ਰੇਮ ਤੋਂ ਬਿਨਾਂ ਹੋਰ ਦੂਜਾ ਕੋਈ ਸਬਕ ਨਾ ਪੜ੍ਹੇ।

ਤਾ ਨ ਗੀਰਦ ਗੈਰ ਨਾਮਿ ਜਿਕਰਿ ਹੱਕ
 ਤਾ ਨ ਗੋਇਦ ਹਰਡਿ ਗੈਰ ਅਜ਼ ਫਿਕਰਿ ਹੱਕ ॥੫੦੯॥
 ਤਾਂ ਜੋ ਬਿਨਾਂ ਰੱਬ ਦੇ ਸਿਮਰਨ ਦੇ ਹੋਰ ਦੂਜਾ ਕੋਈ ਨਾਮ ਨਾ ਲਵੇ,
 ਤਾਂ ਜੋ ਬਿਨਾਂ ਰੱਬ ਦੇ ਪਿਆਨ ਦੇ ਹੋਰ ਦੂਜਾ ਕੋਈ ਸ਼ਬਦ ਨਾ ਕਹੇ।
 ਦੀਦਾ ਅਜ਼ ਦੀਦਾਰਿ-ਹੱਕ ਪੁਰ-ਨੂਰ ਕੁਨ
 ਗੈਰ ਹੱਕ ਅਜ਼ ਖਾਤਰਿ ਦਿਲਿ ਦੂਰ ਕੁਨ ॥੫੧੦॥
 [ਹੈ ਅਕਾਲ ਪੁਰਖ! ਮੇਰੀਆਂ] ਅੱਖਾਂ ਨੂੰ ਰੱਬ ਦੇ ਦੀਦਾਰ ਨਾਲ ਨੂਰੇ ਨੂਰ ਕਰ ਦੇ,
 [ਮੇਰੇ] ਦਿਲ ਵਿਚੋਂ ਰੱਬ ਤੋਂ ਬਿਨਾਂ ਸਭ ਕੁਝ ਦੂਰ ਕਰ ਦੇ।

ਰੰਜਨਾਮਾ

ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ
ਗੁਰੂ ਗੋਬਿੰਦ ਗੋਪਾਲ ਗੁਰ ਪੂਰਨ ਨਾਰਾਇਣਹਿ ।
ਗੁਰ ਦਿਆਲ ਸਮਰੱਥ ਗੁਰ ਗੁਰ ਨਾਨਕ ਪਤਿਤ ਉਦਾਰਣਹਿ ॥

ਦਿਲੇ ਜਾਨਮ ਬ-ਹਰ ਸਬਾਹੇ ਮਸਾ
ਸਰੋ ਛਰਕਮ ਜਿ ਰੂਇ ਸਿਦਕੇ ਸਫਾ ॥੧॥
ਬਾਦ ਬਰ ਮੁਰਸਦ ਤਰੀਕਿ ਨਿਸਾਰ
ਅਜ ਸਰਿ ਇਜ਼ਜ਼ ਸਦ ਹਜ਼ਾਰਾਂ ਬਾਰ ॥੨॥
ਮੇਰਾ ਦਿਲ ਅਤੇ ਜਾਨ ਹਰ ਸਵੇਰ ਅਤੇ ਸਾਮ,
ਮੇਰਾ ਸਿਰ ਤੇ ਮੱਥਾ ਸਿਦਕ ਸਫਾਈ ਨਾਲ
ਅਪਣੇ ਗੁਰੂ ਤੋਂ ਕੁਰਬਾਨ ਜਾਵੇ,
ਨਿਮਰਤਾ ਸਹਿਤ ਲੱਖਾਂ ਵਾਰ ਕੁਰਬਾਨ ਹੋਵੇ ।

ਕਿ ਜਿ ਇਨਸਾਂ ਮਲਿਕ ਨਮੂਦਸਤ ਉੰ
ਇਜ਼ਤਿ ਖਾਕੀਆਂ ਛਜੂਦਸਤ ਉੰ ॥੩॥
ਕਿਉਂ ਜੋ ਉਸੇ ਨੇ ਮਨੁੱਖਾਂ ਵਿਚੋਂ ਦੇਵਤੇ ਪ੍ਰਗਟ ਕੀਤੇ,
ਉਸ ਨੇ ਮਿੱਟੀ ਦੇ ਜੀਵਾਂ ਦੇ ਮਾਨ ਸਤਿਕਾਰ ਵਧਾ ਦਿੱਤੇ ।

ਖਾਸਗਾਂ ਜੁਮਲਾ ਖਾਕਿ ਪਾਇ ਉੰ
ਹਮਾ ਮਲਕੂਤੀਆਂ ਫਿਦਾਇ ਉੰ ॥੪॥
ਉਸ ਦੇ ਸਤਿਕਾਰੇ ਹੋਏ ਸਾਰੇ ਹੀ ਉਸ ਦੇ ਚਰਨਾਂ ਦੀ ਧੂੜ ਹਨ,
ਸਾਰੇ ਦੇਵੀ-ਦੇਵਤੇ ਉਸ ਤੋਂ ਕੁਰਬਾਨ ਹਨ ।

ਗਰ ਫਿਰੋਜਦ ਹਜ਼ਾਰ ਮਿਹਰੇ ਮਾਹ
ਆਲਮੇ ਦਾਂ ਜੁਜ ਉੰ ਤਮਾਮ ਸਿਆਰ ॥੫॥
ਭਾਵੇਂ ਹਜ਼ਾਰਾਂ ਸੂਰਜ ਚੰਨ ਪਏ ਚਮਕਣ,
ਪਰ ਉਸ ਗੁਰੂ ਤੋਂ ਬਿਨਾਂ ਸਾਰਾ ਜਹਾਨ ਘੋਰ ਅੰਨੇਰਾ ਹੈ ।
ਮੁਰਸਦਿ ਪਾਕ ਨੂਰਿ ਹੱਕ ਆਮਦ
ਜਾਂ ਸਬੱਬ ਦਰ ਦਿਲਮ ਸਬਕ ਆਮਦ ॥੬॥
ਪਾਕ ਪਵਿੱਤ੍ਰ ਮੁਰਸਦ ਰੱਬ ਦਾ ਹੀ ਨੂਰ ਹੈ,
ਇਸੇ ਕਾਰਣ ਉਹ ਮੇਰੇ ਦਿਲ ਵਿਚ ਵੱਸਿਆ ।

ਆਂ ਕਸਾਨੇ ਕਿ ਜੋ ਨ ਯਾਦ ਆਰੰਦ
ਸਮਰਾ-ਏ ਜਾਨੇ ਦਿਲ ਬਬਾਦ ਆਰੰਦ ॥੧॥

ਉਹ ਮਨੁੱਖ ਜਿਹੜੇ ਉਸ ਨੂੰ ਯਾਦ ਨਹੀਂ ਕਰਦੇ,
ਸਮਝੋ ਕਿ ਉਨ੍ਹਾਂ ਆਪਣੀ ਜਾਨ ਅਤੇ ਦਿਲ ਦਾ ਫਲ ਅੰਦਰੀਂ ਗਵਾ ਲਿਆ ।

ਮਜ਼ਰਾ-ਇ ਪੁਰ ਸਮਰ ਬ-ਅਰਜ਼ਾਨੀ
ਚੂੰ ਮ-ਬੀਨਦ ਜਿ ਦੂਰ ਸੇਰਾਨੀ ॥੨॥

ਇਸ ਸਸਤੇ ਫਲਾਂ ਨਾਲ ਭਰੇ ਖੇਤ ਨੂੰ
ਜਦ ਉਹ ਦੂਰੋਂ ਰੱਜ ਕੇ ਵੇਖਦਾ ਹੈ,
ਇੰਬਸਾਤ ਆਇਦਸ਼ ਅਜਾਂ ਦੀਦਨ
ਬਰ ਸ਼ਤਾਬਦ ਜਿ ਬਹਿਰਿ ਬਰਚੀਦਨ ॥੩॥

ਤਾਂ ਉਸ ਨੂੰ ਵੇਖਣ ਵਿਚ ਆਨੰਦ ਪ੍ਰਾਪਤ ਹੁੰਦਾ ਹੈ ।
ਅਤੇ ਉਹ ਉਨ੍ਹਾਂ ਫਲਾਂ ਨੂੰ ਤੋੜਨ ਲਈ ਨੱਸਦਾ ਹੈ ।
ਲੇਕ ਹਾਸਿਲ ਨਿਆਰਦ ਅਜ ਵੈ ਬਾਰ
ਬਾਜ਼ ਗਰਦਦ ਗੁਰਜਨਾ ਖੂਆਰੇ ਨਜ਼ਾਰ ॥੧੦॥

ਪਰ ਉਸ ਖੇਤ 'ਚੋਂ ਉਸ ਨੂੰ ਕੋਈ ਫਲ ਪ੍ਰਾਪਤ ਨਹੀਂ ਹੁੰਦਾ,
ਅਤੇ ਉਹ ਫੇਰ ਭੁੱਖਾ ਤਿਹਾਇਆ ਅਤੇ ਕਮਜ਼ੇਰ ਮੁੜ ਜਾਂਦਾ ਹੈ ।
ਗੈਰ ਸਤਿਗੁਰ ਹਮਾ ਬ-ਦਾਂ ਮਾਨਦ
ਕਾਂ ਚੁਨਾਂ ਜ਼ਰਇ ਬਾਰ-ਵਰ ਦਾਨਦ ॥੧੧॥

ਸਤਿਗੁਰ ਤੋਂ ਬਿਨਾਂ ਸਭ ਕੁਝ ਇਸੇ ਤਰ੍ਹਾਂ ਸਮਝ,
ਜਿਵੇਂ ਕਿ ਝਾੜਾਂ ਅਤੇ ਕੰਡਿਆਂ ਨਾਲ ਭਰਿਆ ਹੋਇਆ ਖੇਤ ਹੋਵੇ ।

ਪਹਿਲੀ ਪਾਤਸ਼ਾਹੀ

ਪਹਿਲੀ ਪਾਤਸ਼ਾਹੀ ਉਸ ਸੱਚੇ ਅਤੇ ਸਮਰੱਥ ਦੇ ਨੂਰ ਨੂੰ ਚਮਕਾਉਣ ਵਾਲੀ, ਅਤੇ ਰੱਬ ਪਰ ਭਰੋਸੇ ਦੇ ਗਿਆਨ ਨੂੰ ਰੋਸ਼ਨ ਕਰਨ ਵਾਲੀ ਹੈ । ਉਸ ਸਦੀਵੀ ਜਾਣਕਾਰੀ ਦਾ ਝੰਡਾ ਉੱਚਾ ਕਰਨ ਵਾਲੀ ਅਤੇ ਗਿਆਨ ਦੇ ਅੰਨ੍ਹੇਰੇ ਨੂੰ ਦੂਰ ਕਰਨ ਵਾਲੀ, ਪਾਤਾਲ ਤੋਂ ਲੈ ਕੇ ਅਨੰਤ ਤੱਕ ਉਸ ਰੱਬ ਦੇ ਛਰਮਾਨ ਦਾ ਪਾਲਨਾ ਆਪਣੇ ਮੇਢੇ ਤੇ ਰਖੀ ਬੈਠੀ ਹੈ । ਲਾਹੂਤ ਤੋਂ ਲੈ ਕੇ ਇਸ ਜਹਾਨ ਤੱਕ ਸਭ ਉਸ ਦੇ ਦਰ ਦੀ ਖਾਕ ਹਨ; ਉਸ ਦਾ ਜਸ ਗਾਇਣ ਕਰਨ ਵਾਲਾ ਆਪ ਵੱਡੇ ਮਰਤਬੇ ਵਾਲਾ ਰੱਬ ਹੈ ਅਤੇ ਉਸ ਦਾ ਤਾਲਬ ਆਪ ਰੱਬ ਦੀ ਅਖਿਨਾਸੀ ਜਾਤ ਹੈ, ਹਰ ਚੌਥੇ ਅਤੇ ਛੇਵੇਂ ਫਰਿਸ਼ਤੇ ਦਾ ਕਲਾਮ ਵੀ ਉਸ ਦੀ ਸਿਫਤ-ਸਲਾਹ ਕਰਨੇ ਅਸਮਰੱਥ ਹੈ ਅਤੇ ਉਸ ਦਾ ਨੂਰ ਨਾਲ ਭਰਿਆ ਝੰਡਾ ਦੋਹਾਂ ਜਹਾਨਾਂ ਤੇ ਝੁਲਦਾ ਹੈ । ਉਸ ਦੇ ਹੁਕਮ ਦੀ ਮਸਾਲ ਰੱਬ ਦੀਆਂ ਨੂਰਾਨੀ ਕਿਰਨਾਂ ਹਨ ਅਤੇ ਉਸ ਦੇ ਸਾਹਮਣੇ ਲੱਖਾਂ ਚੰਨ ਸੂਰਜ ਅੰਨ੍ਹੇਰੇ ਦੇ ਸਮੁੰਦਰ ਵਿਚ ਭੁੱਬ ਜਾਂਦੇ ਹਨ । ਉਸ ਦੇ ਬਚਨ ਅਤੇ ਆਗਿਆ ਦੁਨੀਆਂ ਦੇ ਲੋਕਾਂ ਲਈ ਸਰਵੇਤਮ ਹਨ ਅਤੇ ਉਸ ਦੀ ਸਿਫਾਰਸ਼ ਦੋਹਾਂ ਜਹਾਨਾਂ ਲਈ ਪਹਿਲਾ ਦਰਜਾ ਰਖਦੀ ਹੈ । ਉਸ ਦੇ ਸੱਚੇ ਖਿਤਾਬ ਦੋਹਾਂ ਜਹਾਨਾਂ ਦੇ ਮੁਰਸ਼ਦ ਹਨ ਅਤੇ ਉਸ ਦੀ ਸੱਚੀ ਜਾਤ ਗੁਨਾਹਗਾਰਾਂ ਲਈ ਰਹਿਮਤ ਹੈ । ਰੱਬ ਦੀ ਦਰਗਾਹ ਦੇ ਦੇਵਤੇ ਉਸ ਮੁਰਸ਼ਦ ਦੇ ਚਰਨਾਂ ਦੀ ਧੂੜ ਨੂੰ ਚੁੰਮਦੇ ਹਨ ਅਤੇ ਉਚੇਰੇ ਦਰਬਾਰ ਦੇ ਪਵਿੱਤ੍ਰ ਫਰਿਸ਼ਤੇ ਉਸ ਮੁਰਸ਼ਦ ਦੇ ਗੋਲੇ

ਅਤੇ ਗੁਲਾਮ ਹਨ; ਉਸ ਦੇ ਪਿਛੋਂ ਨਾਮ ਦੇ ਦੋਵੇਂ ‘ਨੂੰਨ’ ਨਿਆਮਤਾਂ ਬਖਸ਼ਣ ਵਾਲੇ ਅਤੇ ਸਹਾਈ ਹੋਣ ਵਾਲੇ ਹਨ। ਵਿਚਕਾਰਲਾ ‘ਅਲਿਫ਼’ ਅਕਾਲ ਪੁਰਖ ਦਾ ਲਖਾਇਕ ਹੈ, ਅੱਜੀਰਲਾ ‘ਕਾਫ਼’ ਅੰਤਮ ਮਹਾਂਪੁਰਖ ਦਾ ਸੂਬਕ ਹੈ। ਉਸ ਦੀ ਫ਼ਕੀਰੀ ਕਾਮਲ ਫ਼ਕਰ ਦਾ ਸਿਰ ਉੱਚਾ ਕਰਨ ਵਾਲੀ ਹੈ ਅਤੇ ਉਸ ਦੀ ਸਖਾਵਤ ਦੋਹਾਂ ਜਹਾਨਾਂ ਵਿਚ ਭਰਪੂਰ ਹੈ ॥੧੨॥

ਵਾਹਿਗੁਰੂ ਜੀਓ ਸਤ

ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਨਾਮਿ ਉੂ ਸਾਹਿ ਨਾਨਕ ਹੱਕ ਕੇਸ

ਕਿ ਨਿਆਇਦ ਚੁਨੂੰ ਦਿਗਰ ਦਰਵੇਸ਼ ॥੧੩॥

ਉਸ ਦਾ ਨਾਮ ਨਾਨਕ ਪਾਤਸ਼ਾਹ ਹੈ ਤੇ ਉਹ ਸੱਚੇ ਧਰਮ ਵਾਲਾ ਹੈ।

ਉਸ ਜਿਹਾ ਹੋਰ ਕੋਈ ਦਰਵੇਸ਼ ਸੰਸਾਰ ਵਿਚ ਨਹੀਂ ਆਇਆ।

ਫੁਕਰੇ ਉੂ ਫ਼ਕਰ ਰਾ ਸਰ-ਫਰਾਜੀ

ਪੇਸ਼ਿ ਉੂ ਕਾਰਿ ਜੁਮਲਾ ਜਾਨਬਾਜੀ ॥੧੪॥

ਉਸ ਦੀ ਫ਼ਕੀਰੀ, ਦਰਵੇਸ਼ੀ ਦਾ ਸਿਰ ਉੱਚਾ ਕਰਦੀ ਹੈ,

ਉਸ ਦੇ ਸਾਹਮਣੇ ਸਭ ਦਾ ਕੰਮ ਜਾਨ ਵਾਰਨਾ ਹੈ।

ਤਾਲਿਬੇ ਖਾਕਿ ਉੂ ਚਿਹ ਖਾਸੇ ਚਿਹ ਆਮ

ਚਿਹ ਮਲਾਇਕ ਚਿਹ ਹਾਜ਼ਿਰਾਨਿ ਤਮਾਮ ॥੧੫॥

ਕੀ ਖਾਸ ਅਤੇ ਕੀ ਆਮ, ਕੀ ਫ਼ਰਿਸ਼ਤੇ ਤੇ ਕੀ ਰੱਬੀ ਦਰਗਾਹ ਦੇ ਦਰਸ਼ਕ,

ਸਾਰੇ ਹੀ ਉਸ ਦੀ ਧੂੜ ਦੇ ਜਾਚਕ ਹਨ।

ਹੱਕ ਚੂ ਝੁੱਦ ਵਾਸਿਫ਼ਸ਼ ਚਿਗੋਇਮ ਮਨ

ਦਰ ਰਹਿ ਵਸਫ਼ਿ ਉੂ ਚਿ ਪੇਇਮ ਮਨ ॥੧੬॥

ਜਦ ਰੱਬ ਆਪ ਉਸ ਦੀ ਉਸਤਤਿ ਕਰਦਾ ਹੈ, ਤਾਂ ਮੈਂ ਕੀ ਸਿਫਤ ਕਰਾਂ?

ਉਸ ਦੀ ਸਿਫਤ ਦੇ ਰਾਹ ਤੇ ਮੈਂ ਕਿਵੇਂ ਚਲਾਂ?

ਸਦ ਹਜ਼ਾਰਾਂ ਮੁਰੀਦਸ਼ ਅਜ ਮਲਕੂਤ

ਸਦ ਹਜ਼ਾਰਾਂ ਮੁਰੀਦਸ਼ ਅਜ ਨਾਸੂਤ ॥੧੭॥

ਰੂਹਾਂ ਦੀ ਦੁਨੀਆਂ ਦੇ ਲੱਖਾਂ ਹੀ (ਫ਼ਰਿਸ਼ਤੇ) ਉਸ ਦੇ ਮੁਰੀਦ ਹਨ,

ਇਸ ਜਹਾਨ ਦੇ ਲੱਖਾਂ ਲੋਕ ਉਸ ਦੇ ਮੁਰੀਦ ਹਨ।

ਹਮਾ ਜਬਰੂਤੀਆਂ ਫਿਦਾਇ ਉੂ

ਹਮਾ ਲਾਹੂਤੀਆਂ ਬਪਾਇ ਉੂ ॥੧੮॥

ਅਧਿਆਤਮਕ ਸੰਸਾਰ ਦੇ ਸਾਰੇ ਦੇਵਤੇ ਉਸ ਤੋਂ ਕੁਰਬਾਨ ਜਾਂਦੇ ਹਨ,

ਰੂਹਾਨੀ ਸੰਸਾਰ ਦੇ ਸਾਰੇ ਫ਼ਰਿਸ਼ਤੇ ਉਸ ਦੇ ਚਰਨਾਂ ਤੇ ਢਹਿੰਦੇ ਹਨ।

ਹਮਾ ਨਾਸੂਤੀਆਂ ਮਲਾਇਕਿ ਉੂ

ਜਲਵਾ-ਅਸ਼ ਦਾਂ ਤਹਿਤੇ ਫੌਕਿ ਨਿਕੂ ॥੧੯॥

ਇਸ ਜਹਾਨ ਦੇ ਸਾਰੇ ਲੋਕ ਉਸ ਦੇ ਬਣਾਏ ਦੇਵਤੇ ਹਨ,

ਉਸ ਦਾ ਦੀਦਾਰ ਹੋਠਾਂ ਉੱਪਰ ਸਭ ਥਾਈ ਪ੍ਰਕਾਸ਼ਮਾਨ ਹੈ।

ਜਾ-ਨਸ਼ੀਨਾਨਿ ਉੰ ਅਜ ਉੰ ਲਾਇਕ
ਜਿਕਰਿ ਤੰਸੀਫਿ ਜਾਤ ਰਾ ਲਾਇਕ ॥੨੦॥

ਉਸ ਦੀ ਸੰਗਤ ਵਿਚ ਬੈਠਣ ਵਾਲੇ ਸਭ ਗਿਆਨਵਾਨ ਹਨ,
ਉਹ ਰੱਬ ਦੀ ਜਾਤ ਦੀ ਸਿਫਤ ਸ਼ਲਾਘਾ ਕਰਨ ਵਾਲੇ ਹਨ।

ਅਬਦ ਆਬਾਦ ਕਦਰੋ ਜਾਹੋ ਨਿਸ਼ਾਂ
ਬਰ ਅਫਰਾਜ਼ਦ ਜਿ ਯਕ ਦਿਗਰ ਸੁਖਹਾਂ ॥੨੧॥

ਉਨ੍ਹਾਂ ਦਾ ਮਾਨ ਸਤਿਕਾਰ, ਸਥਾਨ ਅਤੇ ਮਰਤਬਾ ਅਤੇ ਨਾਮ ਨਿਸ਼ਾਨ ਰਹਿੰਦੀ ਦੁਨੀਆਂ ਤਕ ਸਥਿਰ
ਹੈ, ਉਹ ਪਾਕ ਪਰਵਰਦਗਾਰ ਉਨ੍ਹਾਂ ਨੂੰ ਦੂਜਿਆਂ ਨਾਲੋਂ ਉਚੇਚਾ ਦਰਜਾ ਬਖਸ਼ਦਾ ਹੈ।

ਮੁਰਸ਼ਦੁਲ-ਆਲਮੀਂ ਸ਼ੁਦਸ਼ ਚੂ ਖਿਤਾਬ
ਅਜ ਅਨਾਯਾਤਿ ਹਜਰਤਿ ਵਹਾਬ ॥੨੨॥

ਜਦ ਦੋਹਾਂ ਜਹਾਨਾਂ ਦੇ ਮੁਰਸ਼ਦ ਨੇ ਆਪਣੀਆਂ ਅਨੇਕਾਂ
ਬਖਸ਼ਿਸ਼ਾਂ ਦੁਆਰਾ ਉਸ ਨੂੰ ਸੰਬੋਧਨ ਕੀਤਾ।

ਗੁਫਤ ਮਨ ਬੰਦਾ ਓ ਗੁਲਾਮਿ ਤੂ ਅਮ
ਖਾਕਿ ਅਕਦਾਮਿ ਖਾਸੇ ਆਮਿ ਤੂ ਅਮ ॥੨੩॥

ਤਾਂ ਉਸ ਨੇ ਕਿਹਾ ਕਿ ਮੈਂ ਤੇਰਾ ਬੰਦਾ ਹਾਂ, ਤੇਰਾ ਗੁਲਾਮ ਹਾਂ,
ਅਤੇ ਤੇਰੇ ਆਮ ਅਤੇ ਖਾਸ ਸਭ ਬੰਦਿਆਂ ਦੇ ਚਰਨਾਂ ਦੀ ਧੂੜ ਹਾਂ।

ਬਾਜ਼ ਚੂੰ ਹਮਚੂਨੀਂ ਖਿਤਾਬ ਆਮਦ
ਮਤਵਾਤਰ ਚੁਨੀਂ ਜਵਾਬ ਆਮਦ ॥੨੪॥

ਫਿਰ ਜਦ ਉਸ ਨੂੰ ਇਸੇ ਤਰ੍ਹਾਂ ਸੰਬੋਧਨ ਕੀਤਾ ਗਿਆ,
ਤਾਂ ਬਾਰ ਬਾਰ ਇਹੀ ਉੱਤਰ ਆਇਆ।

ਕਿ ਮਨਮ ਦਰ ਤੂ ਗੈਰ ਤੂ ਕਸ ਨੀਸਤ
ਹਰ ਚਿਹ ਖਾਹਮ ਕੁਨਮ ਹਮਾ ਅਦਲੀਸਤ ॥੨੫॥

ਕਿ ਮੈਂ ਤੇਰੇ ਵਿਚ (ਵੱਸਦਾ ਹਾਂ) ਅਤੇ ਮੇਰੇ ਬਿਨਾਂ ਹੋਰ ਕੋਈ ਦੂਜਾ ਨਹੀਂ (ਦਿਸਦਾ),
ਜੋ ਕੁਝ ਮੈਂ ਚਾਹੁੰਦਾ ਹਾਂ, ਉਹ ਕਰਦਾ ਹਾਂ ਅਤੇ ਉਹੀ ਇਨਸਾਫ਼ ਦੀ ਗੱਲ ਹੈ।

ਰਾਹਿ ਜਿਕਰਮ ਬ ਆਲਮੇ ਬਿਨੁਮਾ
ਬ-ਹਮਾ ਸ਼ੋ ਜਿ ਵਸਫਿ ਮਨ ਗੋਯਾ ॥੨੬॥

ਮੇਰੇ ਸਿਮਰਨ ਦਾ ਰਾਹ ਇਸ ਜਹਾਨ ਨੂੰ ਵਿਖਾ,
ਅਤੇ ਮੇਰੀ ਕੀਤੀ ਸਿਫਤ ਨਾਲ ਸਭ ਨੂੰ ਪਵਿੱਤਰ ਕਰ ਦੇ।

ਦਰ ਹਮਾ ਜਾ ਪਨਾਹੇ ਯਾਰਿ ਤੂ ਅਮ
ਯਾਵਰੀ ਬਖਸ਼ੇ ਖਾਸਤਗਾਰਿ ਤੂ ਅਮ ॥੨੭॥

ਸਭ ਥਾਂ ਮੈਂ ਤੇਰਾ ਦੋਸਤ ਅਤੇ ਤੇਰੀ ਪਨਾਹ ਹਾਂ,
ਮੈਂ ਤੇਰੀ ਸਹਾਇਤਾ ਕਰਨ ਵਾਲਾ ਹਾਂ, ਮੈਂ ਤੈਨੂੰ ਚਾਹੁਣ ਵਾਲਾ ਹਾਂ।

ਹਰ ਕਿ ਨਾਮਿ ਤੂ ਬਰਤਰੀਂ ਦਾਨਦ
ਅਜ ਦਿਲੇ ਜਾਂ ਬ-ਵਸਫਿ ਮਨ ਖਾਨਦ ॥੨੮॥

ਜਿਹੜਾ ਵੀ ਤੇਰੇ ਨਾਮ ਨੂੰ ਉੱਚਾ ਸਮਝੇਗਾ,
ਉਹ ਦਿਲ ਜਾਨ ਨਾਲ ਮੇਰੀ ਸਿਫਤ ਸ਼ਲਾਘਾ ਕਰੇਗਾ ।

ਮਨ ਉੰ ਰਾ ਜਾਤਿ ਖੁਦ ਨੁਮਾਇਮ ਬਾਜ਼
ਐਹਦਿ ਮਨ ਸਖਤਗੀਰ ਬਰ ਕੁਨ ਸਾਜ਼ ॥੨੯॥

ਮੈਨੂੰ ਫਿਰ ਆਪਣੀ ਅਪਰਮ ਆਪਾਰ ਜਾਤ ਵਿਖਾ,
ਮੇਰੇ ਐਖੇ ਸਮੇਂ ਨੂੰ ਸੌਖਾ ਬਣਾ ਦੇ ।

ਗਿਰਦਿ ਆਲਮ ਬਰਆ ਵਾ ਹਾਦੀ ਸੋਂ
ਕਿ ਜਹਾਂ ਗੈਰਿ ਮਨ ਨਿਯਰਜ਼ਦ ਜੋ ॥੩੦॥

ਤੂੰ ਸੰਸਾਰ ਵਿਚ ਆ ਅਤੇ ਰਾਹ ਵਿਖਾਉਣ ਵਾਲਾ ਬਣ;
ਕਿਉਂ ਜੋ ਮੇਰੇ ਬਿਨਾਂ ਇਸ ਜਹਾਨ ਦੀ ਜੋ ਭਰ ਵੀ ਕੀਮਤ ਨਹੀਂ ।

ਦਰ ਹਕੀਕਤ ਮਨਮ ਚੂ ਰਾਹ-ਨੁਮਾ
ਤੂ ਜਹਾਂ ਰਾ ਬਪਾਇ ਖੁਦ ਪੈਮਾ ॥੩੧॥

ਅਸਲ ਵਿਚ ਜਦ ਮੈਂ ਰਾਹ ਵਿਖਾਉਣ ਵਾਲਾ ਹਾਂ,
ਤਾਂ ਤੂੰ ਇਸ ਜਹਾਨ ਦਾ ਪੰਧ ਆਪਣੇ ਪੈਰਾਂ ਨਾਲ ਮੁਕਾ ।

ਹਰ ਕਿ ਰਾ ਖਾਹਮ ਵ ਸ਼ਵਮ ਹਾਦੀ
ਅਜ ਤੂ ਦਰ ਦਿਲ ਦਰ-ਆਰਮਸ਼ ਸਾਦੀ ॥੩੨॥

ਜਿਸ ਕਿਸੇ ਨੂੰ ਮੈਂ ਚਾਹੁੰਦਾ ਹਾਂ ਅਤੇ ਉਸ ਨੂੰ ਰਾਹ ਵਿਖਾਉਂਦਾ ਹਾਂ,
ਤੇਰੇ ਕਾਰਣ ਉਸ ਦੇ ਦਿਲ ਵਿਚ ਖੁਸ਼ੀ ਲਿਆਉਂਦਾ ਹਾਂ ।

ਵਾਂ ਕਿ ਗੁਮਰਾਹ ਸਾਜ਼ਮਸ਼ ਜਿ ਗਜ਼ਬ
ਨ-ਰਸਦ ਅਜ ਹਦਾਇਤਿ ਤੂ ਬ-ਰੱਬ ॥੩੩॥

ਤੇ ਜਿਸ ਨੂੰ ਮੈਂ ਕਰੋਪ ਨਾਲ ਕੁਰਾਹੇ ਪਾ ਦਿਆਂ,
ਉਹ ਤੇਰੀ ਸਿੱਖਿਆ ਨਾਲ ਭੀ ਰੱਬ ਤਕ ਨਹੀਂ ਪੁੱਜ ਸਕਦਾ ।

ਸੁਦਾ ਗੁਮਰਾਹ ਆਲਮੇ ਬੇਮਨ
ਸਾਹਿਰਾਂ ਗਸ਼ਤਾ ਅੰਦ ਜਾਦੂਇ ਮਨ ॥੩੪॥

ਇਕ ਸੰਸਾਰ ਮੇਰੇ ਬਿਨਾਂ ਕੁਰਾਹੇ ਪਿਆ ਹੋਇਆ ਹੈ,
ਮੇਰੇ ਜਾਦੂ, ਜਾਦੂਗਰ ਬਣ ਗਏ ਹਨ ।

ਮੁਰਦਗਾਂ ਰਾ ਕੁਨੰਦ ਜਿੰਦਾ ਹਮੀ
ਜਿੰਦਗਾਂ ਰਾ ਬਜਾਂ ਕੁਸ਼ਦਾ ਹਮੀ ॥੩੫॥

ਉਹ ਮੁਰਦਿਆਂ ਨੂੰ ਸੁਰਜੀਤ ਕਰ ਦਿੰਦੇ ਹਨ,
ਅਤੇ ਜੀਵੰਦਿਆਂ ਨੂੰ ਜਾਨੋਂ ਮਾਰ ਦਿੰਦੇ ਹਨ ।

ਆਤਿਸ਼ੇ ਰਾ ਕੁਨੰਦ ਆਬ ਵਸ
ਬਰ ਸਰੇ ਆਬ ਬਰ ਜਨੰਦ ਆਤਿਸ਼ ॥੩੬॥

ਉਹ ਅੱਗ ਨੂੰ ਪਾਣੀ ਵਾਂਗ ਬਣਾ ਦਿੰਦੇ ਹਨ,
ਅਤੇ ਪਾਣੀ ਨੂੰ ਅੱਗ ਨਾਲ ਬੁਝਾਉਂਦੇ ਹਨ ।

ਹਰ ਚਿਹ ਖਾਹੰਦ ਮੀ-ਕੁਨੰਦ ਹਮਾਂ
ਜੁਮਲਾ ਜਾਦੂ ਛਨ ਅੰਦ ਬਰ ਸਾਮਾਂ ॥੩੭॥

ਜੋ ਕੁਝ ਉਹ ਚਾਹੁੰਦੇ ਹਨ, ਉਹੀ ਕਰਦੇ ਹਨ,
ਉਹ ਸਭ ਕੁਝ ਸਾਮਾਨ ਉੱਤੇ ਜਾਦੂ ਕਰਨ ਵਾਲੇ ਹਨ।

ਰਾਹਿ ਸ਼ਾਂ ਰਾ ਨੁਮਾ ਬ-ਸੂਇ ਮਨ
ਕਿ ਪਜੀਰੰਦ ਗੁਫਤਗੂਇ ਮਨ ॥੩੮॥

ਉਨ੍ਹਾਂ ਦੇ ਰਾਹ ਨੂੰ ਮੇਰੀ ਵੱਲ ਮੋੜ,
ਤਾਂ ਜੋ ਉਹ ਮੇਰੇ ਬਚਨ ਗ੍ਰਹਿਣ ਕਰ ਸਕਣ।

ਗੈਰ ਜਿਕਰਮ ਬ-ਜਾਦੂਏ ਨ-ਰਵੰਦ
ਜੁਜ਼ ਦਰਿ ਮਨ ਬਜਾਨਬੇ ਨ ਰਵੰਦ ॥੩੯॥

ਬਿਨਾਂ ਮੇਰੇ ਸਿਮਰਨ ਦੇ ਉਹ ਕਿਸੇ ਜਾਦੂ ਵੱਲ ਨਹੀਂ ਜਾਂਦੇ,
ਬਿਨਾਂ ਮੇਰੇ ਦਰਵਾਜ਼ੇ ਦੇ ਉਹ ਕਿਸੇ ਹੋਰ ਪਾਸੇ ਨਹੀਂ ਜਾਂਦੇ।

ਕਿ ਜਿ ਦੋਜਖ ਸਵੰਦ ਰੁਸਤਾ ਹਮੇ
ਵਰਨਾ ਉਫਤੰਦ ਦਸਤ-ਬਸਤਾ ਹਮੇ ॥੪੦॥

ਕਿਉਂ ਜੋ ਉਹ ਨਰਕਾਂ ਤੋਂ ਛੁੱਟ ਗਏ ਹਨ,
ਨਹੀਂ ਤਾਂ ਉਹ ਹੱਥੀ ਬੱਧੀ ਡਿੱਗ ਪੈਂਦੇ ਹਨ।

ਕਾਫ਼ ਤਾ ਕਾਫ਼ ਆਲਮੇ ਜੁਮਲਾ
ਦਾਅਵਤ ਆਮੇਜ਼ੇ ਜਾਲਮੇ ਜੁਮਲਾ ॥੪੧॥

ਇਹ ਸਾਰਾ ਜਹਾਨ, ਇਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤਕ,
ਸੱਦਾ ਦੇ ਰਿਹਾ ਹੈ ਸਾਰਾ ਸੰਸਾਰ ਜੁਲਮ ਕਰ ਰਿਹਾ ਹੈ।

ਰੰਜੇ ਛਰਹਤ ਜਿ ਮਨ ਨ ਮੀ-ਦਾਨੰਦ
ਹਮਾ ਅਜ਼ ਗੈਰਿ ਮਨ ਪਰੇਸ਼ਾਨੰਦ ॥੪੨॥

ਮੇਰੇ ਕਾਰਣ ਉਹ ਗਾਮੀ ਅਤੇ ਖੂਸੀ ਨਹੀਂ ਜਾਣਦੇ,
ਮੇਰੇ ਬਿਨਾਂ ਉਹ ਸਾਰੇ ਹੈਰਾਨ ਪਰੇਸ਼ਾਨ ਹਨ।

ਐਜੁਮਨ ਮੀ-ਕੁਨੰਦ ਵ ਅਜ ਅੰਜਮ
ਬਰ ਸੁਮਾਰੰਦ ਰੂਜ਼ਿ ਸ਼ਾਦੀ ਓ ਗਾਮ ॥੪੩॥

ਉਹ ਇਕੱਤ੍ਰ ਹੁੰਦੇ ਹਨ ਅਤੇ ਤਾਰਿਆਂ ਤੋਂ,
ਹਰਖ ਸੋਗ ਦੇ ਦਿਨ ਗਿਣਦੇ ਹਨ।

ਬਰ ਨਿਗਾਰੰਦ ਨਹਿਸੇ ਸਾਅਦ ਹਮੇ
ਬਾਜ਼ ਗੋਇੰਦ ਕਬਲੇ ਬਾਅਦ ਹਮੇ ॥੪੪॥

ਉਹ ਫਿਰ ਮੰਦੇ ਚੰਗੇ ਭਾਗਾਂ ਨੂੰ ਪੱਤਰੀ ਵਿਚ ਲਿਖਦੇ ਹਨ,
ਉਹ ਫਿਰ ਕਦੀ ਪਹਿਲਾਂ ਤੇ ਕਦੀ ਪਿਛੋਂ ਅਜਿਹਾ ਕਹਿੰਦੇ ਹਨ।

ਨੀਸਤ ਸ਼ਾਂ ਰਾ ਬ-ਜਿਕਰ ਇਸਤਿਕਲਾਲ
ਕਾਲ ਦਾਨੰਦ ਜੁਮਲਗਾਂ ਬੇ-ਹਾਲ ॥੪੫॥

ਉਹ ਰੱਬ ਦੇ ਸਿਮਰਨ ਵਿਚ ਸਥਿਰ ਅਤੇ ਪਰਪੱਕ ਨਹੀਂ;

ਉਨ੍ਹਾਂ ਸਭ ਦੀ ਗੱਲ ਬਾਤ ਬੇਹਾਲਾਂ ਵਾਲੀ ਹੁੰਦੀ ਹੈ।

ਤੂ ਨੁਮਾ ਜੁਮਲਾ ਰਾ ਸੂਇ ਛਿਕਰਮ
ਕਿ ਨਦਾਰੰਦ ਦੇਸਤ ਜੁਜ ਜ਼ਿਕਰਮ ॥੪੯॥

ਉਨ੍ਹਾਂ ਸਭਨਾਂ ਦਾ ਮੂੰਹ ਮੇਰੇ ਧਿਆਨ ਵੱਲ ਭਵਾ ਦੇ,
ਤਾਂ ਜੋ ਮੇਰੇ ਸਿਮਰਨ ਤੋਂ ਬਿਨਾਂ ਹੋਰ ਕਿਸੇ ਨੂੰ ਮਿਤ੍ਰ ਨਾ ਸਮਝਣ।

ਤਾ ਹਮਾ ਕਾਰਿ ਸਾਂ ਨਿਕੇ ਸਾਜ਼ਮ
ਖਾਤਰਿ ਸਾਂ ਜਿ ਨੂਰ ਬਿਤਰਾਜ਼ਮ ॥੪੭॥

ਤਾਂ ਕਿ ਮੈਂ ਉਨ੍ਹਾਂ ਦੇ ਕੰਮ (ਜੀਵਨ ਵਿਹਾਰ) ਠੀਕ ਕਰ ਦਿਆਂ,
ਅਤੇ ਉਨ੍ਹਾਂ ਦੀ ਮਨੋ ਬਿਰਤੀ (ਧਰਮ ਦੀ) ਲੇ ਨਾਲ ਸੰਵਾਰ ਦਿਆਂ।

ਮਨ ਤੁਰਾ ਆਫਰੀਦਮ ਅਜ ਪਏ ਆਂ
ਕਿ ਸਵੀ ਰਹਿਨੁਮਾ ਬ-ਜੁਮਲਾ ਜਹਾਂ ॥੪੮॥

ਮੈਂ ਤੈਨੂੰ ਇਸ ਲਈ ਪੈਦਾ ਕੀਤਾ ਹੈ,
ਤਾਂ ਜੋ ਤੂੰ ਸਾਰੇ ਜਹਾਨ ਨੂੰ ਰਾਹ ਵਿਖਾਉਣ ਵਾਲਾ ਬਣ ਜਾਵੇ।

ਹੁੰਥਿ ਗੈਰ ਅਜ ਜਮੀਰਿ ਸਾਂ ਬਜਦਾਇ
ਹਮਗਨਾਂ ਰਾ ਤੂ ਰਾਹਿ ਰਾਸਤ ਨੁਮਾਇ ॥੪੯॥

ਉਨ੍ਹਾਂ ਦੇ ਹਿਰਦਿਆਂ ਵਿਚੋਂ ਦੂਈ ਦਾ ਮੋਹ ਕੱਢਦੇ,
ਉਨ੍ਹਾਂ ਸਾਰਿਆਂ ਨੂੰ ਸੱਚਾ ਮਾਰਗ ਵਿਖਾ ਦੇ।

ਸਾਹ ਗੁਫਤਾ ਚਿ ਲਾਇਕ ਆਨਮ
ਕਿ ਦਿਲਿ ਜੁਮਲਾ ਬਾਜ਼ ਗਰਦਾਨਮ ॥੫੦॥

ਪਾਤਸ਼ਾਹ (ਨਾਨਕ) ਨੇ ਕਿਹਾ, ਮੈਂ ਇਸ ਦੇ ਕੀ ਲਾਇਕ ਹਾਂ,
ਕਿ ਸਭਨਾਂ ਦੇ ਦਿਲਾਂ ਨੂੰ ਸਿੱਧੇ ਪਾਸੇ ਮੋੜ ਦਿਆਂ।

ਮਨ ਕੁਜਾ ਵ ਚੁਨੀਂ ਕਮਾਲ ਕੁਜਾ
ਮਨ ਕਿਹ ਵ ਛੱਡੇ ਜੂਲਜਲਾਲ ਕੁਜਾ ॥੫੧॥

ਮੈਂ ਕਿਥੇ ਤੇ ਅਜਿਹਾ ਕਮਾਲ ਕਿਥੇ?

ਮੈਂ ਨਿਗੁਨਾ ਕਿਥੇ ਅਤੇ ਤੇਰੇ (ਰੱਬ ਦੇ) ਸਰੂਪ ਦੀ ਸ਼ਾਨ ਸੌਕਤ ਕਿਥੇ?

ਲੇਕ ਹੁਕਮਤ ਕਸ਼ਮ ਬਜਾਨੇ ਬਦਿਲ
ਨਸਵਮ ਯੱਕ ਜਮਾਂ ਅਜੇ ਗਾਫਿਲ ॥੫੨॥

ਪਰੰਤੂ ਤੇਰਾ ਹੁਕਮ ਮੇਰੇ ਸਿਰ ਮੱਖੇ ਤੇ ਹੈ,

ਮੈਂ ਇਕ ਛਿਨ ਪਲ ਲਈ ਵੀ ਉਸ ਤੋਂ ਗਾਫਲ ਨਹੀਂ ਰਹਾਂਗਾ।

ਹਾਦੀ ਓ ਰਹਿਨੁਮਾਈ ਜੁਮਲਾ ਤੂਈ
ਰਹਿਬਰੇ ਦਿਲ-ਗਿਰਾਮੀਇ ਜੁਮਲਾ ਤੂਈ ॥੫੩॥

ਤੂੰ ਹੀ ਸਭ ਦਾ ਰਾਹ ਵਿਖਾਉਂ ਅਤੇ ਹਾਦੀ ਹੈ,

ਤੂੰ ਹੀ ਰਾਹ ਵਿਖਾਉਣ ਵਾਲਾ ਹੈਂ ਅਤੇ ਸਭ ਦੇ ਦਿਲਾਂ ਨੂੰ (ਆਪਣੇ ਵੱਲ) ਮੋੜਣ ਵਾਲਾ ਹੈਂ।

ਦੂਜੀ ਪਾਤਸ਼ਾਹੀ

ਦੂਜੀ ਪਾਤਸ਼ਾਹੀ ਉਸ ਦਾ ਪਹਿਲਾ ਬੰਦਨਾ ਕਰਨ ਵਾਲਾ ਸੇਵਕ ਅਤੇ ਅਖੀਰ ਵਿਚ ਬੰਦਨਾਯੋਗ
ਮੁਰਸ਼ਦ (ਗੁਰੂ) ਬਣਿਆ ਅਤੇ ਉਸ ਸੱਚ ਤੇ ਯਕੀਨ ਦੀ ਮਸ਼ਾਲ ਦੀ ਰੋਸ਼ਨੀ ਉਸ ਦੀ ਜਾਤ ਸਦਕਾ,
ਦਿਨ ਨਾਲੋਂ ਵੀ ਵਧੇਰੀ ਸੀ। ਉਹ ਅਸਲ ਵਿਚ ਇਕੋ ਪਰ ਜਾਹਰਾ ਦੇ ਜਾਨ ਅਤੇ ਆਤਮਾ ਨੂੰ
ਚਮਕਾਉਣ ਵਾਲੀਆਂ ਮਸ਼ਾਲਾਂ ਹਨ ਅਤੇ ਅਸਲ ਵਿਚ ਇਕੋ ਤੇ ਜਾਹਰਾ ਦੇ ਚਿੰਗਾੜੀਆਂ ਹਨ,
ਜਿਹੜੀਆਂ ਸੱਚ ਤੋਂ ਬਿਨਾਂ ਸਭ ਕੁਝ ਸਾੜ ਦਿੰਦੀਆਂ ਹਨ, ਉਹ ਉਸ ਇਕ ਨਿਰੰਕਾਰ ਦੀ ਦਰਗਾਹ
ਦੇ ਖਾਸ ਮਨੁੱਖਾਂ ਦਾ ਮਾਲ ਮਤਾਅ ਅਰਥਾਤ ਆਗੂ ਹੈ ਅਤੇ ਉਹ ਸੱਚਖੰਡ ਦੇ ਪਰਵਾਨ ਬੰਦਿਆਂ ਦੀ
ਥਾਉਂ ਹੈ, ਉਸ ਉੱਚੇ ਰੱਬ ਦਾ ਸਲਾਹਿਆ ਅਤੇ ਜਲਾਲ ਵਾਲੇ ਰੱਬ ਦੀ ਦਰਗਾਹ ਦਾ ਚੁਣਿਆ
ਹੋਇਆ ਹੈ। ਉਸ (ਅੰਗਦ) ਦੇ ਪਵਿੱਤ੍ਰ ਨਾਮ ਦਾ ‘ਅਲਿਫ਼’ ਹਰ ਛਕੀਰ ਅਮੀਰ ਅਤੇ ਵੱਡੇ ਛੋਟੇ
ਦੀ ਬਖ਼ਸ਼ਿਸ਼ ਅਤੇ ਵਾਡਿਆਈ ਨੂੰ ਆਪਣੇ ਘੇਰੇ ਵਿਚ ਲੈਣ ਵਾਲਾ ਹੈ। ਉਸ ਦੇ ਨਾਮ ਦੇ ਸੱਚਾਈ
ਨਾਲ ਭਰੇ ‘ਨੂਨ’ ਦੀ ਸੁਗੰਧੀ ਹਰ ਛੋਟੇ ਵੱਡੇ ਅਤੇ ਹਰ ਕਮੀ ਕਮੀਨ ਨੂੰ ਨਵਾਜਣ ਵਾਲਾ ਹੈ;
ਉਸ ਦੇ (ਨਾਮ ਦੇ ਅਗਲੇ ਅੱਖਰ) ‘ਗਾਫ਼’ ਉਸ ਸਦੀਵੀ ਦੀਵਾਨ ਅਤੇ ਉਸ ਮਾਲਕ ਦੇ ਸਦਾ
ਚੜ੍ਹਦੀਆਂ ਕਲਾਂ ਵਿਚ ਰਹਿਣ ਵਾਲੇ ਜਹਾਨ ਦੇ ਮਾਰਗ ਦਾ ਪਾਂਧੀ ਹੈ ਅਤੇ ਉਸ ਦੇ ਨਾਮ ਦਾ
ਅੰਤਮ ਅੱਖਰ ‘ਦਾਲ’ ਹਰ ਦੁੱਖ ਅਤੇ ਦਰਦ ਦੀ ਦਵਾ ਹੈ ਅਤੇ ਵੱਧਣ ਘੱਟਣ ਤੋਂ ਪਰ੍ਹਾਂ ਪਰੇਰੇ ਹੈ
॥੫੪॥

ਵਾਹਿਗੁਰੂ ਜੀਓ ਸਤ ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਅੰਗਦ ਆਂ ਮੁਰਸ਼ਦੁਲ-ਆਲਮੀਂ
ਜਿ ਫਜ਼ਲਿ ਅਹਦ ਰਹਿਮਤੁਲ ਮਜ਼ਨਬੀਨ ॥੫੫॥

ਗੁਰੂ ਅੰਗਦ ਹੈ ਉਹ ਜੋ ਦੋਹਾਂ ਜਹਾਨਾਂ ਦਾ ਮੁਰਸ਼ਦ ਹੈ,
ਉਚਿੰਕਾਰ ਦੀ ਬਖ਼ਸ਼ਿਸ਼ ਨਾਲ ਉਹ ਗੁਨਾਹਗਾਰਾਂ ਲਈ ਰਹਿਮਤ ਹੈ।

ਦੇ ਆਲਮ ਚਿਹ ਬਾਸਦ ਹਜ਼ਾਰਾਂ ਜਹਾਂ
ਤੁਫਲਿ ਕਰਮਹਾਇ ਓ ਕਾਮਾਰਾਂ ॥੫੬॥

ਦੇ ਜਹਾਨ ਤਾਂ ਕੀ, ਉਸ ਦੀਆਂ ਬਖ਼ਸ਼ਿਸ਼ਾਂ ਨਾਲ,
ਲੱਖਾਂ ਜਹਾਨ ਹੀ ਸਫਲ ਹੁੰਦੇ ਹਨ।

ਵਜੂਦਸ਼ ਹਮਾ ਛਜਲੇ ਫੈਸ਼ਿ ਕਰੀਮ
ਜਿ ਹਕ ਆਮਦੇ ਹਮ ਬਹੱਕ ਮੁਸਤਕੀਮ ॥੫੭॥

ਉਸ ਦਾ ਸਰੀਰ ਬਖ਼ਸ਼ਿੰਦ ਰੱਬ ਦੀ ਮਿਹਰ ਦਾ ਭੰਡਾਰ ਹੈ,
ਉਹ ਰੱਬ ਤੋਂ ਹੀ ਆਇਆ ਅਤੇ ਰੱਬ ਵਿਚ ਸਮਾ ਜਾਂਦਾ ਹੈ।

ਹਮਾ ਆਸਕਾਰੇ ਨਿਹਾਂ ਜਾਹਿਰਸ਼
ਬਤੂਨੇ ਇਯਾਂ ਜੁਮਲਗੀ ਬਾਹਿਰਸ਼ ॥੫੮॥

ਉਹ ਸਦਾ ਜਾਹਰਾ ਵੀ ਤੇ ਗੁਪਤ ਵੀ ਪ੍ਰਗਟ ਹੈ,
ਉਹ ਸਦਾ ਅੰਦਰ ਬਾਹਰ ਸਭ ਥਾਂ ਮੈਜ਼ੂਦ ਹੈ।

ਚੂ ਵੱਸਾਡਿ ਉੜ੍ਹ ਜਾਤਿ ਹੱਕ ਆਮਦਾ
ਵਜੂਦਸ਼ ਜਿ ਕੁਦਸੀ ਵਰਕ ਆਮਦਾ ॥੫੯॥

ਉਸ ਦੀ ਸਿਛਤ ਕਰਨ ਵਾਲਾ ਸੌਚੇ ਰੱਬ ਦੀ ਸਿਛਤ ਕਰਨ ਵਾਲਾ ਹੈ,
ਉਸ ਦੀ ਜਾਤ ਦੇਵਤਿਆਂ ਦੀ ਪੁਸਤਕ ਦਾ ਇਕ ਵਰਕਾ ਹੈ।

ਜਿ ਵਸਫਸ਼ ਜਬਾਨਿ ਦੇ ਆਲਮ ਕਸੀਰ
ਬਵਦ ਤੰਗ ਪੇਸ਼ਸ਼ ਫਜ਼ਾਇ ਜਮੀਰ ॥੬੦॥

ਉਸ ਦੀ ਸਿਛਤ ਸਨਾ ਦੇਹਾਂ ਜਹਾਨਾਂ ਦੀ ਜਬਾਨ ਵੀ ਨਹੀਂ ਕਰ ਸਕਦੀ,
ਉਸ ਦੇ ਸਾਹਮਣੇ ਆਤਮਾ ਦਾ ਵਿਹੜਾ ਵੀ ਤੰਗ ਹੈ।

ਹਮਾਂ ਬਿਹ ਕਿ ਖਾਹੇਮ ਅਜ਼ ਫਜ਼ਲਿ ਉੜ੍ਹ
ਜਿ ਅਲਤਾਫੋ ਅਕਰਾਮ ਹੱਕ ਅਦਲਿ ਉੜ੍ਹ ॥੬੧॥

ਇਸ ਲਈ ਚੰਗਾ ਇਹੀ ਹੈ ਕਿ ਅਸੀਂ ਉਸ ਦੀ ਵਡਿਆਈ ਤੋਂ ਉਸ ਦੀ ਬਖਸ਼ਿਸ਼
ਅਤੇ ਉਸ ਦੀ ਮਿਹਰ ਅਤੇ ਸਖਾਵਤ ਤੋਂ ਰੱਬ ਦਾ ਹੁਕਮ ਪ੍ਰਾਪਤ ਕਰੀਏ।

ਸਰਿ ਮਾ ਬਪਾਇਸ਼ ਬਵਦ ਬਰ ਦਵਾਮ
ਨਿਸ਼ਾਰਸ਼ ਦਿਲੋ ਜਾਨਿ ਮਾ ਮੁਸਤਦਾਮ ॥੬੨॥

ਸਾਡਾ ਸਿਰ ਸਦਾ ਉਸ ਦੇ ਚਰਨਾਂ ਤੇ ਰਹੇ,
ਸਾਡਾ ਦਿਲ ਅਤੇ ਜਾਨ ਉਸ ਤੋਂ ਸਦਾ ਕੁਰਬਾਨ ਹੁੰਦਾ ਰਹੇ।

ਤੀਜੀ ਪਾਤਸ਼ਾਹੀ

ਤੀਜੀ ਪਾਤਸ਼ਾਹੀ ਸੱਚ ਦੇ ਪਾਲਣਹਾਰੇ, ਦੇਸ਼ਾਂ ਦੇ ਸੁਲਤਾਨ, ਸਖਾਵਤ ਅਤੇ ਬਖਸ਼ਿਸ਼ ਦੇ
ਪ੍ਰਸਾਰ ਦੇ ਸੰਸਾਰ ਸਾਗਰ ਦੀ ਹੈ, ਮੌਤ ਦਾ ਡਾਢਾ ਫਰਿਸਤਾ ਵੀ ਜਿਸ ਦੇ ਅਧੀਨ ਹੈ ਅਤੇ ਹਿਸਾਬ
ਕਿਤਾਬ ਰੱਖਣ ਵਾਲੇ ਦੇਵਤਿਆਂ ਦਾ ਸੁਲਤਾਨ ਜਿਸ ਦੇ ਲੇਖੇ ਵਿਚ ਹੈ। ਇਨ੍ਹਾਂ ਦੇਹਾਂ ਦੀ ਚਮਕ ਦਾ
ਪਹਿਰਾਵਾ ਸੱਚ ਦੀ ਮਸ਼ਾਲ ਅਤੇ ਬੰਦ-ਪਤੀਆਂ ਵਾਲੀ ਹਰ ਕਲੀ ਦੀ ਖੁਸ਼ੀ ਅਤੇ ਖੇੜਾ ਹੈ, ਉਸ ਦੇ
ਪਵਿੱਤਰੇ ਨਾਮ ਦਾ ‘ਅਲਿਫ਼’ ਹਰ ਭਟਕ ਰਹੇ ਬੰਦੇ ਲਈ ਸੁੱਖ ਆਰਾਮ ਬਖਸ਼ਣ ਵਾਲਾ ਹੈ ਅਤੇ
ਮੁਬਾਰਕ ‘ਮੀਮ’ ਹਰ ਆਤਰ ਅਤੇ ਲਾਚਾਰ ਦੇ ਕੰਨਾਂ ਨੂੰ ਕਾਵਿ-ਰਸ ਬਖਸ਼ਦਾ ਹੈ, ਉਸ ਦੇ ਨਾਮ
ਦੀ ਚੰਗੇ ਭਾਗਾਂ ਵਾਲੀ ‘ਰੇ’ ਅਮਰ ਮੁਖੜੇ ਦੀ ਸ਼ੋਭਾ ਅਤੇ ਰੋਣਕ ਹੈ ਅਤੇ ਨੇਕ-ਬਖਤੀ ਭਰਪੂਰ
‘ਦਾਲ’ ਹਰ ਨਿਰਾਸੇ ਦੀ ਸਹਾਈ ਹੁੰਦੀ ਹੈ। ਉਸ ਦੇ ਨਾਮ ਦਾ ਦੂਜਾ ‘ਅਲਿਫ਼’ ਹਰ ਪਾਪੀ ਅਤੇ
ਦੇਸ਼ੀ ਨੂੰ ਸ਼ਰਨ ਅਤੇ ਪਨਾਹ ਦੇਣ ਵਾਲਾ ਹੈ ਅਤੇ ਅੰਤਲਾ ‘ਸੀਨ’ ਉਸ ਕਰਤਾਰ ਦਾ ਪਰਛਾਵਾਂ
ਹੈ ॥੬੩॥

ਵਾਹਿਗੁਰੂ ਜੀਓ ਸਤ
ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਅਮਰਦਾਸ ਆਂ ਗਰਾਮੀ ਨਜ਼ਾਦ
ਜਿ ਅਫਜ਼ਾਲਿ ਹੱਕ ਹਸਤੀਆਸ ਰਾ ਮੁਆਦ ॥੬੪॥

ਗੁਰੂ ਅਮਰਦਾਸ ਉਸ ਮਹਾਨ ਘਰਾਣੇ ਵਿਚੋਂ ਹੈ,
ਜਿਸ ਦੀ ਹਸਤੀ ਨੂੰ ਰੱਬ ਦੇ ਫਜ਼ਲ ਅਤੇ ਕਰਮ ਤੋਂ ਸਮਿਗ੍ਰੀ ਮਿਲੀ ਹੈ।

ਜਿ ਵਸਫੇ ਸਨਾਇ ਹਮਾ ਬਰਤਰੀ
 ਬ-ਸਦਰਿ ਹਕੀਕਤ ਮੁਰੱਬਅ ਨਸੀਂ ॥੯੫॥
 ਸਿਫਤ ਸ਼ਲਾਘਾ ਕਰਕੇ ਉਹ ਸਭ ਤੋਂ ਉਚੇਰਾ ਹੈ,
 ਉਹ ਰੱਬ ਸੱਚ ਦੇ ਆਸਨ ਤੇ ਚੌਂਕੜੀ ਮਾਰੀ ਬੈਠਾ ਹੈ ।
 ਜਹਾਂ ਰੋਸ਼ਨ ਅਜ ਨੂਰਿ ਅਰਸਾਦਿ ਉੰ
 ਜਮੀਨੋ ਜਮਾਂ ਗੁਲਸ਼ਨ ਅਜ ਦਾਦਿ ਉੰ ॥੯੬॥
 ਉਸ ਦੇ ਬਚਨਾਂ ਦੇ ਨੂਰ ਨਾਲ ਇਹ ਸੰਸਾਰ ਜਗਮਗਾ ਰਿਹਾ ਹੈ
 ਅਤੇ ਉਸ ਦੇ ਇਨਸਾਫ਼ ਨਾਲ ਇਹ ਧਰਤੀ ਅਤੇ ਦੁਨੀਆਂ ਬਾਗ ਬਣਿਆ ਹੋਇਆ ਹੈ ।
 ਦੇ ਆਲਮ ਗੁਲਾਮਸ਼ ਚਿਹ ਹਜ਼ਦਹਿ ਹਜ਼ਾਰ
 ਹਜ਼ਾਲੇ ਕਰਾਮਸ਼ ਫੁੰ ਅਜ ਸੁਮਾਰ ॥੯੭॥
 ਅੱਸੀ ਹਜ਼ਾਰ ਲੋਕਾਈ ਤਾਂ ਕੀ, ਦੋਵੇਂ ਜਹਾਨ ਹੀ ਉਸ ਦੇ ਗੁਲਾਮ ਹਨ,
 ਉਸ ਦੀ ਵਡਿਆਈ ਅਤੇ ਮਿਹਰ ਗਿਣਤੀ ਤੋਂ ਬਾਹਰ ਹੈ ।

ਚੋਥੀ ਪਾਤਸ਼ਾਹੀ

ਚੋਥੀ ਪਾਤਸ਼ਾਹੀ ਦਾ ਦਰਜਾ ਮੁਤਾਬਕ ਫਰਿਸ਼ਤਿਆਂ ਦੀਆਂ ਚਵ੍ਹਾਂ ਸ਼੍ਰੋਣੀਆਂ ਦੇ ਕੁਤਬੇ ਤੋਂ
 ਵਡੇਰਾ ਹੈ । ਰੱਬੀ ਦਰਗਾਹ ਦੇ ਪਰਵਾਨ ਪਿਆਰੇ ਉਸ ਦੀ ਸੇਵਾ ਵਿਚ ਸਦਾ ਤਿਆਰ ਬਰ ਤਿਆਰ
 ਰਹਿੰਦੇ ਹਨ । ਹਰ ਮੰਦ-ਭਾਗੀ ਅਤੇ ਕਮੀਨਾ ਪੁਰਸ਼, ਜਿਸ ਨੇ ਵੀ ਉਸ ਦੇ ਦੁਆਰੇ ਸ਼ਰਨ ਮੰਗੀ,
 ਸਮਝੇ ਉਹ ਚੋਥੀ ਪਾਤਸ਼ਾਹੀ ਦੀਆਂ ਬਰਕਤਾਂ ਸਦਕਾ ਮਾਨ ਸਤਿਕਾਰ ਦੀ ਗੱਦੀ ਤੇ
 ਬਹਿ ਗਿਆ । ਜਿਸ ਪਾਪੀ ਅਤੇ ਨੀਚ ਨੇ ਉਸ (ਗੁਰੂ) ਦਾ ਪਵਿੱਤਰ ਨਾਮ ਸਿਮਰਿਆ, ਉਸ ਨੇ ਮਾਣੇ
 ਪਾਪਾਂ ਤੇ ਦੋਸ਼ਾਂ ਦਾ ਮਿੱਟੀ ਘੱਟਾ ਆਪਣੇ ਸਰੀਰ ਦੇ ਪੱਲੇ ਤੋਂ ਪਰ੍ਹਾਂ ਝਾੜ ਮਾਰਿਆ । ਹੱਦ ਦਰਜੇ ਦੀ
 ਬਖ਼ਸ਼ਿਸ਼ ਵਾਲੀ ‘ਰੇ’ ਹਰ ਸਰੀਰ ਲਈ ਆਤਮਾ ਹੈ । ਉਸ ਦੇ ਨਾਮ ਦਾ ਪਹਿਲਾ ਅਲਫਿ ਹਰ ਨਾਮ
 ਨਾਲੋਂ ਉਚੇਰਾ ਹੈ ਅਤੇ ਵਡੇਰਾ ਹੈ । ਉਸ ਦੇ ਨਾਮ ਦੀ ‘ਮੀਮ’ ਜਿਹੜੀ ਸਿਰ ਤੋਂ ਪੈਰਾਂ ਤਕ ਮਿਹਰ ਤੇ
 ਕਰਮ ਦਾ ਨਮੂਨਾ ਹੈ, ਉਸ ਸਰਬ ਸ਼ਕਤੀਮਾਨ ਰੱਬ ਦੀ ਪਿਆਰੀ ਹੈ, ਅਤੇ ਉਸ ਦੇ ਨਾਮ ਦੀ
 ‘ਦਾਲ’ ਸਮੇਤ ‘ਅਲਿਫ਼’ ਦੇ ਹਮੇਸ਼ਾ ਰੱਬ ਨਾਲ ਜੁੜੀ ਰਹਿੰਦੀ ਹੈ, ਅਤੇ ਉਸ ਦੇ ਨਾਮ ਦਾ
 ਅਖੀਰਲਾ ‘ਸੀਨ’ ਹਰ ਉੜੇ ਬੁੜੇ ਨੂੰ ਮਾਨ ਬਖ਼ਸ਼ਣ ਵਾਲਾ ਹੈ ਅਤੇ ਦੋਹਾਂ ਜਹਾਨਾਂ ਦੀ ਮਦਦ
 ਕਰਨ ਲਈ ਕਾਫ਼ੀ ਹੈ ॥੯੮॥

ਵਾਹਿਗੁਰੂ ਜੀਓ ਸਤ ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਰਾਮਦਾਸ ਆਂ ਮਤਾਅ ਉਲ-ਵਰਾ
 ਜਹਾਂਬਾਨਿ ਇਕਲੀਮ ਸਿਦਕੇ ਸਫ਼ਾ ॥੯੯॥
 ਗੁਰੂ ਰਾਮਦਾਸ, ਜਿਹੜਾ ਸਾਰੀ ਲੋਕਾਈ ਦੀ ਪੂਜੀ ਹੈ,
 ਅਤੇ ਸਿਦਕ ਸਫ਼ਾਈ ਦੇ ਰਾਜ ਦਾ ਰਖਵਾਲਾ ਹੈ ।
 ਹਮ ਅਜ ਸਲਤਨਤ ਹਮ ਅਜ ਛੁਕਰਸ਼ ਨਿਸ਼ਾਂ
 ਗਿਰਾਂ ਮਾਯਾ ਤਰ ਅਫਸਰਿ ਅਫਸਰਾਂ ॥੧੦੦॥

ਉਸ ਵਿਚ ਰਾਜ ਅਤੇ ਜੋਗ ਦੋਨਾਂ ਦੇ ਚਿੰਨ੍ਹ ਹਨ,
ਉਹ ਤਾਜ ਵਾਲਿਆਂ (ਬਾਦਸ਼ਾਹਾਂ) ਦਾ ਭੀ ਤਾਜਦਾਰ (ਬਾਦਸ਼ਾਹ) ਹੈ।

ਜਿ ਤੈਸਫਿ ਉ ਸਲਸ ਕਾਸਿਰ ਜ਼ਬਾਂ

ਅਜੋ ਰੁਬਅ ਹਮ ਸੁੱਦਸ ਗੋਹਰ ਛਿਸ਼ਾਂ ॥੧੧॥

ਉਸ ਦੀ ਉਸਤਤ ਕਰਨ ਤੋਂ ਤਿੰਨਾਂ ਲੋਕਾਂ ਦੀ ਜੀਭਾ ਅਸਮਰਥ ਹੈ,
ਉਸ ਦੇ ਬਚਨਾਂ ਤੋਂ ਚੌਹਾਂ ਵੇਦਾਂ ਅਤੇ ਛੇ ਸ਼ਾਸਤਰਾਂ ਦੇ ਮੇਤੀ ਕਿਰਦੇ ਨੇ।

ਚਿ ਹੱਕ ਬਰਗੁਜ਼ੀਦਸ਼ ਜਿ ਖਾਸਾਨ ਖੇਸ਼

ਸਰ ਅਫਰਾਖਤਸ਼ ਹਮ ਜਿ ਪਾਕਾਨੇ ਖੇਸ਼ ॥੧੨॥

ਰੱਬ ਨੇ ਉਸ ਨੂੰ ਆਪਣੇ ਖਾਸ ਨਿਕਟ-ਵਰਤੀਆਂ ਵਿਚੋਂ ਚੁਣਿਆ ਹੈ,
ਅਤੇ ਉਸ ਨੂੰ ਆਪਣੀਆਂ ਨਿੱਜੀ ਪਵਿੱਤਰ ਰੂਹਾਂ ਤੋਂ ਵੀ ਉੱਚਿਆ ਕੀਤਾ ਹੈ।

ਹਮਾ ਸਾਜਿਦਸ਼ ਦਾ ਬਸਿਦਕਿ ਜਮੀਰ

ਚਿਹ ਆਅਲਾ ਚਿਹ ਅਦਨਾ ਚਿਹ ਸ਼ਹ ਚਿਹ ਫ਼ਕੀਰ ॥੧੩॥

ਕੀ ਵੱਡੇ ਅਤੇ ਕੀ ਛੋਟੇ, ਕੀ ਬਾਦਸ਼ਾਹ ਅਤੇ ਕੀ ਫ਼ਕੀਰ,
ਸਾਰੇ ਹੀ ਸੱਚੇ ਦਿਲ ਨਾਲ ਉਸ ਨੂੰ ਮੱਥਾ ਟੇਕਣ ਵਾਲੇ ਹਨ।

ਪੰਜਵੀਂ ਪਾਤਸ਼ਾਹੀ

ਉਸ ਦੀ ਪੰਜਵੀਂ ਗੱਦੀ ਰੱਬੀ ਨੂਰ ਦੀਆਂ ਚੌਹਾਂ ਮਸ਼ਾਲਾਂ ਦੀ ਲੋ ਨੂੰ ਚਮਕਾਉਣ ਵਾਲੀ ਹੈ।
ਆਪਣੀ ਉੱਚਤਾ ਕਰਕੇ ਉਹ (ਪੰਜਵੀਂ ਗੱਦੀ ਦਾ ਮਾਲਕ) ਉੱਚੇ ਅਸਥਾਨ ਅਤੇ ਰੁਤਬੇ ਵਾਲੇ,
ਉਚੇਰੀ ਰੱਬੀ ਸ਼ਾਨ ਸ਼ੈਕਤ ਵਾਲੇ, ਸੱਚ ਦੇ ਪਾਲਣਹਾਰੇ ਅਤੇ ਵੱਡੀ ਵਡਿਆਈ ਦਾ ਪ੍ਰਸਾਰ ਕਰਨ
ਵਾਲੇ ਪੰਜਾਂ ਪਵਿੱਤ੍ਰ ਸ਼ਰੇਣੀਆਂ ਨਾਲੋਂ ਕਿਧਰੇ ਵਡੇਗਾ ਹੈ। ਉਹ ਉਚੇਰੀ ਦਰਗਾਹ ਦਾ ਲਾਡਲਾ ਅਤੇ
ਬੇਨਜੀਰ ਦਰਬਾਰ ਦਾ ਪਿਆਰਾ ਹੈ, ਉਹ ਰੱਬ ਵਿਚ ਹੈ ਰੱਬ ਉਸ ਦੀ ਜਾਤ ਵਿਚ ਹੈ। ਉਸ ਦੀਆਂ
ਸਿਫਤਾਂ ਦਾ ਵਰਨਣ ਸਾਡੀ ਜੀਭਾ ਦੇ ਬਿਆਨ ਤੋਂ ਬਾਹਰ ਹੈ। ਖਾਸ ਵਿਅਕਤੀ ਉਸ ਦੇ ਰਾਹ ਦੀ
ਧੂੜ ਹਨ ਅਤੇ ਰੱਬੀ ਫ਼ਰਿਸਤੇ ਉਸ ਦੀ ਪਨਾਹ ਦੀ ਛਤਰ ਛਾਇਆ ਹੇਠ ਹਨ।

ਸੰਸਾਰ ਨੂੰ ਇਕ ਲੜੀ ਵਿਚ ਪਰੋਈ ਰੱਖਣ ਵਾਲੀ ਰੱਬ ਦੀ ਏਕਤਾ ਦਰਸਾਉਣ ਵਾਲੇ
ਅਰਜੁਨ ਨਾਮ ਦਾ 'ਅਲਿੜ' ਹਰ ਨਿਰਾਸੇ ਤੇ ਪ੍ਰਿਕਾਰੇ ਨੂੰ ਸਹਾਇਤਾ ਦੇਣ ਵਾਲਾ ਹੈ ਅਤੇ ਉਸ ਦੇ
ਨਾਮ ਦੀ ਖੁਸ਼ੀ ਵਧਾਉਣ ਵਾਲੀ 'ਰੇ' ਹਰ ਥੱਕੇ-ਟੁੱਟੇ ਅਤੇ ਨਿਮਾਣੇ ਦੀ ਮਿਤ੍ਰ ਹੈ। ਉਸ ਦੀ ਰੱਬੀ
ਸੁਰੰਧੀ ਵਾਲੀ 'ਜੀਮ' ਪੱਕੇ ਸਿਦਕਵਾਨਾਂ ਦੀ ਰੂਹ ਨੂੰ ਤਾਜ਼ਗੀ ਬਖਸ਼ਣ ਵਾਲੀ ਹੈ, ਅਤੇ ਬਖਸ਼ਿਸ਼
ਦੀ ਸਾਥੀ 'ਨੂੰਨ' ਸ਼ਰਧਾਵਾਨਾਂ ਨੂੰ ਨਿਵਾਜਣ ਵਾਲਾ ਹੈ ॥੧੪॥

ਵਾਹਿਗੁਰੂ ਜੀਓ ਸਤ
ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ।

ਗੁਰੂ ਅਰਜਨ ਜੁਮਲਾ ਜੂਦੇ ਛਜ਼ਾਲ
ਹਕੀਕਤ ਪਜੋਹਿੰਦਾਇ ਹੱਕ ਜਮਾਲ ॥੧੫॥

ਗੁਰੂ ਅਰਜਨ ਬਖਸ਼ਿਸ਼ ਅਤੇ ਵਡਿਆਈ ਦਾ ਰੂਪ ਹੈ,
ਰੱਬੀ ਸ਼ਾਨ ਦੀ ਅਸਲੀਅਤ ਦਾ ਢੂੰਡਣਹਾਰਾ ਹੈ।

ਵਜੂਦਸ਼ ਹਮਾ ਰਹਿਮਤਿ ਈਜ਼ਦੀ
ਸਆਦਤ ਫਜ਼ਾਇੰਦਇ ਸਰਮਦੀ ॥੭੬॥

ਉਸ ਦਾ ਵਜੂਦ ਸਾਰਾ ਰੱਬ ਦੀ ਰਹਿਮਤ ਦਾ ਝਲਕਾਰਾ ਹੈ,
ਅਤੇ ਸਦੀਵੀ ਨੇਕ ਗੁਣਾਂ ਨੂੰ ਵਧਾਉਣ ਵਾਲਾ ਹੈ।

ਮੁਰੀਦਸ਼ ਦੇ ਆਲਮ ਚਿਹ ਬਲ ਸਦ ਹਜ਼ਾਰ
ਹਮਾ ਕਰਮਹਾਇ ਉੰ ਜੁੱਗਾਅ ਖਾਰ ॥੭੭॥

ਦੇ ਜਹਾਨ ਕੀ, ਲੱਖਾਂ ਹੀ ਉਸ ਦੇ ਮੁਰੀਦ ਹਨ,
ਸਾਰੇ ਹੀ ਉਸ ਦੀ ਮਿਹਰ ਦੇ ਅੰਮ੍ਰਿਤ ਰੂਪੀ ਘੁੱਟ ਪੀਣ ਵਾਲੇ ਹਨ।

ਅਜੇ ਨਜ਼ਮ ਕਾਲਿ ਹੱਕ ਅੰਦੇਸ਼ਾ ਰਾ
ਬਦੇ ਨਸਕ ਇਲਾਇ ਯਕੀਂ-ਪੇਸ਼ਾ ਰਾ ॥੭੮॥

ਰੱਬੀ ਵਿਚਾਰ ਵਾਲੀ ਬਾਣੀ ਉਸੇ ਤੋਂ ਉਤਰਦੀ ਹੈ,
ਸਿਦਕ ਭਰੇਸੇ ਵਾਲੇ ਗਿਆਨ ਭਰਪੂਰ ਲੇਖ ਭੀ ਉਸੇ ਦੇ ਹੀ ਹਨ।

ਜਲਾਇ ਮਕਾਲਿ ਹੱਕ ਆਮਦ ਅਜੇ
ਛਰੋਗਿ ਜਮਾਲਿ ਹੱਕ ਆਮਦ ਅਜੇ ॥੭੯॥

ਰੱਬੀ ਗਿਆਨ ਗੋਸ਼ਟ ਨੂੰ ਉਸੇ ਤੋਂ ਚਮਕ ਦਮਕ ਪ੍ਰਾਪਤ ਹੈ,
ਰੱਬੀ ਹੁਸਨ ਨੂੰ ਉਸੇ ਤੋਂ ਨਿਖਾਰ ਅਤੇ ਖੇੜਾ ਆਉਂਦਾ ਹੈ।

ਛੇਵੀਂ ਪਾਤਸ਼ਾਹੀ

ਉਸ ਦੀ ਛੇਵੀਂ ਪਾਤਸ਼ਾਹੀ ਪਵਿੱਤ੍ਰ ਲਿਸਕਾਂ ਦੇ ਪਰਸਾਰਨ ਵਾਲੀ ਤੇ ਪਵਿੱਤ੍ਰ ਰੋਸ਼ਨੀਆਂ ਦੇ ਰੂਪ ਨੂੰ ਦਰਸਾਉਣ ਵਾਲੀ ਹੈ। ਉਸ ਦੀ ਰਹਿਮਤ ਦੀ ਤੇਜ਼ ਰੋਸ਼ਨੀ ਸੰਸਾਰ ਵਾਸੀਆਂ ਨੂੰ ਚਾਨਣਾ ਦੇਣ ਵਾਲੀ ਅਤੇ ਉਸ ਦੀ ਵਡਿਆਈ ਦਾ ਚਾਨਣ ਅੰਨ੍ਹੇਰੇ ਵਿਚ ਰਹਿਣ ਵਾਲਿਆਂ ਦਾ ਅੰਨ੍ਹੇਰਾ ਦੂਰ ਕਰ ਦੇਣ ਵਾਲਾ ਹੈ। ਉਸ ਦੀ ਤਲਵਾਰ ਦੁਸ਼ਮਨਾਂ ਨੂੰ ਮਾਰ ਗਿਰਾਉਣ ਵਾਲੀ ਹੈ ਅਤੇ ਉਸ ਦਾ ਤੀਰ ਪੱਥਰਾਂ ਨੂੰ ਵੀ ਤੇੜ ਦੇਣ ਵਾਲਾ ਹੈ; ਉਸ ਦੀ ਪਵਿੱਤ੍ਰ ਕਰਮਾਤ ਚਿੱਟੇ ਦਿਨ ਵਾਂਗ ਪ੍ਰਗਟ ਅਤੇ ਜਾਹਰਾ ਹੈ ਤੇ ਉਸ ਦੀ ਉੱਕੀ ਦਰਗਾਹ ਹਰ ਪਵਿੱਤ੍ਰ ਆਸਮਾਨ ਨਾਲੋਂ ਵਧੇਰੇ ਰੋਸ਼ਨ ਹੈ। ਉਹ ਸੰਸਾਰ ਨੂੰ ਸਜਾਉਣ ਵਾਲੀਆਂ ਪੰਜਾਂ ਹੀ ਮਸ਼ਾਲਾਂ ਦੀ ਸੁਹਜ ਅਤੇ ਗਿਆਨ ਸਿੱਖਿਆ ਦੇ ਬਚਨ-ਬਿਲਾਸ ਵਾਲੀ ਹਰ ਸਭਾ ਦੀ ਰੋਣਕ ਹੈ। ਉਸ ਦੇ ਨਾਮ ਦੀ ਪਹਿਲੀ ‘ਹੇ’ ਹਰਿ ਦੇ ਨਾਮ ਦੀ ਸਿੱਖਿਆ ਦਾਤਾ ਹੈ ਅਤੇ ਦੋਹਾਂ ਜਹਾਨਾਂ ਲਈ ਰਾਹ-ਵਿਖਾਉਂ ਹੈ, ਅਤੇ ਉਸ ਦੇ ਨਾਮ ਦੀ ਰਹਿਮਤਾਂ ਲਿਆਉਣ ਵਾਲੀ ‘ਰੇ’ ਹਰ ਅੱਖ ਦਾ ਤਾਰਾ ਹੈ। ਉਸ ਦੇ ਨਾਮ ਦਾ ਛਾਰਸੀ ‘ਕਾਫ਼’ (ਗਾਫ਼) ਰੱਬੀ ਭਾ ਵਾਲਾ ਮੇਤੀ ਹੈ, ਅਤੇ ਪਹਿਲੀ ‘ਵਾਓ’ ਜਾਨ ਨੂੰ ਤਾਜ਼ਗੀ ਦੇਣ ਵਾਲਾ ਗੁਲਾਬ ਹੈ, ਉਸ ਦੇ ਨਾਮ ਦੀ ਸਦੀਵੀ ਜਾਨ ਬਖਸ਼ਣ ਵਾਲੀ ‘ਬੇ’ ਅਮਰ-ਸੱਚ ਦਾ ਚਾਨਣ ਹੈ; ਅਤੇ ਨੇਕ ਵਿਸੇ ਭਰਪੂਰ ‘ਨੂੰਨ’ ਅਮਰ ਬਾਣੀ ਦੀ ਨਿਆਮਤ ਹੈ; ਉਸ ਦੇ ਨਾਮ ਦੀ ਅੰਤਮ ‘ਦਾਲ’ ਲੁਕੇ ਛੁਪੇ ਅਤੇ ਜਾਹਰਾ ਭੇਤਾਂ ਨੂੰ ਜਾਣਨਹਾਰੀ ਹੈ ਅਤੇ ਉਸ ਦੇ ਦਿਲ ਨੂੰ ਗੈਬ ਅਤੇ ਪ੍ਰਗਟ ਸਭ ਭੇਤ ਪ੍ਰਤੱਖ ਮਾਲੂਮ ਹਨ ॥੮੦॥

ਵਾਹਿਗੁਰੂ ਜੀਓ ਸਤ
ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਹਰਿ ਗੋਬਿੰਦ ਆਂ ਸਰਾਪਾ ਕਰਮ
ਕਿ ਮਕਬੂਲ ਸੁਦ ਜੂ ਸ਼ਕੀ ਓ ਦਜ਼ਮ ॥੮੧॥

ਗੁਰੂ ਹਰਿਗੋਬਿੰਦ, ਬਖਸ਼ਿਸ਼ ਦਾ ਰੂਪ ਸੀ,
ਜਿਸ ਸਦਕਾ ਮੰਦ ਭਾਗੀ ਅਤੇ ਮੁਰਝਾਏ ਹੋਏ ਲੋਕ ਵੀ (ਦਰਗਾਹੇ) ਪਰਵਾਨ ਹੋ ਗਏ।
ਛਜ਼ਾਲੇ ਕਰਾਮਸ਼ ਫਜ਼ੂਨੀ ਅਜ ਹਿਸਾ
ਸ਼ਿਕੋਹਿਸ਼ ਹਮਾ ਫੁਰਾਇ ਕਿਬਰੀਆ ॥੮੨॥

ਉਸ ਦੀ ਬਖਸ਼ਿਸ਼ ਅਤੇ ਮਿਹਰ ਪੱਥਰ ਗੀਟਿਆਂ ਨਾਲੋਂ ਵੀ ਵਧੇਰੀ (ਬੇਹਿਸਾਬ) ਹੈ,
ਉਸ ਦੀ ਸ਼ਾਨ ਸੌਕਤ ਰੱਬ ਦੀ ਸ਼ਾਨ ਸੌਕਤ ਹੈ।

ਵਜੂਦਸ਼ ਸਰਾਪਾ ਕਰਮਹਾਇ ਹੱਕ
ਜਿ ਖੂਸਾਂ ਰਬਾਇਂਦਾ ਗੂਇ ਸਬਕ ॥੮੩॥

ਉਸ ਦਾ ਵਜੂਦ ਰੱਬ ਦੀਆਂ ਰਹਿਮਤਾਂ ਦਾ ਰੂਪ ਹੈ,
ਉਹ ਰੱਬ ਦੇ ਦੂਜੇ ਵਿਸ਼ੇਸ਼ ਨਿਕਟ-ਵਰਤੀਆਂ ਤੋਂ ਬਹੁਤ ਅਗੇ ਹੈ।

ਹਮ ਅਜ ਫੁਕਰੇ ਹਮ ਸਲਤਨਤ ਨਾਮਵਰ
ਬ-ਫਰਮਾਨਿ ਉੰ ਜੁਮਲਾ ਜੇਰੇ ਜਬਰ ॥੮੪॥

ਉਹ ਦਰਵੇਸ਼ੀ ਅਤੇ ਬਾਦਸ਼ਾਹੀ ਦੇਹਾਂ ਕਰਕੇ ਪ੍ਰਸਿੱਧ ਹੈ,
ਸਾਰੇ ਛੋਟੇ ਵੱਡੇ ਉਸ ਦੇ ਹੁਕਮ ਵਿਚ ਹਨ।

ਦੇ ਆਲਮ ਮੁਨੱਵਰ ਜਿ ਅਨਵਾਰਿ ਉੰ
ਹਮਾ ਤਿਸ਼ਨਾਇ ਫੈਜਿ ਦੀਦਾਰਿ ਉੰ ॥੮੫॥

ਉਸ ਦੇ ਨੂਰ ਨਾਲ ਦੇਵੇਂ ਜਹਾਨ ਰੈਸ਼ਨ ਹਨ,
ਉਸ ਦੇ ਦਰਸ਼ਨਾਂ ਦੀ ਮਿਹਰ ਦੇ ਸਾਰੇ ਪਿਆਸੇ ਹਨ।

ਸੱਤਵੀਂ ਪਾਤਸ਼ਾਹੀ

ਉਸ ਦੀ ਸੱਤਵੀਂ ਪਾਤਸ਼ਾਹੀ ਸੱਤ ਵਲਾਇਤਾਂ ਅਤੇ ਨੌ ਅਸਮਾਨਾਂ ਤੋਂ ਵਡੇਰੀ ਹੈ, ਅਤੇ ਸੱਤਾਂ ਪਾਸਿਆਂ ਅਤੇ ਨੌਵਾਂ ਹੱਦਾਂ ਦੇ ਸੈਕੜੇ ਹਜ਼ਾਰਾਂ ਧਰਤੀ ਦੇ ਲੋਕ ਲੱਕ ਬੱਧੀ ਉਸ ਦੁਆਰੇ ਤੇ ਖਲੋਤੇ ਰਹਿੰਦੇ ਹਨ ਅਤੇ ਪਾਕ ਫਰਿਸ਼ਤੇ ਉਸ ਦੇ ਆਗਿਆਕਾਰ ਚਾਕਰ ਹਨ। ਉਹ ਮੌਤ ਦੇ ਫੰਦੇ ਨੂੰ ਤੋੜਨ ਵਾਲਾ ਹੈ, ਅਤੇ ਭਿਆਨਕ ਜਮਰਾਜ ਦੀ ਛਾਤੀ ਉਸ ਦੀ ਵਡਿਆਈ ਸੁਣ ਕੇ ਪਾਟ ਜਾਂਦੀ ਹੈ। ਉਹ ਅਬਿਨਾਸ਼ੀ ਪਾਤਸ਼ਾਹੀ ਦੇ ਤਖ਼ਤ ਉੱਪਰ ਬਰਾਜਮਾਨ ਹੈ, ਅਤੇ ਬਖਸ਼ਿਸ਼ਾਂ ਕਰਨ ਵਾਲੇ ਧਨੀ (ਨਿਰੰਕਾਰ) ਦੀ ਦਰਗਾਹ ਦਾ ਪਿਆਰਾ ਹੈ। ਵਡਿਆਈਆਂ ਅਤੇ ਨਿਆਮਤਾਂ ਬਖਸ਼ਣ ਵਾਲਾ ਭ੍ਰਾਦ ਉਸ ਦਾ ਤਾਲਬ ਹੈ, ਅਤੇ ਉਸ ਦੀ ਸ਼ਕਤੀ ਅਤੇ ਕੁਦਰਤ ਉੱਪਰ ਉਸ ਦੀ ਤਾਕਤ ਗਾਲਬ ਹੈ। ਉਸ ਦੇ ਮੁਬਾਰਕ ਨਾਮ ਦਾ ‘ਕਾਫ਼’ ਰੱਬ ਦੇ ਨਿਕਟ-ਵਰਤੀਆਂ ਲਈ ਸਖਾਵਤ ਦਾ ਸੂਚਕ ਹੈ ਅਤੇ ਉਸ ਦੀ ਸੱਚ ਵੱਲ ਝੁਕਣ ਵਾਲੀ ‘ਰੇ’ ਫਰਿਸ਼ਤਿਆਂ ਲਈ ਅਮਰ ਰਸ ਹੈ। ਉਸ ਦੀ ‘ਅਲਿਫ਼’ ਸਮੇਤ ‘ਤੇ’ ਦੇ ਆਸਮਾਨ ਦੇ ਰੁਸਤਮ ਅਤੇ ਬਹਮਨ ਵਰਗੇ ਪਹਿਲਵਾਨਾਂ ਦਾ ਪੰਜਾ ਮਰੋੜ ਦਿੰਦੀ

ਹੈ; ਅਤੇ ਉਸ ਦੀ 'ਹੋ' ਸਮੇਤ ਉਸ ਦੀ 'ਰੇ' ਦੇ ਆਸਮਾਨ ਦੇ ਦਬ-ਦਬੇ ਵਾਲੇ ਸ਼ਸਤ੍ਰਪਾਰੀਆਂ ਨੂੰ ਹਰਾ ਦੇਣ ਵਾਲੀ ਹੈ। ਉਸ ਦੀ 'ਰੇ' ਸਮੇਤ ਅਲਿਹਾ ਦੇ ਚੋਣਵੇਂ ਬੱਬਰ ਸ਼ੇਰ ਨੂੰ ਪਾਲਤੂ ਬਣਾ ਦਿੰਦੀ ਹੈ, ਅਤੇ ਉਸ ਦੀ ਆਤਮ 'ਯ' ਹਰ ਆਮ ਖਾਸ ਦੀ ਸਹਾਈ ਹੈ ॥੮੯॥

**ਵਾਹਿਗੁਰੂ ਜੀਓ ਸਤ
ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ**

ਹਕ ਪਰਵਰ ਹਕ ਕੇਸ਼ ਗੁਰੂ ਕਰਤਾ ਹਰਿ ਰਾਇ
ਸੁਲਤਾਨ ਹਮ ਦਰਵੇਸ਼ ਗੁਰੂ ਕਰਤਾ ਹਰਿ ਰਾਇ ॥੮੭॥

ਗੁਰੂ ਕਰਤਾ ਹਰਿ ਰਾਇ ਸੱਚ ਦੇ ਪਾਲਣਹਾਰਾ ਵੀ ਹੈ ਅਤੇ ਸੱਚ ਦੀ ਧਾਰਨੀ ਵੀ ਹੈ,
ਗੁਰੂ ਕਰਤਾ ਹਰਿ ਰਾਇ ਸੁਲਤਾਨ ਵੀ ਹੈ ਅਤੇ ਦਰਵੇਸ਼ ਵੀ ਹੈ।

ਛਯਾਜ਼ੂਲ ਦਾਰੈਨ ਗੁਰੂ ਕਰਤਾ ਹਰਿ ਰਾਇ
ਸਰਵਰਿ ਕੌਨਨ ਗੁਰੂ ਕਰਤਾ ਹਰਿ ਰਾਇ ॥੮੮॥

ਗੁਰੂ ਕਰਤਾ ਹਰਿ ਰਾਇ ਦੋਹਾਂ ਜਹਾਨਾਂ ਦਾ ਬਖਸ਼ਿਸ਼ ਕਰਨ ਵਾਲਾ ਹੈ,
ਗੁਰੂ ਕਰਤਾ ਹਰਿ ਰਾਇ ਲੋਕ ਪਰਲੋਕ ਦੋਹਾਂ ਜਹਾਨਾਂ ਦਾ ਸਰਦਾਰ ਹੈ।

ਹਕ ਵਾਸਫਿਅਕ ਰਾਮ ਗੁਰੂ ਕਰਤਾ ਹਰਿ ਰਾਇ
ਖਾਸਾਂ ਹਮਾ ਬਰ ਕਾਮ ਗੁਰੂ ਕਰਤਾ ਹਰਿ ਰਾਇ ॥੮੯॥

ਰੱਬ ਗੁਰੂ ਕਰਤਾ ਹਰਿ ਰਾਇ ਦੀਆਂ ਬਖਸ਼ਿਸ਼ਾਂ ਦੀ ਸਿਫਤ ਕਰਨ ਵਾਲਾ ਹੈ,
ਸਾਰੇ ਖਾਸ ਲੋਕ ਗੁਰੂ ਕਰਤਾ ਹਰਿ ਰਾਇ ਕਰਕੇ ਸਫਲ ਹੁੰਦੇ ਹਨ।

ਸ਼ਹਨਸ਼ਾਹਿ ਹੱਕ ਨਸਕ ਗੁਰੂ ਕਰਤਾ ਹਰਿ ਰਾਇ
ਫਰਮਾ-ਦਿਹੇ ਨਹੂ ਤਬਕ ਗੁਰੂ ਕਰਤਾ ਹਰਿ ਰਾਇ ॥੯੦॥

ਗੁਰੂ ਕਰਤਾ ਹਰਿ ਰਾਇ ਦੀ ਬਾਣੀ ਸੱਚ ਦੀ ਪਾਤਸ਼ਾਹ ਹੈ,
ਗੁਰੂ ਕਰਤਾ ਹਰਿ ਰਾਇ ਨੌਂ ਤਬਕਾਂ (ਆਸਮਾਨਾਂ) ਨੂੰ ਹੁਕਮ ਦੇਣ ਵਾਲਾ ਹੈ।

ਗਰਦਨ-ਜਨਿ ਸਰਕਸ਼ਾਂ ਗੁਰੂ ਕਰਤਾ ਹਰਿ ਰਾਇ
ਯਾਰਿ ਮੁਤਜ਼ਰੋਂਾਂ ਗੁਰੂ ਕਰਤਾ ਹਰਿ ਰਾਇ ॥੯੧॥

ਗੁਰੂ ਕਰਤਾ ਹਰਿ ਰਾਇ ਬਾਰੀਆਂ ਤੇ ਸਿਰਫਿਰਿਆਂ ਦਾ ਸਿਰ ਕਲਮ ਕਰਨ ਵਾਲਾ ਹੈ,
ਗੁਰੂ ਕਰਤਾ ਹਰਿ ਰਾਇ ਕਮਜ਼ੋਰਾਂ ਅਤੇ ਨਿਆਸਰਿਆਂ ਦਾ ਯਾਰ ਅਤੇ ਆਸਰਾ ਹੈ।

ਅਠਵੀਂ ਪਾਤਸ਼ਾਹੀ

ਉਸ ਦੀ ਅਠਵੀਂ ਪਾਤਸ਼ਾਹੀ ਉਸ ਦੇ ਪਰਵਾਨ ਅਤੇ ਪਾਕ ਪਵਿੱਤਰ ਪ੍ਰੇਮੀਆਂ ਦਾ ਤਾਜ ਅਤੇ ਉਸ ਨਾਲ ਮਿਲ ਚੁੱਕੇ ਪਿਆਰਿਆਂ ਦੀ ਸਰਕਾਰ ਹੈ। ਉਸ ਦੀ ਪਵਿੱਤਰ ਕਰਾਮਾਤ ਜਗਤ ਪ੍ਰਸਿੱਧ ਹੈ ਅਤੇ ਉਸ ਦੇ ਪਵਿੱਤਰ ਵਜੂਦ ਦਾ ਨੂਰ ਸੱਚ ਨੂੰ ਰੈਸ਼ਨ ਕਰਦਾ ਹੈ। ਖਾਸ ਅਤੇ ਨਿਕਟਵਰਤੀ ਉਸ ਤੋਂ ਕੁਰਬਾਨ ਜਾਂਦੇ ਹਨ, ਅਤੇ ਪਾਕ ਪਵਿੱਤਰ ਉਸ ਦੇ ਦੁਆਰੇ ਤੇ ਸੀਸ ਨਿਵਾਉਂਦੇ ਹਨ। ਉਸ ਦੇ ਅਨੇਕਾਂ ਪਰਮਾਣਿਕ ਤੇ ਪੱਕੇ ਗੁਣਾਂ ਦੀ ਸਿਫਤ ਕਰਨ ਵਾਲੇ ਤਿੰਨਾਂ ਲੋਕਾਂ ਅਤੇ ਛੇ ਤਰਫਾਂ ਦੇ ਚੋਣਵੇਂ ਬੰਦੇ ਹਨ ਅਤੇ ਉਸ ਦੀਆਂ ਵਡਿਆਈਆਂ ਦੇ ਲੰਗਰ ਤੋਂ ਬਚੇ ਖੁਚੇ ਟੁਕੜੇ ਚੁਣਨ ਵਾਲੇ ਕਿਸੇ ਗਿਣਤੀ ਜਾਂ ਸ਼ੁਮਾਰ ਵਿਚ ਨਹੀਂ ਆਉਂਦੇ। ਉਸ ਦੇ ਨੇਕ ਅੰਤ ਵਾਲੀ ਤੇ ਸੱਚ ਦੇ ਬੇਵੇ ਨਾਲ ਜੁੜੀ

ਹੋਈ 'ਹੇ' ਦੁਨੀਆਂ ਦੇ ਕਾਬਜ਼ ਦੇਉ ਨੂੰ ਹਰਾ ਕੇ ਡੇਗ ਦੇਣ ਵਾਲੀ ਹੈ ਤੇ ਸਚਾਈ ਦਰਸਾਉਣ ਵਾਲੀ 'ਰੇ' ਸਦੀਵੀ ਤਖ਼ਤ ਉਪਰ ਪ੍ਰਧਾਨਗੀ ਪਦ ਤੇ ਬਰਾਜਮਾਨ ਹੋਣ ਵਾਲੀ ਹੈ। ਉਸ ਦੇ ਨਾਮ ਦਾ ਅਰਬੀ ਕਾਫ਼ ਸਖਾਵਤ ਤੇ ਮਿਹਰ ਦੇ ਦਰਵਾਜ਼ੇ ਖੇਲ੍ਹਣ ਵਾਲਾ ਹੈ ਅਤੇ ਸਾਨ ਸ਼ੈਕਤ ਨਾਲ ਭਰੀ 'ਸੀਨ' ਸੇਰਾਂ ਵਰਗੇ ਦੇਵਾਂ ਨੂੰ ਮਾਰ ਗਿਰਾਉਣ ਵਾਲੀ ਹੈ। ਅੰਤਮ 'ਨੂੰਨ' ਹਰ ਦਿਲ ਅਤੇ ਜਾਨ ਦੀ ਤਾਜ਼ਗੀ ਅਤੇ ਸੁਗੰਧੀ ਵਧਾਉਣ ਵਾਲਾ ਅਤੇ ਰੱਬ ਦੀਆਂ ਨਿਆਮਤਾਂ ਦਾ ਨਿਕਟ-ਵਰਤੀ ਮਿਤ੍ਰ ਹੈ ॥੯੨॥

ਵਾਹਿਗੁਰੂ ਜੀਓ ਸਤ
ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਹਰਿ ਕਿਸ਼ਨ ਆਂ ਹਮਾ ਫਜ਼ਲੇ ਜੂਦ
ਹੱਕਸ਼ ਅਜ਼ ਹਮਾ ਖਾਸਗਾਂ ਬ-ਸਤ੍ਤੂਦ ॥੯੩॥

ਗੁਰੂ ਹਰਿ ਕਿਸ਼ਨ ਮਿਹਰ ਅਤੇ ਬਖਸ਼ਿਸ਼ ਦਾ ਰੂਪ ਹੈ,
ਰੱਬ ਦਾ ਆਪਣੇ ਸਾਰੇ ਖਾਸ ਨਿਕਟ ਵਰਤੀਆਂ ਵਿਚੋਂ ਸਭ ਤੋਂ ਵੱਧ ਸਲਾਹਿਆ ਹੋਇਆ ਹੈ।

ਮਿਆਨਿ ਹੱਕੇ ਉੰ ਫਸਾਲੁ-ਲ ਵਰਕ
ਵਜੂਦਸ਼ ਹਮਾ ਫਜ਼ਲੇ ਅਫਜ਼ਾਲਿ ਹੱਕ ॥੯੪॥

ਰੱਬ ਦੇ ਅਤੇ ਉਸ ਦੇ ਵਿਚਕਾਰ ਕੇਵਲ ਇਕ ਪੱਤੇ ਦਾ ਹੀ ਪਰਦਾ ਹੈ,
ਉਸ ਦੀ ਹੋਦ ਸਾਰੀ ਦੀ ਸਾਰੀ ਰੱਬ ਦੀਆਂ ਮਿਹਰਾਂ ਬਖਸ਼ਸ਼ਾਂ ਹਨ।

ਹਮਾ ਸਾਇਲੇ ਲੁਤਫ਼ਿ ਹੱਕ ਪਰਵਰਸ਼
ਜਮੀਨੇ ਜਮਾਂ ਜੁਮਲਾ ਫਰਮਾਂ ਬਰਸ ॥੯੫॥

ਸਾਰੇ ਹੀ ਉਸ ਦੀਆਂ ਪਾਲਣਹਾਰ ਰੱਬੀ ਮਿਹਰਾਂ ਦੇ ਸਵਾਲੀ ਹਨ,
ਧਰਤੀ ਅਤੇ ਜਮਾਨਾ ਸਭ ਉਸ ਦੇ ਹੁਕਮਾਂ ਨੂੰ ਪਾਲਣ ਵਾਲੇ ਹਨ।

ਤੁਫੈਲਸ ਦੇ ਆਲਮ ਖੁਦ ਕਾਮਯਾਬ
ਅਜੋ ਗਾਸਤਾ ਹਰ ਜੱਗ ਖੁਰਸ਼ੀਦ ਤਾਬ ॥੯੬॥

ਉਸੇ ਦੀ ਮਿਹਰ ਕਰ ਕੇ ਦੇਵੇਂ ਜਹਾਨ ਸਫ਼ਲ ਹੁੰਦੇ ਹਨ,
ਉਸ ਦੀ ਮਿਹਰ ਕਰਕੇ ਹਰ ਕਿਣਕੇ ਵਿਚ ਸੂਰਜ ਦੀ ਚਮਕ ਆ ਜਾਂਦੀ ਹੈ।

ਹਮਾ ਖਾਸਗਾਂ ਰਾ ਕਫ਼ਿ ਇਸਮਤਸ਼
ਸਰਾ ਤਾ ਸਮਾ ਜੁਮਲਾ ਫਰਮਾਂ-ਬਰਸ ॥੯੭॥

ਸਾਰਿਆਂ ਖਾਸ ਪਿਆਰਿਆਂ ਲਈ ਉਸ ਦੀ ਰੱਖਿਆ ਵੱਡੀ ਨਿਆਮਤ ਹੈ,
ਪਾਤਾਲ ਤੋਂ ਲੈ ਕੇ ਆਸਮਾਨ ਤੱਕ ਸਾਰੇ ਹੀ ਉਸ ਦੇ ਆਗਿਆਕਾਰ ਹਨ।

ਨੌਵੀਂ ਪਾਤਸ਼ਾਹੀ

ਉਸ ਦੀ ਨੌਵੀਂ ਪਾਤਸ਼ਾਹੀ ਨਵੇਂ ਨਿਧਾਨ ਵਾਲੀ ਅਤੇ ਸੱਚ ਦੇ ਪਾਲਣਹਾਰ ਸਰਦਾਰਾਂ ਦੀ ਸਰਦਾਰ ਹੈ ਅਤੇ ਲੋਕ ਪਰਲੋਕ ਦੀ ਸੁਲਤਾਨ ਅਤੇ ਮਾਨ ਸਤਿਕਾਰ ਅਤੇ ਗੋਰਵ ਦੇ ਤਖ਼ਤ ਦਾ ਸਿੰਗਾਰ ਹੈ। ਬਾਵਜੂਦ ਰੱਬੀ ਸ਼ਕਤੀ ਦੇ ਮਾਲਕ ਹੋਣ ਦੇ, ਉਹ ਰੱਬ ਦੀ ਆਰਿਆ ਅਤੇ ਮਰਜ਼ੀ ਅੱਗੇ ਸੀਸ ਝੁਕਾਉਣ ਵਾਲੀ ਅਤੇ ਰੱਬੀ ਜਲਾਲ ਅਤੇ ਵਡਿਆਈ ਦਾ ਗੁਪਤ ਸਾਜ਼ ਹੈ, ਪਵਿਤ੍ਰਤਾ

ਵਾਲੇ ਹੁਕਮ ਦੇ ਬੰਦਿਆਂ ਦੀ ਅਜ਼ਮਾਇਸ਼ ਕਰਨ ਵਾਲੀ ਅਤੇ ਨਿਰਪੱਖ ਵਿਧੀ-ਬੱਧ ਸਰਧਾਲੂਆਂ ਨੂੰ ਸੁਰਜੀਤ ਕਰਨ ਵਾਲੀ ਹੈ, ਵੱਡੇ ਰੱਬੀ ਮਾਰਗ ਦੇ ਪਾਂਧੀ ਅਤੇ ਅਗਲੇ ਲੋਕ ਦੇ ਵਾਸੀ ਉਸ ਦੀ ਜਾਤ ਨਾਲ ਕਾਇਮ ਹਨ, ਜਿਹੜੀ ਕਿ ਸੱਚ ਤੇ ਨਿਰਭਰ ਹੈ ਅਤੇ ਉਸ ਉੱਚੀ ਸ਼ਕਤੀ ਦੀ ਸਾਖੀ ਹੈ। ਉਹ ਵਿਸ਼ੇਸ਼ ਕਰਕੇ ਚੁਣੇ ਹੋਏ ਪ੍ਰੇਮੀਆਂ ਦਾ ਮੁਕਟ ਅਤੇ ਸੱਚ ਦੀਆਂ ਖੂਬੀਆਂ ਰੱਖਣ ਵਾਲੇ ਰੱਬ ਦੇ ਭਗਤਾਂ ਦਾ ਤਾਜ਼ ਹੈ। ਉਸ ਦੇ ਨਾਮ ਦੀ ਬਰਕਤਾਂ ਨਾਲ ਸੰਬੰਧਤ ‘ਤੇ’ ਹੁਕਮ ਅਤੇ ਰਜਾ ਵਿਚ ਰਹਿਣ ਦੀ ਜੀਨਤ ਹੈ। ਉਸ ਦੀ ਛਾਰਸੀ ਦੀ ‘ਯੇ’ ਵੱਡੇ ਪੂਰਨ ਵਿਸ਼ਵਾਸ ਦੀ ਸੂਚਕ ਹੈ ਅਤੇ ਉਸ ਦੀ ਮੁਬਾਰਕ ਛਾਰਸੀ ‘ਕਾਫ਼’ (ਗ) ਉਸ ਦੀ ਮਿਹਰ ਭਰੀ ਜਾਤ ਨੂੰ ਸਿਰ ਤੋਂ ਪੈਰਾਂ ਤਕ ਹਲੀਮੀ ਦਾ ਰੂਪ ਦਰਸਾਉਂਦਾ ਹੈ। ਉਸ ਦੇ ਨਾਮ ਦੀ ‘ਥੇ’ ਸਮੇਤ ‘ਹੇ’ ਦੇ ਵਿੱਦਿਆ ਅਤੇ ਸਿੱਖਿਆ ਦੀ ਮਹਿਫਲ ਦਾ ਸਿੰਗਾਰ ਹੈ। ਸੱਚ ਦਾ ਸੰਪਾਦਤ ਕੀਤਾ ‘ਅਲਿਫ਼’ ਸਿਦਕ ਅਤੇ ਸੱਚ ਦੀ ਸਜਾਵਟ ਹੈ ਅਤੇ ਉਸ ਦੇ ਅਨੰਤ-ਰੂਪ ਦੀ ‘ਦਾਲ’ ਦੋਹਾਂ ਜਹਾਨਾਂ ਦੀ ਨਿਆਇਕਾਰ ਹਾਕਮ ਹੈ। ਅੰਤਮ ‘ਰੇ’ ਰੱਬੀ ਮਾਰਗ ਦੇ ਭੇਤਾਂ ਨੂੰ ਸਮਝਣ ਵਾਲੀ ਅਤੇ ਉਚੇਰੀ ਸਚਾਈ ਦੀ ਸਹੀ ਨੀਂਹ ਹੈ ॥੯੮॥

ਵਾਹਿਗੁਰੂ ਜੀਓ ਸਤ ਵਾਹਿਗੁਰੂ ਜੀਓ ਹਾਜ਼ਰ ਨਾਜ਼ਰ ਹੈ

ਗੁਰੂ ਤੇਗ ਬਹਾਦਰ ਆਂ ਸਰਾਪਾ ਅਫ਼ਜ਼ਾਲ
ਜੀਨਤ-ਆਰਾਇ ਮਹਿਫਲਿ ਜਾਹੇ ਜਲਾਲ ॥੯੯॥

ਗੁਰੂ ਤੇਗ ਬਹਾਦਰ ਸਿਰ ਤੋਂ ਪੈਰਾਂ ਤਕ ਉਚਾਈਆਂ ਅਤੇ ਵਡਿਆਈਆਂ ਦਾ ਭੰਡਾਰ ਹੈ, ਅਤੇ ਰੱਬ ਦੀ ਸ਼ਾਨੇ ਸੋਕਤ ਦੀ ਮਹਿਫਲ ਦੀ ਰੋਣਕ ਵਧਾਉਣ ਵਾਲਾ ਹੈ।

ਅਨਵਾਰਿ ਹੱਕ ਅਜ ਵਜੂਦਿ ਪਾਕਿਸ਼ ਰੋਸ਼ਨ
ਹਰ ਦੇ ਆਲਮ ਜਿ ਫੈਜ਼ ਫ਼ਜ਼ਲਸ਼ ਰੋਸ਼ਨ ॥੧੦੦॥

ਸੱਚ ਦੀਆਂ ਕਿਰਨਾਂ ਉਸ ਦੇ ਪਵਿੱਤਰ ਵਜੂਦ ਸਦਕਾ ਰੋਸ਼ਨ ਹਨ,
ਦੋਵੇਂ ਜਹਾਨ ਉਸ ਦੀ ਮਿਹਰ ਬਖਸ਼ਸ਼ ਨਾਲ ਰੋਸ਼ਨ ਹਨ।

ਹੱਕ ਅਜ ਹਮਾ ਬਰ-ਗੁਜ਼ੀਦਗਾਂ ਬਰਗੁਜ਼ੀਦਸ਼
ਤਸਲੀਮੇ ਰਿਜ਼ਾ ਰਾ ਨਿਕੋ ਸੰਜੀਦਸ਼ ॥੧੦੧॥

ਰੱਬ ਨੇ ਸਾਰੇ ਚੋਣਵੇਂ ਪਤਵੰਤਿਆਂ ਵਿਚੋਂ ਉਸ ਨੂੰ ਚੁਣਿਆ,
ਉਸ ਨੇ ਉਸ ਦਾ ਭਾਣਾ ਮੰਨਣ ਨੂੰ ਸਭ ਤੋਂ ਚੰਗਾ ਅਨੁਭਵ ਕੀਤਾ।

ਬਰ ਹਰ ਮੁਕਬਲ ਕਬੂਲਿ ਖੂਦ ਅਰਜੂਦਸ਼
ਮਸਜ਼ਦੁਲ ਆਲਮੀ ਜਿ ਫ਼ਜ਼ਲਿ ਖੁੱਦ ਫਰਮੂਦਸ਼ ॥੧੦੨॥

ਉਸ ਦਾ ਰੁਤਬਾ ਸਾਰਿਆਂ ਪਰਵਾਨ ਵੱਡਿਆਂ ਵਿਚ ਅਪਾਰ ਵੱਡਾ ਕੀਤਾ,
ਅਤੇ ਉਸ ਨੂੰ ਆਪਣੀ ਕਿਰਪਾ ਨਾਲ ਦੋਹਾਂ ਜਹਾਨਾਂ ਦਾ ਪੂਜਨੀਕ ਬਣਾਇਆ।

ਦਸਤਿ ਹਮਾ-ਗਾਂ ਬਜੈਲਿ ਅਫ਼ਜ਼ਾਲ ਉ
ਬਰ ਸਰਿ ਅਨਵਾਰਿ ਇਲਮਿ ਹੱਕ ਕਾਲਿ ਉ ॥੧੦੩॥

ਸਭਨਾਂ ਦਾ ਹੱਥ ਉਸ ਦੀਆਂ ਬਖਸ਼ਿਸ਼ਾਂ ਦੇ ਪੱਲੇ ਤੇ ਹੈ,
ਉਸ ਦਾ ਸੱਚਾ ਬੋਲ ਗਿਆਨ ਦੇ ਨੂਰ ਤੋਂ ਉਚੇਰਾ ਹੈ।

ਦਸਵੀਂ ਪਾਤਸ਼ਾਹੀ

ਉਸ ਦੀ ਦਸਵੀਂ ਪਾਤਸ਼ਾਹੀ ਜ਼ਮਾਨੇ ਤੇ ਗਲਬਾ ਪਾਉਣ ਵਾਲੇ ਦੇਵਾਂ ਦੀ ਵੀਣੀ ਮਰੋੜਨ ਵਾਲੀ ਅਤੇ ਅਬਿਨਾਸ਼ੀ ਤਖਤ ਤੇ ਬਰਾਜ਼ਮਾਨ ਹੋ ਕੇ ਉਸ ਨੂੰ ਜੀਨਤ ਬਖਸ਼ਣ ਵਾਲੀ ਹੈ। ਇਹ ਸੱਚ ਨੂੰ ਰੋਸ਼ਨ ਕਰਨ ਵਾਲੀਆਂ ਨੋ-ਮਸ਼ਾਲਾਂ ਦਾ ਨਜ਼ਾਰਾ ਦਰਸਾਉਣ ਵਾਲੀ ਅਤੇ ਝੂਠ ਅਤੇ ਅਸਤਿ ਦੀ ਰਾਤ ਦੇ ਅਨ੍ਹੇਰੇ ਨੂੰ ਨਾਸ਼ ਕਰਨ ਵਾਲੀ ਹੈ। ਇਸ ਦਾ ਮਾਲਕ ਪਹਿਲਾ ਅਤੇ ਅੰਤਮ ਬਾਦਸ਼ਾਹ ਹੈ ਅਤੇ ਅੰਦਰ ਬਾਹਰ ਨੂੰ ਵੇਖਣ ਦੀ ਦਿੱਬ ਦਿੱਸਟੀ ਰੱਖਦਾ ਹੈ। ਇਹ ਪਵਿੱਤਰ ਕਰਾਮਾਤ ਦੇ ਸਾਜ਼ ਨੂੰ ਨਸਰ ਕਰਨ ਵਾਲਾ ਅਤੇ ਬੇਪਰਵਾਹ (ਵਾਹਿਗੁਰੂ) ਦੀ ਸੇਵਾ ਅਤੇ ਬੰਦਰੀ ਨੂੰ ਰੋਸ਼ਨ ਕਰਨ ਵਾਲਾ ਹੈ। ਉਸ ਦੀਆਂ ਵਿਜੱਈ ਛੋਜਾਂ ਦੇ ਸੋਰ ਹਰ ਥਾਂ ਛਾ ਜਾਣ ਵਾਲੇ ਹਨ ਅਤੇ ਦੁਨੀਆਂ ਨੂੰ ਮੁਕਤ ਕਰਨ ਵਾਲਾ ਝੰਡਾ ਫਤਿਹ ਦੀ ਕੋਰ ਨਾਲ ਸਜ਼ਿਆ ਹੋਇਆ ਹੈ। ਅੰਤਮ ਸੱਚ ਵਾਲੇ ਨਾਮ ਦਾ ਫਾਰਸੀ ‘ਕਾਫ਼’ (ਗਾਫ਼) ਜ਼ਮਾਨੇ ਨੂੰ ਸਰ ਕਰਨ ਵਾਲਾ ਹੈ ਅਤੇ ਪਹਿਲੀ ‘ਵਾਓ’ ਜ਼ਮੀਨ ਅਤੇ ਜ਼ਮਾਨੇ ਦੀ ਸਥਿਤੀ ਜੋੜਨ ਵਾਲੀ ਹੈ। ਅਮਰ ਜ਼ਿੰਦਰੀ ਵਾਲੀ ‘ਬੇ’ ਸ਼ਰਨਾਰਥੀਆਂ ਨੂੰ ਬਖਸ਼ਣ ਵਾਲੀ ਹੈ ਅਤੇ ਉਸ ਦੇ ਨਾਮ ਦੀ ਮੁਬਾਰਕ ‘ਨੂੰਨ’ ਦੀ ਸੁਗੰਧੀ ਭਗਤਾਂ ਨੂੰ ਨਿਵਾਜ਼ਣਹਾਰੀ ਹੈ। ਉਸ ਦੀ ਵਡਿਆਈ ਅਤੇ ਸ਼ਾਨ ਸੈਕਤ ਦਾ ਰੂਪ ‘ਦਾਲ’ ਮੌਤ ਦੇ ਜਾਲ ਨੂੰ ਤੋੜ ਦੇਣ ਵਾਲਾ ਹੈ ਅਤੇ ਉਸ ਦੇ ਵੱਡੇ ਦਬਦਬੇ ਵਾਲੀ ‘ਸੀਨ’ ਜੀਵਨ ਦੀ ਪੂੰਜੀ ਹੈ। ਉਸ ਦੇ ਨਾਮ ਦਾ ‘ਨੂੰਨ’ ਸਦਾ ਉਸ ਸਰਬ ਸ਼ਕਤੀਮਾਨ ਦਾ ਸੰਗੀ ਸਾਥੀ ਹੈ ਅਤੇ ਦੂਜਾ ਫਾਰਸੀ ਦਾ ਕਾਫ਼ (ਗਾਫ਼) ਨਾ-ਫਰਮਾਨੀ ਦੇ ਜੰਗਲ ਵਿਚ ਭਟਕਣ ਵਾਲੇ ਮਨਮੁਖਾਂ ਦੀ ਜਾਨ ਨੂੰ ਗਾਲ ਦੇਣ ਵਾਲਾ ਹੈ ਅਤੇ ਅੰਤਮ ‘ਹੋ’ ਦੋਹਾਂ ਜਹਾਨਾਂ ਦੀ ਸੱਚੀ ਰਾਹ ਵਿਖਾਉਂ ਹੈ ਅਤੇ ਉਸ ਦੀ ਸਿੱਖਿਆ ਅਤੇ ਆਗਿਆ ਦਾ ਨਗਾਰਾ ਨੋ ਤਬਕਾਂ ਵਿਚ ਵੱਜਦਾ ਹੈ। ਤਿੰਨਾਂ ਲੋਕਾਂ ਅਤੇ ਛੇ ਦਿਸ਼ਾਂ ਦੇ ਲੱਖਾਂ ਬੰਦੇ ਉਸ ਦੀ ਚਾਕਰੀ ਕਰਨ ਵਾਲੇ ਹਨ ਅਤੇ ਚੌਂਹਾਂ ਪਾਣੀਆਂ ਅਤੇ ਨੋ ਖੰਡਾਂ ਦੇ ਸੈਂਕੜੇ ਹਜ਼ਾਰਾਂ ਲੋਕ ਦਸਾਂ ਦਿਸ਼ਾਂ ਦੇ ਲੱਖਾਂ ਵਾਸੀ ਉਸ ਦੀ ਦਰਗਾਹ ਦੀ ਉਸਤਤ ਕਰਨ ਵਾਲੇ ਹਨ ਅਤੇ ਲੱਖਾਂ ਧੀਸ਼ਰ, ਬ੍ਰਹਮਾ, ਅਰਸ, ਕੁਰਸ, ਉਸ ਦੀ ਸ਼ਰਨ ਵਿਚ ਆਉਣਾ ਲੋਚਦੇ ਹਨ ਅਤੇ ਲੱਖਾਂ ਧਰਤ, ਆਕਾਸ਼ ਉਸ ਦੇ ਗੁਲਾਮ ਹਨ। ਸੈਂਕੜੇ ਹਜ਼ਾਰਾਂ ਚੰਨ ਸੂਰਜ ਉਸ ਦਾ ਸਿਰੋਪਾ ਪਹਿਨਹਾਰੇ ਹਨ, ਅਤੇ ਲੱਖਾਂ ਆਸਮਾਨ ਅਤੇ ਤਬਕ ਉਸ ਦੇ ਨਾਮ ਦੇ ਗੋਲੇ ਅਤੇ ਬਿਰਹੋਂ ਕੁਠੇ ਹਨ। ਇਸੇ ਤਰ੍ਹਾਂ ਲੱਖਾਂ ਰਾਮ, ਰਾਜੇ, ਕਾਹਨ ਅਤੇ ਕਿਸ਼ਨ ਉਸ ਦੇ ਚਰਨਾਂ ਦੀ ਧੂੜ ਨੂੰ ਮੱਖੇ ਤੇ ਲਾਉਂਦੇ ਹਨ ਅਤੇ ਹਜ਼ਾਰਾਂ ਪਰਵਾਨ ਹੋਏ ਸੇਵਕ ਉਸ ਦੀ ਸਿਫਤ ਸ਼ਲਾਘਾ ਹਜ਼ਾਰਾਂ ਜੀਭਾਂ ਨਾਲ ਕਰਦੇ ਹਨ। ਲੱਖਾਂ ਧੀਸ਼ਰ ਬ੍ਰਹਮਾ ਉਸ ਦੇ ਸ਼ਰਧਾਲੂ ਹਨ, ਲੱਖਾਂ ਮੁਬਾਰਕ ਮਾਵਾਂ (ਧਰਤ ਆਕਾਸ਼ ਸਿਰਜਣ ਵਾਲੀਆਂ ਸ਼ਕਤੀਆਂ) ਉਸ ਦੀ ਸੇਵਾ ਵਿਚ ਹਨ ਅਤੇ ਲੱਖਾਂ ਤਾਕਤਾਂ ਉਸ ਦੀ ਆਗਿਆ ਪਾਲਣ ਵਾਲੀਆਂ ਹਨ ॥੧੦੪॥

ਵਾਹਿਗੁਰੂ ਜੀਓ ਸਤ
ਵਾਹਿਗੁਰੂ ਹਾਜ਼ਰ ਨਾਜ਼ਰ ਹੈ

ਨਾਸਿਰੇ ਮਨਸੂਰ ਗੁਰ ਗੋਬਿੰਦ ਸਿੰਘ
ਈਜ਼ਦਿ ਮਨਜ਼ੂਰ ਗੁਰੂ ਗੋਬਿੰਦ ਸਿੰਘ ॥੧੦੫॥

(ਗਰੀਬਾਂ ਦਾ ਰਾਖਾ) ਗੁਰੂ ਗੋਬਿੰਦ ਸਿੰਘ—ਰੱਬ ਦੀ ਰੱਖਿਆ ਵਿਚ ਗੁਰੂ ਗੋਬਿੰਦ ਸਿੰਘ—ਰੱਬ ਵਲੋਂ ਪਰਵਾਣ ਗੁਰੂ ਗੋਬਿੰਦ ਸਿੰਘ

ਹੱਕ ਰਾ ਗੰਜੂਰ ਗੁਰ ਗੋਬਿੰਦ ਸਿੰਘ

ਜੂਮਲਾ ਛੈਜ਼ ਨੂਰ ਗੁਰ ਗੋਬਿੰਦ ਸਿੰਘ ॥੧੦੬॥

ਗੁਰੂ ਗੋਬਿੰਦ ਸਿੰਘ ਸੱਚ ਦਾ ਖੜਾਨਾ ਹੈ,

ਗੁਰੂ ਗੋਬਿੰਦ ਸਿੰਘ ਸਮੂਹ ਨੂਰ ਦੀ ਮਿਹਰ ਹੈ।

ਹੱਕ ਹੱਕ ਆਗਾਹ ਗੁਰ ਗੋਬਿੰਦ ਸਿੰਘ

ਸ਼ਾਹਿ ਸ਼ਹਨਸ਼ਾਹ ਗੁਰ ਗੋਬਿੰਦ ਸਿੰਘ ॥੧੦੭॥

ਗੁਰੂ ਗੋਬਿੰਦ ਸਿੰਘ ਸੱਚ ਦੇ ਜਾਨਣ ਹਾਰਿਆਂ ਲਈ ਸੱਚ ਹੈ,

ਗੁਰੂ ਗੋਬਿੰਦ ਸਿੰਘ ਬਾਦਸ਼ਾਹਾਂ ਦਾ ਬਾਦਸ਼ਾਹ ਹੈ।

ਬਰ ਦੇ ਆਲਮ ਸ਼ਾਹ ਗੁਰ ਗੋਬਿੰਦ ਸਿੰਘ

ਖਸਮ ਰਾ ਜਾਂ-ਕਾਹ ਗੁਰ ਗੋਬਿੰਦ ਸਿੰਘ ॥੧੦੮॥

ਗੁਰੂ ਗੋਬਿੰਦ ਸਿੰਘ ਦੋਹਾਂ ਜਹਾਨਾਂ ਦਾ ਬਾਦਸ਼ਾਹ ਹੈ,

ਗੁਰੂ ਗੋਬਿੰਦ ਸਿੰਘ ਦੁਸ਼ਮਨ ਦੀ ਜਾਨ ਨੂੰ ਕਬਜ਼ ਕਰਨ ਲੈਣ ਵਾਲਾ ਹੈ।

ਡਾਇਜ਼ੁਲ ਅਨਵਾਰ ਗੁਰ ਗੋਬਿੰਦ ਸਿੰਘ

ਕਾਸ਼ਫ਼ੁਲ ਅਸਰਾਰ ਗੁਰ ਗੋਬਿੰਦ ਸਿੰਘ ॥੧੦੯॥

ਗੁਰੂ ਗੋਬਿੰਦ ਸਿੰਘ ਰੱਬੀ ਨੂਰ ਦੀ ਬਖਸ਼ਿਸ਼ ਕਰਨ ਵਾਲਾ ਹੈ।

ਗੁਰੂ ਗੋਬਿੰਦ ਸਿੰਘ ਰੱਬੀ ਰਮਜ਼ਾਂ ਨੂੰ ਖੋਲ੍ਹਣ ਵਾਲਾ ਹੈ।

ਆਲਿਮੁਲ ਅਸਤਾਰ ਗੁਰ ਗੋਬਿੰਦ ਸਿੰਘ

ਅਬਰਿ ਰਹਿਮਤ ਬਾਰ ਗੁਰ ਗੋਬਿੰਦ ਸਿੰਘ ॥੧੧੦॥

ਗੁਰੂ ਗੋਬਿੰਦ ਸਿੰਘ ਪਰਦੇ ਵਿਚ ਲੁਕੀਆਂ ਗੱਲਾਂ ਦਾ ਗਿਆਨਵਾਨ ਹੈ,

ਗੁਰੂ ਗੋਬਿੰਦ ਸਿੰਘ ਬਖਸ਼ਿਸ਼ਾਂ ਵਰਸਾਉਣ ਵਾਲਾ ਬੱਦਲ ਹੈ।

ਮੁਕਬੂਲੇ ਮਕਬੂਲ ਗੁਰ ਗੋਬਿੰਦ ਸਿੰਘ

ਵਾਸਲੇ ਮੇਸੁਲ ਗੁਰ ਗੋਬਿੰਦ ਸਿੰਘ ॥੧੧੧॥

ਗੁਰੂ ਗੋਬਿੰਦ ਸਿੰਘ ਪਰਵਾਨ ਅਤੇ ਹਰ-ਮਨ-ਪਿਆਰਾ ਹੈ,

ਗੁਰੂ ਗੋਬਿੰਦ ਸਿੰਘ ਰੱਬ ਨਾਲ ਜੂਝਿਆ ਹੋਇਆ ਅਤੇ ਜੋੜਨ ਵਾਲਾ ਹੈ।

ਜਾਂ-ਛਰੋਜ਼ ਦਹਿਰ ਗੁਰ ਗੋਬਿੰਦ ਸਿੰਘ

ਫੈਜ਼ ਹੱਕ ਰਾ ਬਹਿਰ ਗੁਰ ਗੋਬਿੰਦ ਸਿੰਘ ॥੧੧੨॥

ਗੁਰੂ ਗੋਬਿੰਦ ਸਿੰਘ ਜਮਾਨੇ ਨੂੰ ਜਾਨ ਬਖਸ਼ਣ ਵਾਲਾ ਹੈ,

ਗੁਰੂ ਗੋਬਿੰਦ ਸਿੰਘ ਰੱਬ ਦੀ ਮਿਹਰ ਦਾ ਸਮੁੰਦਰ ਹੈ।

ਹੱਕ ਰਾ ਮਹਿਬੂਬ ਗੁਰ ਗੋਬਿੰਦ ਸਿੰਘ

ਤਾਲਿਬੇ ਮਤਲੂਬ ਗੁਰ ਗੋਬਿੰਦ ਸਿੰਘ ॥੧੧੩॥

ਗੁਰੂ ਗੋਬਿੰਦ ਸਿੰਘ ਰੱਬ ਦਾ ਪਿਆਰਾ ਹੈ,

ਗੁਰੂ ਗੋਬਿੰਦ ਸਿੰਘ ਸਿੰਘ ਰੱਬ ਦਾ ਤਾਲਬ ਹੈ ਤੇ ਲੋਕਾਂ ਦਾ ਚਹੇਤਾ ਹੈ।

ਤੇਜ਼ ਰਾ ਛੱਡਾਹ ਗੁਰ ਗੋਬਿੰਦ ਸਿੰਘ

ਜਾਨੇ ਦਿਲ ਰਾ ਰਾਹ ਗੁਰ ਗੋਬਿੰਦ ਸਿੰਘ ॥੧੧੪॥

ਗੁਰੂ ਗੋਬਿੰਦ ਸਿੰਘ ਤਲਵਾਰ ਦਾ ਧਨੀ ਹੈ,
 ਗੁਰੂ ਗੋਬਿੰਦ ਸਿੰਘ ਜਾਨ ਅਤੇ ਦਿਲ ਲਈ ਅੰਮ੍ਰਿਤ ਹੈ।
 ਸਾਹਿਬਿ ਅਕਲੀਲ ਗੁਰ ਗੋਬਿੰਦ ਸਿੰਘ
 ਜਿਥਿ ਹੱਕ ਤਜਲੀਲ ਗੁਰ ਗੋਬਿੰਦ ਸਿੰਘ ॥੧੧੫॥

ਗੁਰੂ ਗੋਬਿੰਦ ਸਿੰਘ ਤਜਾਂ ਦਾ ਮਾਲਕ ਹੈ।
 ਗੁਰੂ ਗੋਬਿੰਦ ਸਿੰਘ ਰੱਬ ਦੇ ਸਾਏ ਦਾ ਪਰਛਾਵਾਂ ਹੈ।
 ਖਾਜ਼ਨਿ ਹਰ ਗੰਜ ਗੁਰ ਗੋਬਿੰਦ ਸਿੰਘ
 ਬਰਹਮਿ ਹਰ ਰੰਜ ਗੁਰ ਗੋਬਿੰਦ ਸਿੰਘ ॥੧੧੬॥

ਗੁਰੂ ਗੋਬਿੰਦ ਸਿੰਘ ਹਰ ਖਜ਼ਾਨੇ ਦਾ ਖਜ਼ਾਨਚੀ ਹੈ,
 ਗੁਰੂ ਗੋਬਿੰਦ ਸਿੰਘ ਹਰ ਦੁੱਖ ਦਰਦ ਨੂੰ ਦੂਰ ਕਰਨ ਵਾਲਾ ਹੈ।
 ਦਾਵਰਿ ਆਫਾਕ ਗੁਰ ਗੋਬਿੰਦ ਸਿੰਘ
 ਦਰ ਦੇ ਆਲਮ ਤਾਕ ਗੁਰ ਗੋਬਿੰਦ ਸਿੰਘ ॥੧੧੭॥

ਗੁਰੂ ਗੋਬਿੰਦ ਸਿੰਘ ਦੋਹਾਂ ਜਹਾਨਾਂ ਦਾ ਹਾਕਮ ਹੈ,
 ਦੋਹਾਂ ਜਹਾਨਾਂ ਵਿਚ ਗੁਰੂ ਗੋਬਿੰਦ ਸਿੰਘ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ।
 ਹੱਕ ਖੁਦ ਵੱਸਾਡਿ ਗੁਰ ਗੋਬਿੰਦ ਸਿੰਘ
 ਬਰ ਤਰੀਂ ਐਸਾਡਿ ਗੁਰ ਗੋਬਿੰਦ ਸਿੰਘ ॥੧੧੮॥

ਰੱਬ ਆਪ ਗੁਰੂ ਗੋਬਿੰਦ ਸਿੰਘ ਦਾ ਢਾਡੀ ਹੈ,
 ਗੁਰੂ ਗੋਬਿੰਦ ਸਿੰਘ ਸਰਵੇਤਮ ਗੁਣਾਂ ਦਾ ਧਾਰਨੀ ਹੈ।
 ਖਾਸਗਾਂ ਦਰ ਪਾਇ ਗੁਰ ਗੋਬਿੰਦ ਸਿੰਘ
 ਕੁੱਦਸੀਆਂ ਬਾ ਰਾਇ ਗੁਰ ਗੋਬਿੰਦ ਸਿੰਘ ॥੧੧੯॥

ਰੱਬ ਦੇ ਖਾਸ ਬੰਦੇ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਵਿਚ ਹਨ,
 ਰੱਬ ਦੇ ਪਾਕ ਨਿਕਟਵਰਤੀ ਗੁਰੂ ਗੋਬਿੰਦ ਸਿੰਘ ਦੀ ਆਗਿਆ ਵਿਚ ਹਨ।
 ਮੁਕਬਲਾਂ ਮੱਦਾਹਿ ਗੁਰ ਗੋਬਿੰਦ ਸਿੰਘ
 ਜਾਨੇ ਦਿਲ ਰਾ ਰਾਹ ਗੁਰ ਗੋਬਿੰਦ ਸਿੰਘ ॥੧੨੦॥

ਤੱਬ ਦੇ ਪਰਵਾਨ ਬੰਦੇ ਗੁਰੂ ਗੋਬਿੰਦ ਸਿੰਘ ਦੇ ਸ਼ਲਾਘਾਕਾਰ ਹਨ,
 ਜਾਂ ਅਤੇ ਦਿਲ ਲਈ ਗੁਰੂ ਗੋਬਿੰਦ ਸਿੰਘ ਰਾਹਤ (ਅਮਾਨ) ਬਖਸ਼ਣ ਵਾਲੇ ਹਨ।
 ਲਾ-ਮਕਾਂ ਪਾ-ਬੋਸਿ ਗੁਰ ਗੋਬਿੰਦ ਸਿੰਘ
 ਬਰ ਦੇ ਆਲਮ ਕੋਸਿ ਗੁਰ ਗੋਬਿੰਦ । ਖੰਘ ॥੧੨੧॥

ਲਾਮਕਾਨ-ਅਨੰਤ ਗੁਰੂ ਗੋਬਿੰਦ ਸਿੰਘ ਦੇ ਚਰਨ ਚੁੰਮਦਾ ਹੈ,
 ਦੋਹਾਂ ਜਹਾਨਾਂ ਤੇ ਗੁਰੂ ਗੋਬਿੰਦ ਸਿੰਘ ਦਾ ਨਗਾਰਾ ਵਜਦਾ ਹੈ।
 ਸੁਲਸ ਹਮ ਮਹਿਕੂਮਿ ਗੁਰ ਗੋਬਿੰਦ ਸਿੰਘ
 ਰੁੱਬਅਹਮ ਮਖਤੂਮਿ ਗੁਰ ਗੋਬਿੰਦ ਸਿੰਘ ॥੧੨੨॥

ਤਿੰਨੇ ਲੋਕ ਗੁਰੂ ਗੋਬਿੰਦ ਸਿੰਘ ਦੀ ਆਗਿਆ ਵਿਚ ਹਨ,
 ਚਾਰੇ ਮਾਣੀਆਂ ਗੁਰੂ ਗੋਬਿੰਦ ਸਿੰਘ ਦੀਆਂ ਮੁਹਰਬੰਦ ਹਨ।

ਸੁਦਸ ਹਲਕਾ ਬਗੋਸ਼ਿ ਗੁਰ ਗੋਬਿੰਦ ਸਿੰਘ
ਦੁਸ਼ਮਨ-ਅਫ਼ਗਾਨ ਜੋਸ਼ਿ ਗੁਰ ਗੋਬਿੰਦ ਸਿੰਘ ॥੧੨੩॥

ਸਾਰਾ ਜਹਾਨ ਗੁਰੂ ਗੋਬਿੰਦ ਸਿੰਘ ਦਾ ਗੁਲਾਮ ਹੈ,
ਗੁਰੂ ਗੋਬਿੰਦ ਸਿੰਘ ਦਾ ਜੋਸ਼ ਦੁਸ਼ਮਨਾਂ ਨੂੰ ਮਾਰ ਮੁਕਾਊਣ ਵਾਲਾ ਹੈ।

ਖਾਲਿਸੇ ਬੇ-ਕੀਨਾ ਗੁਰ ਗੋਬਿੰਦ ਸਿੰਘ
ਹੱਕ ਹੱਕ ਆਈਨਾ ਗੁਰ ਗੋਬਿੰਦ ਸਿੰਘ ॥੧੨੪॥

ਗੁਰੂ ਗੋਬਿੰਦ ਸਿੰਘ ਦਿਲ ਦਾ ਸਾਫ਼ ਅਤੇ ਵੈਰ ਭਾਵ ਤੋਂ ਖਾਲੀ ਹੈ,
ਗੁਰੂ ਗੋਬਿੰਦ ਸਿੰਘ ਆਪ ਸੱਚ ਹੈ ਅਤੇ ਸੱਚ ਦਾ ਸ਼ੀਸ਼ਾ ਹੈ।

ਹੱਕ ਹੱਕ ਅੰਦੇਸ਼ ਗੁਰ ਗੋਬਿੰਦ ਸਿੰਘ
ਬਾਦਸ਼ਾਹ ਦਰਵੇਸ਼ ਗੁਰ ਗੋਬਿੰਦ ਸਿੰਘ ॥੧੨੫॥

ਗੁਰੂ ਗੋਬਿੰਦ ਸਿੰਘ ਸੱਚ ਦਾ ਸੱਚਾ ਅਨੁਭਵੀ ਹੈ,
ਦਰਵੇਸ਼ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਹੈ।

ਮਕਰਮੂਲ-ਛੱਜਾਲ ਗੁਰ ਗੋਬਿੰਦ ਸਿੰਘ
ਮੁਨਇਮੁ ਲ-ਮੁਤਾਲ ਗੁਰ ਗੋਬਿੰਦ ਸਿੰਘ ॥੧੨੬॥

ਗੁਰੂ ਗੋਬਿੰਦ ਸਿੰਘ ਬਖਸ਼ਿਸ਼ਾਂ ਕਰਨ ਵਾਲਾ ਹੈ।
ਗੁਰੂ ਗੋਬਿੰਦ ਸਿੰਘ ਦੌਲਤਾਂ ਤੇ ਨਿਆਮਤਾਂ ਦੇਣ ਵਾਲਾ ਹੈ।

ਕਾਰਮੂਲ-ਕੱਰਾਮ ਗੁਰ ਗੋਬਿੰਦ ਸਿੰਘ
ਰਾਹਮੂਲ-ਰੱਹਾਮ ਗੁਰ ਗੋਬਿੰਦ ਸਿੰਘ ॥੧੨੭॥

ਗੁਰੂ ਗੋਬਿੰਦ ਸਿੰਘ ਸਖੀਆਂ ਦਾ ਵੀ ਸਖੀ ਹੈ,
ਗੁਰੂ ਗੋਬਿੰਦ ਸਿੰਘ ਰਹਿਮ ਕਰਨ ਵਾਲਿਆਂ ਲਈ ਵੀ ਰਹਿਮ ਹੈ।

ਨਾਇਮੂਲ-ਮੁਨਆਮ ਗੁਰ ਗੋਬਿੰਦ ਸਿੰਘ
ਛਾਹਮੂਲ-ਛੱਹਾਮ ਗੁਰ ਗੋਬਿੰਦ ਸਿੰਘ ॥੧੨੮॥

ਗੁਰੂ ਗੋਬਿੰਦ ਸਿੰਘ ਨਿਆਮਤਾਂ ਦੇਣ ਵਾਲਿਆਂ ਨੂੰ ਵੀ ਨਿਆਮਤਾਂ ਬਖਸ਼ਦਾ ਹੈ।
ਗੁਰੂ ਗੋਬਿੰਦ ਸਿੰਘ ਅਨੁਭਵੀਆਂ ਦਾ ਵੀ ਅਨੁਭਵੀ ਹੈ।

ਦਾਇਮੇ ਪਾਇੰਦਾ ਗੁਰ ਗੋਬਿੰਦ ਸਿੰਘ
ਛਰੋਂ ਛਰਖੰਦਾ ਗੁਰ ਗੋਬਿੰਦ ਸਿੰਘ ॥੧੨੯॥

ਗੁਰੂ ਗੋਬਿੰਦ ਸਿੰਘ ਸਦੀਵੀ ਤੇ ਸਥਿਰ ਰਹਿਣ ਵਾਲਾ ਹੈ,
ਗੁਰੂ ਗੋਬਿੰਦ ਸਿੰਘ ਨੇਕ ਅਤੇ ਵੱਡੇ ਭਾਗਾਂ ਵਾਲਾ ਹੈ।

ਫੈਜ਼ੀ ਸੁਭਹਾਨ ਜਾਤਿ ਗੁਰ ਗੋਬਿੰਦ ਸਿੰਘ
ਨੂਰਿ ਹੱਕ ਲਮਾਤ ਗੁਰ ਗੋਬਿੰਦ ਸਿੰਘ ॥੧੩੦॥

ਗੁਰੂ ਗੋਬਿੰਦ ਸਿੰਘ ਸਰਬ ਸ਼ਕਤੀਮਾਨ ਵਾਹਿਗੁਰੂ ਦੀ ਮਿਹਰ ਹੈ,
ਗੁਰੂ ਗੋਬਿੰਦ ਸਿੰਘ ਰੱਬ ਦੇ ਨੂਰ ਦੀ ਕਿਰਨਾਂ ਭਰੀ ਰੋਸ਼ਨੀ ਹੈ।

ਸਾਮਿਆਨਿ ਨਾਮਿ ਗੁਰ ਗੋਬਿੰਦ ਸਿੰਘ
ਹੱਕ-ਬੀਜ਼ੀ ਇਨਆਮਿ ਗੁਰ ਗੋਬਿੰਦ ਸਿੰਘ ॥੧੩੧॥

ਗੁਰੂ ਗੋਬਿੰਦ ਸਿੰਘ ਦਾ ਨਾਮ ਸੁਣਨ ਵਾਲੇ,
 ਗੁਰੂ ਗੋਬਿੰਦ ਸਿੰਘ ਦੀ ਬਖਸ਼ਿਸ਼ ਨਾਲ ਰੱਬ ਨੂੰ ਵੇਖਣ ਵਾਲੇ ਹੋ ਜਾਂਦੇ ਹਨ ।
 ਵਾਸਫਾਗਨਿ ਜਾਤਿ ਗੁਰ ਗੋਬਿੰਦ ਸਿੰਘ
 ਵਾਸਿਲ ਅਜ ਬਰਕਾਤਿ ਗੁਰ ਗੋਬਿੰਦ ਸਿੰਘ ॥੧੩੨॥

ਗੁਰੂ ਗੋਬਿੰਦ ਸਿੰਘ ਦੀ ਜਾਤ ਦੀ ਸਿਫਤ ਸ਼ਲਾਘਾ ਕਰਨ ਵਾਲੇ,
 ਗੁਰੂ ਗੋਬਿੰਦ ਸਿੰਘ ਦੀਆਂ ਬਰਕਤਾਂ ਅਤੇ ਬਖਸ਼ਿਸ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ।
 ਰਾਕਿਮਾਨਿ ਵਸਫਿ ਗੁਰ ਗੋਬਿੰਦ ਸਿੰਘ
 ਨਾਮਵਰ ਅਜ ਲੁਤਫਿ ਗੁਰ ਗੋਬਿੰਦ ਸਿੰਘ ॥੧੩੩॥

ਗੁਰੂ ਗੋਬਿੰਦ ਸਿੰਘ ਦੇ ਗੁਣਾਂ ਦੇ ਲਿਖਣਹਾਰੇ,
 ਗੁਰੂ ਗੋਬਿੰਦ ਸਿੰਘ ਦੀ ਕਿਰਪਾ ਅਤੇ ਮਿਹਰ ਨਾਲ ਨਾਮਵਰੀ ਪਾਉਂਦੇ ਹਨ ।
 ਨਾਜਿਗਨਿ ਰੂਇ ਗੁਰ ਗੋਬਿੰਦ ਸਿੰਘ
 ਮਸਤਿ ਹੱਕ ਦਰ ਕੂਇ ਗੁਰ ਗੋਬਿੰਦ ਸਿੰਘ ॥੧੩੪॥

ਗੁਰੂ ਗੋਬਿੰਦ ਸਿੰਘ ਦੇ ਮੁਖੜੇ ਦੇ ਦਰਸ਼ਨ ਕਰਨ ਵਾਲੇ,
 ਗੁਰੂ ਗੋਬਿੰਦ ਸਿੰਘ ਦੀ ਗਲੀ ਵਿਚ ਉਸ ਦੀ ਪ੍ਰੀਤੀ ਵਿਚ ਮਸਤ ਹੋ ਜਾਂਦੇ ਹਨ
 ਖਾਕ-ਬੋਸਿ ਪਾਇ ਗੁਰ ਗੋਬਿੰਦ ਸਿੰਘ
 ਮੁਕਬਲ ਅਜ ਆਲਾਇ ਗੁਰ ਗੋਬਿੰਦ ਸਿੰਘ ॥੧੩੫॥

ਗੁਰੂ ਗੋਬਿੰਦ ਦੇ ਚਰਨਾਂ ਦੀ ਧੂੜ ਨੂੰ ਚੁਮਣ ਵਾਲੇ,
 ਗੁਰੂ ਗੋਬਿੰਦ ਸਿੰਘ ਦੀਆਂ ਨਿਆਮਤਾਂ ਕਾਰਨ ਪਰਵਾਨ ਹੋ ਜਾਂਦੇ ਹਨ ।
 ਕਾਦਿਰਿ ਹਰ ਕਾਰ ਗੁਰ ਗੋਬਿੰਦ ਸਿੰਘ
 ਬੇਕਸਾਂ-ਰਾ ਯਾਰ ਗੁਰ ਗੋਬਿੰਦ ਸਿੰਘ ॥੧੩੬॥

ਗੁਰੂ ਗੋਬਿੰਦ ਸਿੰਘ ਹਰ ਕਾਰਜ ਦੇ ਸਮਰੱਥ ਹਨ,
 ਗੁਰੂ ਗੋਬਿੰਦ ਸਿੰਘ ਨਿਆਸਰਿਆਂ ਦੇ ਆਸਰਾ ਹਨ ।
 ਸਾਜਿਦੇ ਮਸਜ਼ਦ ਗੁਰ ਗੋਬਿੰਦ ਸਿੰਘ
 ਜੁਮਲਾ ਛੈਜੌ ਜੂਦ ਗੁਰ ਗੋਬਿੰਦ ਸਿੰਘ ॥੧੩੭॥

ਗੁਰੂ ਗੋਬਿੰਦ ਸਿੰਘ ਪ੍ਰਯਾਰੀ ਅਤੇ ਪ੍ਰਯਨੀਕ ਹਨ,
 ਗੁਰੂ ਗੋਬਿੰਦ ਸਿੰਘ ਮਿਹਰ ਅਤੇ ਬਖਸ਼ਿਸ਼ ਦਾ ਸਰੂਪ ਹਨ ।
 ਸਰਵਰਾਂ ਰਾ ਤਾਜ ਗੁਰ ਗੋਬਿੰਦ ਸਿੰਘ
 ਬਰ ਤਰੀਂ ਮਿਅਰਜ਼ ਗੁਰ ਗੋਬਿੰਦ ਸਿੰਘ ॥੧੩੮॥

ਗੁਰੂ ਗੋਬਿੰਦ ਸਿੰਘ ਸਰਦਾਰਾਂ ਦੇ ਤਾਜ ਹਨ,
 ਰੱਬ ਦੀ ਪ੍ਰਾਪਤੀ ਲਈ ਗੁਰੂ ਗੋਬਿੰਦ ਸਿੰਘ ਸਭ ਤੋਂ ਚੰਗਾ ਵਸੀਲਾ (ਪੋੜੀ) ਹਨ ।
 ਅਸ਼ਰ ਕੁੱਦਸੀ ਰਾਮੀ ਗੁਰ ਗੋਬਿੰਦ ਸਿੰਘ
 ਵਾਸਿਫਿ ਇਕਰਾਮ ਗੁਰ ਗੋਬਿੰਦ ਸਿੰਘ ॥੧੩੯॥

ਸਾਰੇ ਪਵਿੱਤ੍ਰ ਫਰਿਸ਼ਤੇ ਗੁਰੂ ਗੋਬਿੰਦ ਸਿੰਘ ਦੇ ਤਾਬਿਆਂ ਹਨ,
 ਅਤੇ ਗੁਰੂ ਗੋਬਿੰਦ ਸਿੰਘ ਦੀਆਂ ਬਖਸ਼ਿਸ਼ਾਂ ਦੀ ਸਿਫਤ ਕਰਨ ਵਾਲੇ ਹਨ ।

ਊੱਮਿ ਕੁੱਦਸ ਬਕਾਰਿ ਗੁਰ ਗੋਬਿੰਦ ਸਿੰਘ
ਰਾਸ਼ਟੀਆ ਬਰਦਾਰਿ ਗੁਰ ਗੋਬਿੰਦ ਸਿੰਘ ॥੧੪੦॥

ਜਗਤ ਦੀ ਪਵਿੱਤਰ ਜਨਮਦਾਤਾ ਗੁਰੂ ਗੋਬਿੰਦ ਸਿੰਘ ਦੀ ਸੇਵਾ ਵਿਚ ਰਹਿੰਦੀ ਹੈ।
ਅਤੇ ਗੁਰੂ ਗੋਬਿੰਦ ਸਿੰਘ ਦੀ ਟਹਿਲਣ, ਸੇਵਾਦਾਰ ਹੈ।

ਕਦਰ ਕੁਦਰਤ ਪੇਸ਼ਿ ਗੁਰ ਗੋਬਿੰਦ ਸਿੰਘ
ਇਨਕਿਯਾਦ ਅੰਦੇਸ਼ਿ ਗੁਰ ਗੋਬਿੰਦ ਸਿੰਘ ॥੧੪੧॥

ਗੁਰੂ ਗੋਬਿੰਦ ਸਿੰਘ ਦੇ ਸਾਹਮਣੇ ਕੁਦਰਤ ਦੀ ਕੀ ਕਦਰ ਹੈ?
ਉਹ ਵੀ ਗੁਰੂ ਗੋਬਿੰਦ ਸਿੰਘ ਦੀ ਬੰਦਰਗੀ ਵਿਚ ਬੱਧੀ ਰਹਿਣਾ ਚਾਹੁੰਦੀ ਹੈ।

ਤਿੱਸਾਅ ਉਲਵੀ ਖਾਕਿ ਗੁਰ ਗੋਬਿੰਦ ਸਿੰਘ
ਚਾਕਰਿ ਚਾਲਾਕਿ ਗੁਰ ਗੋਬਿੰਦ ਸਿੰਘ ॥੧੪੨॥

ਸਤੇ ਆਸਮਾਨ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਦੀ ਧੂੜ ਹਨ,
ਅਤੇ ਗੁਰੂ ਗੋਬਿੰਦ ਸਿੰਘ ਦੇ ਚੁਸਤ ਚਲਾਕ ਚਾਕਰ ਹਨ।

ਤਖਤਿ ਬਾਲਾ ਜੇਤਿ ਗੁਰ ਗੋਬਿੰਦ ਸਿੰਘ
ਲਾਮਕਾਨੇ ਸੈਰ ਗੁਰ ਗੋਬਿੰਦ ਸਿੰਘ ॥੧੪੩॥

ਆਕਾਸ਼ ਦਾ ਉਚੇਰਾ ਤਖਤ ਗੁਰੂ ਗੋਬਿੰਦ ਸਿੰਘ ਦੇ ਹੇਠ ਹੈ,
ਗੁਰੂ ਗੋਬਿੰਦ ਸਿੰਘ ਅਨੰਤ ਵਿਚ ਵਿਚਰਦੇ ਹਨ।

ਬਰ ਤਰ ਅਜ ਹਰ ਕਦਰ ਗੁਰ ਗੋਬਿੰਦ ਸਿੰਘ
ਜਾਵਿਦਾਨੀ ਸਦਰ ਗੁਰ ਗੋਬਿੰਦ ਸਿੰਘ ॥੧੪੪॥

ਗੁਰੂ ਗੋਬਿੰਦ ਸਿੰਘ ਦੀ ਕਦਰ ਕੀਮਤ ਸਭ ਤੋਂ ਉਚੇਰੀ ਹੈ,
ਗੁਰੂ ਗੋਬਿੰਦ ਸਿੰਘ ਅਬਿਨਾਸ਼ੀ ਸਿੰਘਾਸਨ ਦੇ ਮਾਲਕ ਹਨ।

ਆਲਮੇ ਰੋਸ਼ਨ ਜਿ ਗੁਰ ਗੋਬਿੰਦ ਸਿੰਘ
ਜਾਨੇ ਦਿਲ ਗੁਲਸ਼ਨ ਜਿ ਗੁਰ ਗੋਬਿੰਦ ਸਿੰਘ ॥੧੪੫॥

ਗੁਰੂ ਗੋਬਿੰਦ ਸਿੰਘ ਸਦਕਾ ਇਹ ਸੰਸਾਰ ਰੋਸ਼ਨ ਹੈ,
ਗੁਰੂ ਗੋਬਿੰਦ ਸਿੰਘ ਸਦਕਾ ਜਾਨ ਅਤੇ ਦਿਲ ਗੁਲਜ਼ਾਰ ਹੈ।

ਰੂਜ਼ ਅਫਜ਼ੂੰ ਜਾਹਿ ਗੁਰ ਗੋਬਿੰਦ ਸਿੰਘ
ਜੇਥਿ ਤਖਤੈ ਗਾਹਿ ਗੁਰ ਗੋਬਿੰਦ ਸਿੰਘ ॥੧੪੬॥

ਗੁਰੂ ਗੋਬਿੰਦ ਸਿੰਘ ਦਾ ਮਰਤਬਾ ਦਿਨ ਦਿਨ ਵਧਦਾ ਹੈ,
ਗੁਰੂ ਗੋਬਿੰਦ ਸਿੰਘ ਤਖਤ ਅਤੇ ਅਸਥਾਨ ਦੀ ਸ਼ੇਭਾ ਹਨ।

ਮੁਰਸ਼ੁਦ-ਦਾਰੈਨ ਗੁਰ ਗੋਬਿੰਦ ਸਿੰਘ
ਬੀਨਿਸ਼ਿ ਹਰ ਐਨ ਗੁਰ ਗੋਬਿੰਦ ਸਿੰਘ ॥੧੪੭॥

ਗੁਰੂ ਗੋਬਿੰਦ ਸਿੰਘ ਦੋਹਾਂ ਜਹਾਨਾਂ ਦੇ ਸਤਿਗੁਰੂ ਹਨ,
ਗੁਰੂ ਗੋਬਿੰਦ ਸਿੰਘ ਹਰ ਅੱਖ ਦੀ ਰੋਸ਼ਨੀ ਹਨ।

ਜੁਮਲਾ ਦਰ ਛਰਮਾਨਿ ਗੁਰ ਗੋਬਿੰਦ ਸਿੰਘ
ਬਰ ਤੇਰ ਆਮਦ ਸ਼ਾਨਿ ਗੁਰ ਗੋਬਿੰਦ ਸਿੰਘ ॥੧੪੮॥

ਸਾਰਾ ਸੰਸਾਰ ਗੁਰੂ ਗੋਬਿੰਦ ਸਿੰਘ ਦੇ ਹੁਕਮ ਵਿਚ ਹੈ,
ਗੁਰੂ ਗੋਬਿੰਦ ਸਿੰਘ ਦੀ ਸਭ ਤੋਂ ਵੱਡੀ ਸ਼ਾਨ ਹੈ।

ਹਰ ਦੇ ਆਲਮ ਪੈਲਿ ਗੁਰ ਗੋਬਿੰਦ ਸਿੰਘ
ਜੁਮਲਾ ਅੰਦਰ ਜੈਲਿ ਗੁਰ ਗੋਬਿੰਦ ਸਿੰਘ ॥੧੪੯॥

ਦੇਵੇਂ ਦੁਨੀਆਂ ਗੁਰੂ ਗੋਬਿੰਦ ਸਿੰਘ ਦਾ ਕਬੀਲਾ ਹਨ,
ਸਾਰੇ ਲੋਕ ਗੁਰੂ ਗੋਬਿੰਦ ਸਿੰਘ ਦਾ ਪੱਲਾ ਫੜਨਹਾਰੇ ਹਨ।

ਵਾਹਿਬੇ ਵੱਹਾਬ ਗੁਰੂ ਗੋਬਿੰਦ ਸਿੰਘ
ਡਾਤਿਹਿ ਹਰ ਬਾਬ ਗੁਰ ਗੋਬਿੰਦ ਸਿੰਘ ॥੧੫੦॥

ਗੁਰੂ ਗੋਬਿੰਦ ਸਿੰਘ ਬਖਸ਼ਿਸ਼ਾਂ ਕਰਨ ਵਾਲੇ ਸਖੀ ਹਨ,
ਗੁਰੂ ਗੋਬਿੰਦ ਸਿੰਘ ਹਰ ਦਰ ਦੇ ਖੇਲਣ ਹਾਰੇ (ਹਰ ਥਾਂ ਦੇ ਵਿਜਈ) ਹਨ।

ਸ਼ਾਮਿਲਿ-ਲ-ਅਸ਼ਫਾਕ ਗੁਰ ਗੋਬਿੰਦ ਸਿੰਘ
ਕਾਮਿਲਿ-ਲ-ਅਖਲਾਕ ਗੁਰ ਗੋਬਿੰਦ ਸਿੰਘ ॥੧੫੧॥

ਗੁਰੂ ਗੋਬਿੰਦ ਸਿੰਘ ਮਿਹਰਾਂ ਨਾਲ ਭਰਪੂਰ ਹਨ,
ਗੁਰੂ ਗੋਬਿੰਦ ਸਿੰਘ ਸਦਾਚਾਰ ਵਿਚ ਪਰੀਪੂਰਣ ਹਨ।

ਰੂਹ ਦਰ ਹਰ ਜਿਸਮ ਗੁਰ ਗੋਬਿੰਦ ਸਿੰਘ
ਨੂਰ ਦਰ ਹਰ ਚਸ਼ਮ ਗੁਰ ਗੋਬਿੰਦ ਸਿੰਘ ॥੧੫੨॥

ਗੁਰੂ ਗੋਬਿੰਦ ਸਿੰਘ ਹਰ ਸਰੀਰ ਵਿਚ ਦੀ ਰੂਹ ਹਨ,
ਗੁਰੂ ਗੋਬਿੰਦ ਸਿੰਘ ਹਰ ਅੱਖ ਵਿਚਲਾ ਨੂਰ ਹਨ।

ਜੁਮਲਾ ਰੋਜ਼ੀ ਖਾਰਿ ਗੁਰ ਗੋਬਿੰਦ ਸਿੰਘ
ਬੈਜ਼ਿ ਹੱਕ ਇਮਤਾਰ ਗੁਰ ਗੋਬਿੰਦ ਸਿੰਘ ॥੧੫੩॥

ਸਾਰੇ ਹੀ ਗੁਰੂ ਗੋਬਿੰਦ ਸਿੰਘ ਦੇ [ਦਰ ਤੋਂ] ਰੋਜ਼ੀ ਪ੍ਰਾਪਤ ਕਰਨ ਵਾਲੇ ਹਨ,
ਗੁਰੂ ਗੋਬਿੰਦ ਸਿੰਘ ਰੱਬ ਦੀ ਮਿਹਰ ਦੇ ਬੱਦਲ ਵਰਸਾਉਣ ਵਾਲੇ ਹਨ।

ਬਿਸਤੇ ਹਫਤ ਗਦਾਇ ਗੁਰ ਗੋਬਿੰਦ ਸਿੰਘ
ਹਫਤ ਹਮ ਸ਼ੈਦਾਇ ਗੁਰ ਗੋਬਿੰਦ ਸਿੰਘ ॥੧੫੪॥

ਸਤਾਈ [ਵਲਾਇਤਾਂ] ਗੁਰੂ ਗੋਬਿੰਦ ਸਿੰਘ ਦੇ ਭਿਖਾਰੀ ਹਨ,
ਸੱਤੇ ਸੰਸਾਰ ਗੁਰੂ ਗੋਬਿੰਦ ਸਿੰਘ ਤੋਂ ਕੁਰਬਾਨ ਹਨ।

ਖਾਕਹੂਬਿ ਸਰਾਇ ਗੁਰ ਗੋਬਿੰਦ ਸਿੰਘ
ਖੱਮਸ ਵਸਡ ਪੈਰਾਇ ਗੁਰ ਗੋਬਿੰਦ ਸਿੰਘ ॥੧੫੫॥

ਪੰਜੇ ਇੰਦਰੇ ਗੁਰੂ ਗੋਬਿੰਦ ਸਿੰਘ ਦੇ ਗੁਣਾਂ ਨੂੰ ਸ਼ੇਭਾ ਦੇਣ ਵਾਲੇ ਹਨ,
ਅਤੇ ਗੁਰੂ ਗੋਬਿੰਦ ਸਿੰਘ ਦੇ ਮਹਿਲਾਂ ਦੇ ਝਾੜੂ-ਬਰਦਾਰ ਹਨ।

ਬਰ ਦੇ ਆਲਮ ਦਸਤਿ ਗੁਰ ਗੋਬਿੰਦ ਸਿੰਘ
ਜੁਮਲਾ ਉਲਵੀ ਪਸਤਿ ਗੁਰ ਗੋਬਿੰਦ ਸਿੰਘ ॥੧੫੬॥

ਦੇਹਾਂ ਜਹਾਨਾਂ ਉੱਤੇ ਗੁਰੂ ਗੋਬਿੰਦ ਸਿੰਘ [ਦੀ ਮਿਹਰ] ਦਾ ਹੱਥ ਹੈ,
ਸਾਰੇ ਛਰਿਸਤੇ ਅਤੇ ਦੇਵਤੇ ਗੁਰੂ ਗੋਬਿੰਦ ਸਿੰਘ ਸਾਹਮਣੇ ਤੁੱਛ ਹਨ।

ਲਾਅਲ ਸਗੋ ਗੁਲਾਮਿ ਗੁਰ ਗੋਬਿੰਦ ਸਿੰਘ

ਦਾਗਦਾਰਿ ਨਾਮਿ ਗੁਰ ਗੋਬਿੰਦ ਸਿੰਘ ॥੧੫੭॥

[ਨੰਦ] ਲਾਲ ਗੁਰੂ ਗੋਬਿੰਦ ਸਿੰਘ [ਦੇ ਦਰ] ਦਾ ਇਕ ਗੁਲਾਮ ਕੂਕਰ ਹੈ,
ਉਹ ਗੁਰੂ ਗੋਬਿੰਦ ਸਿੰਘ ਦੇ ਨਾਮ ਦੇ ਦਾਗਾ ਵਾਲਾ ਹੈ।

ਕਮਤਰੀਂ ਜਿ ਸਗਾਨਿ ਗੁਰ ਗੋਬਿੰਦ ਸਿੰਘ

ਰੇਜ਼ਾ-ਚੀਨਿ ਖੂਨਿ ਗੁਰ ਗੋਬਿੰਦ ਸਿੰਘ ॥੧੫੮॥

ਉਹ ਗੁਰੂ ਗੋਬਿੰਦ ਸਿੰਘ ਦੇ ਕੁੱਤਿਆਂ ਤੋਂ ਵੀ ਨੀਚ ਹੈ,
ਉਹ ਗੁਰੂ ਗੋਬਿੰਦ ਸਿੰਘ ਦੇ ਦਸਤਰਖਾਨ ਤੋਂ ਭੋਰੇ ਚੁਗਣ ਵਾਲਾ ਹੈ।

ਸਾਇਲ ਅਜ਼ ਇਨਆਮਿ ਗੁਰ ਗੋਬਿੰਦ ਸਿੰਘ

ਖਾਕਿ ਪਾਕਿ ਅਕਦਾਮਿ ਗੁਰ ਗੋਬਿੰਦ ਸਿੰਘ ॥੧੫੯॥

ਇਹ (ਦਾਸ) ਗੁਰੂ ਗੋਬਿੰਦ ਸਿੰਘ ਦੇ ਚਰਨਾਂ ਦੀ ਪਵਿੱਤਰ ਧੂੜੀ ਦੀ ਬਖਸ਼ਿਸ਼ ਦਾ ਜਾਚਕ ਹੈ।

ਬਾਦ ਜਾਨਸ਼ ਛਿਦਾਇ ਗੁਰ ਗੋਬਿੰਦ ਸਿੰਘ

ਛਰਕਿ ਉਥ ਬਰ ਪਾਇ ਗੁਰ ਗੋਬਿੰਦ ਸਿੰਘ ॥੧੬੦॥

[ਰੱਬ ਕਰੇ] ਇਸ (ਨੰਦ ਲਾਲ) ਦੀ ਜਾਨ ਗੁਰੂ ਗੋਬਿੰਦ ਸਿੰਘ ਤੋਂ ਕੁਰਬਾਨ ਹੋਵੇ,

[ਰੱਬ ਕਰੇ] ਉਸ ਦਾ ਸੀਸ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਤੇ ਟਿਕਿਆ ਰਹੇ।

੧੭ੰ ਸਤਿਗੁਰੂ ਪ੍ਰਸਾਦਿ ॥

ਜੋਤਿ ਬਿਗਾਸ

ਗੁਰੂ ਨਾਨਕ ਆਮਦ ਨਰਾਇਨ ਸਰੂਪ

ਹਮਾਨਾ ਨਿਰੰਜਨ ਨਿਰੰਕਾਰ ਰੂਪ ॥੧॥

ਗੁਰੂ ਨਾਨਕ ਨਾਰਾਇਣ ਦਾ ਸਰੂਪ ਹੈ,
ਨਿਰਸੰਦੇਹ ਉਹ ਨਿਰੰਜਨ ਅਤੇ ਨਿਰੰਕਾਰ ਦਾ ਰੂਪ ਹੈ।

ਹੱਕਸ਼ ਆਫਰੀਦਾ ਜਿ ਨੂਰਿ ਕਰਮ

ਅਜੋ ਆਲਮੇ ਰਾ ਛਯੂਜਿ ਆਤਮ ॥੨॥

ਰੱਬ ਨੇ ਉਸ ਨੂੰ ਆਪਣੀ ਬਖਸ਼ਿਸ਼ ਦੇ ਨੂਰ ਤੋਂ ਉਤਪੰਨ ਕੀਤਾ ਹੈ।

ਸਾਰਾ ਸੰਸਾਰ ਵਡੇਰੀਆਂ ਬਖਸ਼ਿਸ਼ਾਂ ਉਸ ਤੋਂ ਪ੍ਰਾਪਤ ਕਰਦਾ ਹੈ।

ਹੱਕਸ਼ ਬਰ-ਗੁਜ਼ੀਦਾ ਜਿ ਹਰ ਬਰ-ਗੁਜ਼ੀਂ

ਨਸ਼ਾਂਦਸ਼ ਜਿ ਹਰ ਬਰ-ਤਰੀਂ ਬਰ-ਤਰੀਂ ॥੩॥

ਰੱਬ ਨੇ ਉਸ ਨੂੰ ਹਰ ਚੁਣੇ ਹੋਏ ਤੋਂ ਉਚੇਰਾ ਚੁਣਿਆ ਹੈ,

ਰੱਬ ਨੇ ਉਸ ਨੂੰ ਹਰ ਉਚੇਰੇ ਅਸਥਾਨ ਤੋਂ ਉਚੇਰਾ ਬਿਠਾਇਆ ਹੈ।

ਹੱਕਸ਼ ਗੁਫਤ ਖੁਦ ਮੁਰਸ਼ਦੁਲ-ਆਲਾਮੀਨ

ਨਜਾਤੁਲਵਰਾ ਰਹਿਮਤੁਲ ਮੁਜਨਬੀਨ ॥੪॥

ਰੱਬ ਨੇ ਆਪ ਉਸ ਨੂੰ ਦੇਹਾਂ ਜਹਾਨਾਂ ਦਾ ਮੁਰਸ਼ਦ (ਸਤਿਗੁਰ) ਕਰਾਰ ਦਿੱਤਾ।

ਬੇਸ਼ਕ ਗੁਰੂ ਨਾਨਕ ਪਰਲੋਕ ਦੀ ਮੁਕਤੀ ਅਤੇ ਬਖਸ਼ਿਸ਼ਾਂ ਦੀ ਰਹਿਮਤ ਹੈ।

ਸਹਿਨਸ਼ਾਹਿ ਦਾਰੈਨ ਕਰਦਸ਼ ਪਿਤਾਬ

ਅਜੋ ਤਾਲਿਬਾਂ ਰਾ ਕਰਾਮਤ ਨਸਾਬ ॥੫॥

ਰੱਬ ਨੇ ਉਸ ਨੂੰ ਲੋਕ ਪਰਲੋਕ ਦਾ ਸਹਿਨਸ਼ਾਹ ਕਹਿ ਕੇ ਸੰਬੋਧਨ ਕੀਤਾ।

ਉਸ ਤੋਂ (ਗੁਰੂ ਤੋਂ) ਜਾਚਕਾਂ ਨੂੰ ਬਜ਼ੁਰਗੀ ਦਾ ਸੌਮਾ ਮਿਲਦਾ ਹੈ।

ਹੱਕਸ਼ ਆਰਾਸਤ ਖੁਦ ਤਖਤਗਾਹਸ਼ ਬੁਲੰਦ

ਜਿ ਹਰ ਛੁੱਕੇ ਸਾਖਤਸ਼ ਅਰਜਮੰਦ ॥੬॥

ਰੱਬ ਨੇ ਆਪ ਉਸ (ਗੁਰੂ) ਦੇ ਉੱਚੇ ਸਿੰਘਾਸਨ ਨੂੰ ਸਜਾਇਆ,

ਰੱਬ ਨੇ ਉਸ ਨੂੰ ਹਰ ਨੇਕੀ ਨਾਲ ਵਡਿਆਇਆ।

ਹਮਾ ਖਾਸਗਾਂ ਰਾ ਬਪਾਇਸ਼ ਛਗੰਦ

ਮੁਜ਼ਹਿਰ ਲਵਾ ਆਮਦਾ ਦੇਵ ਬੰਦ ॥੭॥

ਰੱਬ ਨੇ ਸਾਰੇ ਖਾਸ ਅਤੇ ਪਰਵਾਨਤ ਨਿਕਟਵਰਤੀਆਂ ਨੂੰ ਉਸ ਦੇ ਚਰਨਾਂ ਨਾਲ ਲਾਇਆ। ਉਸ ਦਾ ਫਤਿਹ ਦੇ ਚਿੰਨ੍ਹ ਵਾਲਾ ਝੰਡਾ ਅਸਮਾਨ ਨਾਲ ਗੱਲਾਂ ਕਰਦਾ ਹੈ।

ਸਰੀਰਿ ਸ਼ਹਿਨਸ਼ਾਹੀਇ ਦਾਇਮਾਂ
ਕੁਲਾਹਿ ਸਰ ਅਫਰਾਜ਼ੀਇ ਜਾਵਿਦਾਂ ॥੮॥

ਉਸ ਦੀ ਪਾਤਸ਼ਾਹੀ ਦਾ ਤੁਖਤ ਸਦਾ ਸਥਿਰ ਰਹਿਣ ਵਾਲਾ ਹੈ,
ਉਸ ਦੀ ਉਚੇਰੀ ਸ਼ਾਨ ਦਾ ਤਾਜ ਸਦਾ ਕਾਇਮ ਰਹਿਣ ਵਾਲਾ ਹੈ।

ਹੱਕਸ ਦਾਦ ਅਜ਼ਾਗਾਇਤਿ ਮੁਕਰਮਤ
ਅਜੇ ਜੇਬ ਹਰ ਸ਼ਹਿਰੇ ਹਰ ਮੁਮਲਕਤ ॥੯॥

ਰੱਬ ਨੇ ਉਸ ਨੂੰ ਵੱਡੀ ਵਡਿਆਈ ਅਤੇ ਸਖਾਵਤ ਬਖਸ਼ੀ ਹੈ,
ਉਸ ਦੇ ਕਾਰਣ ਹਰ ਨਗਰ ਅਤੇ ਦੇਸ਼ ਸ਼ੇਭਨੀਕ ਹੈ।

ਜਿ ਪੈਸ਼ੀਨੀਆਂ ਪੇਸ਼ਤਰ ਆਮਦਾ
ਬ-ਕਦਰ ਅਜ਼ਾਹਮਾ ਬੇਸ਼ਤਰ ਆਮਦਾ ॥੧੦॥

ਉਹ (ਗੁਰੂ ਨਾਨਕ) ਆਪਣੇ ਪਹਿਲੇ ਹੋ ਗੁਜਰੇ ਅਵਤਾਰਾਂ ਤੋਂ ਵੀ ਪਹਿਲਾਂ ਦਾ ਹੈ।
ਗੁਰੂ ਨਾਨਕ ਕਦਰ ਕੀਮਤ ਤੋਂ ਸਭ ਨਾਲੋਂ ਵਡਮੁੱਲਾ ਹੈ।

ਹਜ਼ਾਰਾਂ ਬ੍ਰਹਮਾ ਸਨਾਖਾਨਿ ਉੰ
ਜਿ ਹਰ ਬਰ-ਤਰੀਂ ਬਰ-ਤਰੀਂ ਸ਼ਾਨਿ ਉੰ ॥੧੧॥

ਹਜ਼ਾਰਾਂ ਬ੍ਰਹਮਾ ਗੁਰੂ ਨਾਨਕ ਦੀ ਉਸਤਤਿ ਕਰਦੇ ਹਨ,
ਸਾਰੇ ਵਡਿੱਕਿਆਂ ਦੀ ਸ਼ਾਨ ਨਾਲੋਂ ਗੁਰੂ ਨਾਨਕ ਦੀ ਸ਼ਾਨ ਵਡੇਰੀ ਹੈ।

ਹਜ਼ਾਰ ਈਸ਼਼ਰ ਇੰਦਰ ਦਰ ਪਾਇ ਉੰ
ਜਿ ਹਰ ਬਰ-ਤਰੀਂ ਬਰ-ਤਰੀਂ ਜਾਇ ਉੰ ॥੧੨॥

ਹਜ਼ਾਰਾਂ ਈਸ਼਼ਰ ਅਤੇ ਇੰਦਰ ਗੁਰੂ ਨਾਨਕ ਦੇ ਚਰਨਾਂ ਵਿਚ ਹਨ,
ਸਾਰੇ ਵਡਿੱਕਿਆਂ ਨਾਲੋਂ ਗੁਰੂ ਨਾਨਕ ਦਾ ਅਸਥਾਨ ਉਚੇਰਾ ਹੈ।

ਹਜ਼ਾਰਾ ਚੂੰ ਧਰੂ ਹਜ਼ਾਰਾਂ ਚੂੰ ਬਿਸ਼ਨ
ਬਸੇ ਰਾਮ ਰਾਜਾ ਬਸੇ ਕਾਨੂ ਕਿਸ਼ਨ ॥੧੩॥

ਹਜ਼ਾਰਾਂ ਧਰੂ ਵਰਗੇ ਅਤੇ ਹਜ਼ਾਰਾਂ ਬਿਸ਼ਨ ਵਰਗੇ, ਅਤੇ ਇਸੇ ਤਰ੍ਹਾਂ
ਅਨੇਕਾਂ ਰਾਮ ਰਾਜੇ ਅਤੇ ਅਨੇਕਾਂ ਕਾਹਨ ਕਿਸ਼ਨ,

ਹਜ਼ਾਰਾਂ ਚੂੰ ਦੇਵੀ ਚੰ ਗੋਰਖ ਹਜ਼ਾਰ
ਕਿ ਪੇਸ਼ਿ ਕਦਮਹਾਇ ਉੰ ਜਾਂ-ਸਿਪਾਰ ॥੧੪॥

ਹਜ਼ਾਰਾਂ ਦੇਵੀ ਦੇਵਤਿਆਂ ਅਤੇ ਹਜ਼ਾਰਾਂ ਗੋਰਖਾਂ ਵਰਗੇ,
ਗੁਰੂ ਨਾਨਕ ਦੇ ਚਰਨਾਂ ਤੋਂ ਆਪਣੀ ਜਾਨ ਵਾਰਦੇ ਹਨ।

ਹਜ਼ਾਰਾਂ ਸਪਹਿਰੇ ਹਜ਼ਾਰਾਂ ਸੁਮਾ
ਹਜ਼ਾਰਾਂ ਜਮੀਨੇ ਹਜ਼ਾਰਾਂ ਸੁਰਾ ॥੧੫॥

ਹਜ਼ਾਰਾਂ ਚੂੰ ਕੁਰਸੀ ਹਜ਼ਾਰਾਂ ਚੂੰ ਅਰਸ਼
ਬਪਾਇਸ਼ਾਂ ਦਿਲੇ ਜਾਂ ਖੁਦ ਕਰਦਾ ਫਰਸ਼ ॥੧੬॥

ਹਜ਼ਾਰਾਂ ਆਸਮਾਨ ਅਤੇ ਹਜ਼ਾਰਾਂ ਆਕਾਸ਼, ਹਜ਼ਾਰਾਂ ਧਰਤ ਅਤੇ ਹਜ਼ਾਰਾਂ ਪਾਤਾਲ, ਅਤੇ ਹਜ਼ਾਰਾਂ ਗਗਨਾਂ ਦੀ ਕੁਰਸੀ ਅਤੇ ਹਜ਼ਾਰਾਂ ਤਖਤ, ਗੁਰੂ ਨਾਨਕ ਦੇ ਚਰਨਾਂ ਵਿਚ ਆਪਣੇ ਦਿਲ-ਜਾਨ ਨੂੰ [ਅੱਖਾਂ ਵਾਂਗ] ਵਿਛਾਉਂਦੇ ਹਨ।

ਹਜ਼ਾਰਾਂ ਚੂੰ ਨਾਸੂਤੇ ਮਲਕੁਤ ਹਮ
ਹਜ਼ਾਰਾਂ ਚੂੰ ਜਬਰੂਤੇ ਲਾਹੂਤ ਹਮ ॥੧੭॥
ਹਜ਼ਾਰਾਂ ਮਕੀਨੇ ਹਜ਼ਾਰਾਂ ਮਕਾਂ
ਹਜ਼ਾਰਾਂ ਜਮੀਨੇ ਹਜ਼ਾਰਾਂ ਜਮਾਂ ॥੧੮॥
ਹੱਕ ਅਫਗੰਦਾ ਦਰ ਪਾਇ ਉੰ ਬੰਦਾ ਵਾਰ
ਜਹੇ ਫਜ਼ਲੇ ਬਖਸ਼ਾਇਸ਼ ਕਿਰਦਗਾਰ ॥੧੯॥

ਹਜ਼ਾਰਾਂ ਇਨ੍ਹਾਂ ਲੋਕਾਂ ਅਤੇ ਹਜ਼ਾਰਾਂ ਦੇਵ ਲੋਕਾਂ ਨੂੰ,
ਹਜ਼ਾਰਾਂ ਰੱਬ ਦੇ ਰੂਪ ਦੇ ਦੇਸ਼ਾਂ ਅਤੇ ਹਜ਼ਾਰਾਂ ਸੱਚਖੰਡਾਂ,
ਅਥਵਾ ਹਜ਼ਾਰਾਂ ਵਾਸੀਆਂ ਅਤੇ ਹਜ਼ਾਰਾਂ ਵਾਸਿਆਂ ਨੂੰ,
ਅਤੇ ਹਜ਼ਾਰਾਂ ਜਮੀਨਾਂ ਅਤੇ ਹਜ਼ਾਰਾਂ ਜਮਾਨਿਆਂ ਨੂੰ,
ਰੱਬ ਨੇ ਗੁਰੂ ਨਾਨਕ ਦੇ ਚਰਨਾਂ ਵਿਚ ਸੇਵਕਾਂ ਵਾਂਗ ਸੁੱਟ ਦਿੱਤਾ ਹੈ,
ਵਾਰੇ ਵਾਰੇ ਜਾਈਏ ਰੱਬ ਦੀ ਅਜਿਹੀ ਮਿਹਰ ਅਤੇ ਬਖਸ਼ਿਸ਼ ਤੋਂ।

ਮੁਨੱਵਰ ਅਜੇ ਹਰ ਦੇ ਆਲਮ ਬਹੱਕ
ਹੱਕਸ਼ ਦਾਦ ਬਰ ਜੁਮਲਾ ਮੁਕਬਲ ਸਬਕ ॥੨੦॥
ਦੋਵੇਂ ਜਹਾਨ ਗੁਰੂ ਨਾਨਕ ਸਦਕਾ ਰੋਸ਼ਨ ਹਨ,
ਰੱਬ ਨੇ ਉਸ ਨੂੰ ਸਾਰੇ ਪਤਵੰਤਿਆਂ ਨਾਲੋਂ ਵਡੇਰਾ ਬਣਾਇਆ ਹੈ।

ਹਜ਼ਾਰਾਂ ਚੁ ਆਦਮ ਹਜ਼ਾਰਾਂ ਹੱਵਾ
ਹਜ਼ਾਰਾ ਮਲਾਇਕ ਬਪਾਇਸ਼ ਫਿਦਾ ॥੨੧॥
ਹਜ਼ਾਰਾਂ ਆਦਮ ਅਤੇ ਹਜ਼ਾਰਾਂ ਹੱਵਾ ਅਥਵਾ ਹਜ਼ਾਰਾਂ ਦੇਵੀ ਦੇਵਤੇ ਗੁਰੂ
ਨਾਨਕ ਦੇ ਚਰਨਾਂ ਤੋਂ ਬਲਿਹਾਰੀ ਜਾਂਦੇ ਹਨ।

ਹਜ਼ਾਰਾਂ ਸ਼ਹਿਨਸ਼ਾਹ ਪੇਸ਼ਸ਼ ਗੁਲਾਮ
ਹਜ਼ਾਰਾਂ ਖੂਰੈ ਮਾਹਸ ਅੰਦਰ ਸਲਾਮ ॥੨੨॥
ਹਜ਼ਾਰਾਂ ਸ਼ਹਿਨਸ਼ਾਹ ਗੁਰੂ ਨਾਨਕ ਦੇ ਹਜ਼ੂਰੀ ਗੁਲਾਮ ਹਨ,
ਹਜ਼ਾਰਾਂ ਸੂਰਜ ਚੰਦਰਮਾ ਗੁਰੂ ਨਾਨਕ ਨੂੰ ਨਿਉਂ ਨਿਉਂ ਸਲਾਮਾਂ ਕਰਦੇ ਹਨ।

ਹਮੂ ਨਾਨਕ ਅਸਤੇ ਹਮੂ ਅੰਗਦ ਅਸਤ
ਹਮੂ ਅਮਰਦਾਸ ਅਫਜ਼ਲੇ ਅਮਜਦ ਅਸਤ ॥੨੩॥
ਨਾਨਕ ਵੀ ਉਹੀ ਹੈ ਅੰਗਦ ਵੀ ਉਹੀ ਹੈ,
ਬਖਸ਼ਿਸ਼ ਅਤੇ ਵੱਡੀ ਵਡਿਆਈ ਦਾ ਮਾਲਕ ਅਮਰ ਦਾਸ ਵੀ ਉਹੀ ਹੈ।

ਹਮੂ ਰਾਮਦਾਸੇ ਹਮੂ ਅਰਜੂਨ ਅਸਤ
ਹਮੂ ਹਰਗੋਬਿੰਦ ਅਕਰਮੇ ਅਹਿਸਨ ਅਸਤ ॥੨੪॥

ਊਹੀ ਰਾਮ ਦਾਸ ਅਤੇ ਊਹੀ ਅਰਜੁਨ ਹੈ,
ਸਭ ਤੋਂ ਵੱਡਾ ਅਤੇ ਚੰਗੇਰਾ ਹਰਗੋਬਿੰਦ ਵੀ ਊਹੀ ਹੈ।

ਹਮੂੰ ਹਸਤ ਹਰਿਰਾਇ ਕਰਤਾ ਗੁਰੂ
ਬਦ ਆਸ਼ਕਾਰਾ ਹਮਾ ਪੁਸ਼ਤੇ ਰੂ ॥੨੫॥

ਊਹੀ ਹਰਿਰਾਇ ਕਰਤਾ ਗੁਰੂ ਹੈ, ਜਿਸ ਨੂੰ
ਹਰ ਸੈ ਦੀ ਸਿੱਧ ਪੁੱਠ ਸਾਫ਼ ਪ੍ਰਗਟ ਹੋ ਜਾਂਦੀ ਹੈ।

ਹਮੂੰ ਹਰਿਕਿਸ਼ਨ ਆਮਦਾ ਸਰ-ਬੁਲੰਦ
ਅਜੋਹ ਹਾਸਿਲ ਉਮੀਦਿ ਹਰ ਮੁਸਤਮੰਦ ॥੨੬॥

ਊਹੀ ਸਿਰ-ਕੱਢ ਹਰਿਕਿਸ਼ਨ ਹੈ,
ਜਿਸ ਤੋਂ ਹਰ ਹਾਜਤਮੰਦ ਦੀ ਮੁਰਾਦ ਪੂਰੀ ਹੁੰਦੀ ਹੈ।

ਹਮੂੰ ਹਸਤ ਤੇਗ ਬਹਾਦਰ ਗੁਰੂ
ਕਿ ਗੋਬਿੰਦ ਸਿੰਘ ਆਮਦ ਅਜ ਨੂਰਿ ਉ ॥੨੭॥

ਊਹੀ ਗੁਰੂ ਤੇਗ ਬਹਾਦਰ ਹੈ,
ਜਿਸ ਦੇ ਨੂਰ ਤੋਂ ਗੋਬਿੰਦ ਸਿੰਘ ਪ੍ਰਗਟ ਹੋਇਆ ਹੈ।

ਹਮੂੰ ਗੁਰੂ ਗੋਬਿੰਦ ਸਿੰਘ ਹਮੂੰ ਨਾਨਕ ਅਸਤ
ਹਮਾ ਸ਼ਬਦਿ ਉੰ ਜੋਹਰੇ ਮਾਨਕ ਅਸਤ ॥੨੮॥

ਊਹੀ ਗੁਰੂ ਗੋਬਿੰਦ ਸਿੰਘ ਹੈ, ਤੇ ਊਹੀ ਨਾਨਕ ਗੁਰੂ ਹੈ,
ਉਸ ਦੇ ਸ਼ਬਦ ਜਵਾਹਰਾਤ ਅਤੇ ਮਾਨਕ ਮੇਤੀ ਹਨ।

ਚਿ ਜੋਹਰ ਚੁਨਾਂ ਜੋਹਰਿ ਹੱਕ ਜਲਾ
ਚਿ ਮਾਨਕ ਚੁਨਾਂ ਮਾਨਕਿ ਹੱਕ ਜ਼ਿਆ ॥੨੯॥

ਉਸ ਦਾ ਸ਼ਬਦ ਜੋਹਰ ਹੈ, ਜਿਸ ਨੂੰ ਸੱਚ ਦੀ ਪਾਨ ਦਿੱਤੀ ਗਈ ਹੈ,
ਉਸ ਦਾ ਸ਼ਬਦ ਮਾਣਕ ਹੈ, ਜਿਸ ਨੂੰ ਸੱਚ ਦੀ ਚਮਕ ਬਖਸ਼ੀ ਗਈ ਹੈ।

ਜਿ ਹਰ ਕਾਲਿ ਕੁਦੁਸ ਆਮਦਾ ਕੁਦੁਸਤਰ
ਜਿ ਹਰ ਰੁਬਾਅ ਸੁਦੁਸ ਆਮਦਾ ਸੁਖਸਤਰ ॥੩੦॥

ਊਹ ਹਰ ਪਵਿੱਤ੍ਰ ਬਚਨ ਤੋਂ ਵੀ ਵਧੇਰੇ ਪਵਿੱਤਰ ਹੈ,
ਊਹ ਚਾਰ ਖਾਣੀਆਂ ਅਤੇ ਛੇ ਦਰਸ਼ਨਾਂ ਨਾਲੋਂ ਵੀ ਵਧੇਰੇ ਉਚੇਰਾ ਹੈ।

ਪਜੀਰਾਇ ਫਰਮਾਨਿ ਉੰ ਸ਼ਸ਼ ਜਿਹਤ
ਮੁਨੱਵਰ ਅਜੋ ਦਾਇਮਾ ਸਲਤਨਤ ॥੩੧॥

ਛੇਇ ਪਾਸੇ ਹੀ ਉਸ ਦੀ ਆਗਿਆ ਦੇ ਪਾਲਣ ਕਰਨ ਵਾਲੇ ਹਨ,
ਸਾਰੀ ਪਾਤਸ਼ਾਹੀ ਉਸ ਦੇ ਕਾਰਣ ਸਦਾ ਰੋਸ਼ਨ ਰਹਿੰਦੀ ਹੈ।

ਬ-ਹਰ ਦੇ ਜਹਾਂ ਕੋਸਿ ਸਾਹੀਇ ਉੰ
ਜਹੇ ਡੌਰਿ-ਗੀਹਾਂ ਖੁਦਾਈਇ ਉੰ ॥੩੨॥

ਉਸ ਦੀ ਬਾਦਸ਼ਾਹੀ ਦਾ ਨਗਾਰਾ ਦੇਹਾਂ ਜਹਾਨਾਂ ਵਿਚ ਵੱਜਦਾ ਹੈ,
ਉਸ ਦੀ ਖੁਦਾਈ ਦੁਨੀਆਂ ਦੀ ਸ਼ਾਨ ਹੈ।

ਬੁਲੰਦ ਅਖ਼ਤਰਸ਼ ਹਰ ਦੇ ਆਲਮ ਫਰੋਜ਼
 ਕਜੇ ਆਮਦਾ ਦੁਸ਼ਮਨਾਨਸ਼ ਬਸੋਜ਼ ॥੩੩॥
 ਉਸ ਦਾ ਉੱਚਾ ਸਿਤਾਰਾ ਦੇਹਾਂ ਦੁਨੀਆਂ ਨੂੰ ਰੋਸ਼ਨ ਕਰਦਾ ਹੈ,
 ਉਸ ਦਾ ਉੱਚਾ ਸਿਤਾਰਾ ਦੁਸ਼ਮਨਾਂ ਨੂੰ ਸਾੜ ਦਿੰਦਾ ਹੈ।

ਜਿ ਮਾਹੀ ਜਮੀਂ ਤਾ ਸਰਿ ਲਾ-ਮਕਾਂ
 ਹਮਾ ਫਿਦਵੀਇ ਨਾਮਿ ਪਾਕਿਸ਼ ਬਜਾਂ ॥੩੪॥
 ਧਰਤੀ ਹੇਠਲੀ ਮੱਛੀ ਤੋਂ ਲੈ ਕੇ ਉਚੇਰੇ ਅਨੰਤ ਦੀ ਸੀਮਾ ਤੱਕ,
 ਸਾਰੀ ਲੋਕਾਈ ਉਸ ਦੇ ਪਵਿੱਤਰ ਨਾਮ ਦੀ ਦਿਲ ਜਾਨ ਤੋਂ ਸੇਵਕ ਹੈ।

ਮਲੂਕੇ ਮਲਿਕ ਤਾਅਤ ਅੰਦੇਸ਼ਿ ਉ
 ਜਿ ਹਰ ਕੇਸ਼ ਫਰਖੰਦਾ-ਤਰ ਕੇਸ਼ਿ ਉ ॥੩੫॥
 ਬਾਦਸ਼ਾਹ ਅਤੇ ਦੇਵਤੇ ਉਸ ਦੀ ਬੰਦਰੀ ਵਿਚ ਸਿਮਰਣ ਕਰਦੇ ਹਨ,
 ਉਸ ਦਾ ਧਰਮ ਹਰ ਧਰਮ ਨਾਲੋਂ ਵਧੇਰੇ ਵਡਭਾਗੀ ਅਤੇ ਨੇਕ ਹੈ।

ਚਿ ਕੈਸਰ ਚਿ ਖਾਕਾਂ ਹਜ਼ਾਰਾਂ ਹਜ਼ਾਰ
 ਚਿ ਕਿਸਰਾ ਚਿ ਕਾਉਂਸ ਬੇਸ਼ ਅਜ ਸੁਮਾਰ ॥੩੬॥
 ਚਿ ਛੋਰੋ ਚਿ ਫਗਨੂਰਿ ਵਾਲਾ-ਗਾਹ
 ਬਪਾਇਸ਼ ਹਮਾ ਬੰਦਾ-ਇ ਖਾਕ ਰਾਹ ॥੩੭॥
 ਹਮਾ ਫਿਦਵੀ ਓ ਬੰਦਾ-ਇ ਪਾਇ ਉ
 ਪਜੀਰਿੰਦਾਇ ਹੁਕਮਿ ਆਲਾਇ ਉ ॥੩੮॥
 ਚਿ ਸੁਲਤਾਨਿ ਈਰਾਂ ਚਿ ਖਾਨਿ ਖੂਤਨ
 ਚਿ ਦਾਰਾਇ ਤੂਰਾਂ ਸਾਹਿ ਯਮਨ ॥੩੯॥
 ਚਿ ਕੁੰਤਾਲਿ ਰੂਸੇ ਚਿ ਸੁਲਤਾਨਿ ਹਿੰਦ
 ਚਿ ਹੁੱਕਾਮਿ ਦੱਕਨ ਚਿ ਰਾਇ ਖੜੰਦ ॥੪੦॥

ਕੀ ਲੱਖਾਂ ਕੈਸਰ ਤੇ ਕੀ ਲੱਖਾਂ ਖਾਕਾਨ (ਮੰਗੋਲ ਦੇ ਬਾਦਸ਼ਾਹ)
 ਕੀ ਅਣਗਿਣਤ ਕਿਸਰਾ (ਨੈਸ਼ੀਰਵਾਂ) ਤੇ ਕੀ ਬੇਸ਼ਮਾਰ ਕਾਉਂਸ,
 (ਈਰਾਨ ਦੇ ਬਾਦਸ਼ਾਹ), ਤੇ ਕੀ ਛੋਰੋ (ਮਿਸਰ ਦੇ ਬਾਦਸ਼ਾਹ) ਤੇ ਕੀ
 ਉੱਚੇ ਮਰਤਬਿਆਂ ਵਾਲੇ ਫਗਨੂਰ (ਚੀਨ ਦੇ ਬਾਦਸ਼ਾਹ),
 ਇਹ ਸਾਰੇ ਉਸ ਦੇ ਚਰਨਾਂ ਦੀ ਧੂੜ ਹਨ।
 ਇਹ ਸਾਰੇ ਉਸ ਦੇ ਚਰਨਾਂ ਦੇ ਸੇਵਕ ਅਤੇ ਗੁਲਾਮ ਹਨ।
 ਇਹ ਸਾਰੇ ਉਸ ਦੇ ਦੈਵੀ ਹੁਕਮਾਂ ਦੀ ਪਾਲਣਾ ਕਰਨ ਵਾਲੇ ਹਨ।
 ਕੀ ਈਰਾਨ ਦਾ ਸੁਲਤਾਨ ਤੇ ਕੀ ਖੂਤਨ ਦਾ ਖਾਨ, ਅਤੇ
 ਕੀ ਤੂਰਾਨ ਦਾ ਦਾਰਾ ਅਤੇ ਕੀ ਯਮੁਨ ਦਾ ਬਾਦਸ਼ਾਹ,
 ਕੀ ਰੂਸ ਦਾ ਜਾਰ ਅਤੇ ਕੀ ਹਿੰਦੁਸਤਾਨ ਦਾ ਸੁਲਤਾਨ,
 ਕੀ ਦੱਖਣ ਦੇ ਹਾਕਮ ਤੇ ਕੀ ਵਡਭਾਗੇ ਰਾਓ—

ਜਿ ਮਸ਼ਹਿਰਕ ਬ-ਮਗਾਰਿਬ ਹਮਾ ਸਰਵਰਾਂ
ਪੜੀਰਾਇ ਫਰਮਾਨਿ ਕੁਦਸ਼ ਬਜਾਂ ॥੪੧॥

ਪੁਰਬ ਤੋਂ ਲੈ ਕੇ ਪੱਛਮ ਤੱਕ ਦੇ ਸਰਦਾਰ ਅਤੇ ਬਾਦਸ਼ਾਹ ਉਸ ਦੇ ਪਵਿੱਤ੍ਰ
ਹੁਕਮਾਂ ਦੀ ਜਾਨ ਨਾਲ ਪਾਲਣਾ ਕਰਦੇ ਹਨ।

ਹਜ਼ਾਰਾਂ ਕਿਉਂਮਰਸੇ ਜਮਸ਼ੇਦੇ ਜਾਰ
ਕਮਰ ਬਸਤਾ ਦਰ ਖਿਦਮਤਸ਼ ਬੰਦਾ ਵਾਰ ॥੪੨॥

ਹਜ਼ਾਰਾਂ ਕਿਉਂਮਰਸ ਅਤੇ ਜਮਸ਼ੇਦ (ਪੁਰਾਤਨ ਈਰਾਨ ਦੇ ਬਾਦਸ਼ਾਹ), ਅਤੇ ਜਾਰ (ਰਸ ਦੇ ਬਾਦਸ਼ਾਹ)
ਉਸ ਦੀ ਸੇਵਾ ਵਿਚ ਤਿਆਰ ਬਰ ਤਿਆਰ ਗੁਲਾਮਾਂ ਵਾਂਗ ਖਲੋਤੇ ਹਨ।

ਹਜ਼ਾਰਾਂ ਚੂੰ ਰੁਸਤਮ ਹਜ਼ਾਰਾਂ ਚੂੰ ਸਾਮ
ਹਜ਼ਾਰਾਂ ਚੂੰ ਅਸਫੰਦ ਯਾਰਸ਼ ਗੁਲਾਮ ॥੪੩॥

ਹਜ਼ਾਰਾਂ ਰੁਸਤਮ ਵਰਗੇ ਅਤੇ ਹਜ਼ਾਰਾਂ ਸਾਮ (ਰੁਸਤਮ ਦਾ ਬਾਬਾ) ਅਤੇ ਹਜ਼ਾਰਾਂ ਅਸਫੰਦਯਾਰ
(ਗਸਤਾਸਪ ਦਾ ਪੁੱਤਰ, ਜਿਸ ਨੂੰ ਰੁਸਤਮ ਨੇ ਤੀਰ ਨਾਲ ਅੰਨ੍ਹਿਆਂ ਕਰਕੇ ਮਾਰ ਦਿੱਤਾ ਸੀ) ਵਰਗੇ
ਉਸ ਦੇ ਗੁਲਾਮ ਹਨ।

ਹਜ਼ਾਰਾਂ ਚੂੰ ਜਮਨਾ ਹਜ਼ਾਰਾਂ ਚੂੰ ਗੰਗ
ਬਪਾ ਅੰਦਰਸ਼ ਸਰ ਨਿਹਾਦਾ ਜਿ ਨੰਗ ॥੪੪॥

ਹਜ਼ਾਰਾਂ ਜਮਨਾ ਅਤੇ ਹਜ਼ਾਰਾਂ ਗੰਗਾ ਵਰਗੇ ਦਰਿਆ
ਸਤਿਕਾਰ ਨਾਲ ਉਸ ਦੇ ਚਰਨਾਂ ਵਿਚ ਸੀਸ ਨਿਵਾਉਂਦੇ ਹਨ।

ਚਿਹ ਇੰਦਰ-ਆਦਿਕਾਨੇ ਚਿਹ ਬ੍ਰਹਮ-ਆਦਿਕਾਂ
ਚਿਹ ਰਾਮ-ਆਦਿਕਾਨੇ ਚਿਹ ਕ੍ਰਿਸ਼ਨ-ਆਦਿਕਾਂ ॥੪੫॥

ਕੀ ਇੰਦਰਾਦਿਕ ਅਤੇ ਕੀ ਬ੍ਰਹਮਾਦਿਕ,
ਕੀ ਰਾਮਾਦਿਕ ਅਤੇ ਕੀ ਕ੍ਰਿਸ਼ਨਾਦਿਕ—

ਜਬਾਨਿ ਹਮਾ ਕਾਸਿਰ ਅਜ ਵਸਫਿ ਉੰ
ਹਮਾ ਭਾਸਤਗਾਰਿੰਦਾਇ ਲੁਤਫਿ ਉੰ ॥੪੬॥

ਸਾਰੇ ਹੀ ਆਪਣੀ ਜਬਾਨ ਨਾਲ ਉਸ ਦੀ ਉਸਤਤ ਕਰਨ ਤੋਂ ਅਸਮਰੱਥ ਹਨ,
ਅਤੇ ਸਾਰੇ ਹੀ ਉਸ ਦੀ ਮਿਹਰ ਅਤੇ ਬਖ਼ਸ਼ਿਸ਼ ਦੇ ਜਾਚਕ ਹਨ।

ਬ-ਹਰ ਦੀਪੇ ਹਰ ਸੂਇ ਕੌਸ਼ ਬੁਲੰਦ
ਬ-ਹਰ ਮਮਿਲਕਤ ਨਾਮਿ ਉੰ ਅਰਜਮੰਦ ॥੪੭॥

ਹਰ ਦੀਪ ਵਿਚ ਅਤੇ ਹਰ ਦਸ਼ਾ ਵੱਲ ਉਸ ਦਾ ਡੰਕਾ ਵੱਜ ਰਿਹਾ ਹੈ,
ਹਰ ਦੇਸ਼ ਅਤੇ ਰਾਜ ਵਿਚ ਉਸ ਦਾ ਨਾਮ ਸਤਿਕਾਰਿਆ ਜਾਂਦਾ ਹੈ।

ਬ-ਹਰ ਖੰਡੋ ਬ੍ਰਹਿਮੰਡੋ ਅਜੋ ਦਾਸਤਾਂ
ਪੜੀਰਾਇ ਹੁਕਮਸ਼ ਹਮਾਂ ਰਾਸਤਾਂ ॥੪੮॥

ਹਰ ਖੰਡ ਅਤੇ ਬ੍ਰਹਿਮੰਡ ਵਿਚ ਉਸ ਦੀਆਂ ਗੱਲਾਂ ਹੁੰਦੀਆਂ ਹਨ,
ਸਾਰੇ ਸੱਚ ਦੇ ਉਪਾਸਕ ਉਸ ਦੀ ਆਗਿਆ ਦਾ ਪਾਲਣ ਕਰਦੇ ਹਨ।

ਸੁਰਾ ਤਾ ਸਮਾ ਜੁਮਲਾ ਫਰਮਾਂ-ਬਰਸ

ਜਿ ਮਾਹਿਤਾਬੇ ਮਾਹੀ ਹਮਾ ਚਾਕਰਸ ॥੪੯॥

ਪਾਤਾਲ ਤੋਂ ਲੈ ਕੇ ਸਤਵੇਂ ਆਸਮਾਨ ਤੱਕ ਸਾਰੇ ਉਸ ਦੇ ਹੁਕਮ ਨੂੰ ਮੰਨਣ ਵਾਲੇ ਹਨ,
ਚੰਦਰਮਾ ਤੋਂ ਲੈ ਕੇ ਧਰਤੀ ਦੇ ਹੇਠਲੀ ਮੱਛੀ ਤੱਕ ਸਾਰੇ ਹੀ ਉਸ ਦੇ ਸੇਵਕ ਅਤੇ ਚਾਕਰ ਹਨ ।

ਕਰਮਹਾ ਵ ਅਫਜ਼ਾਲਿ ਉੰ ਬੇ ਹਸਾ

ਕਰਮਾਤੇ ਇਹਜਾਜਿ ਉੰ ਕਿਬਰੀਆ ॥੫੦॥

ਉਸ ਦੀਆਂ ਬਖਸ਼ਿਸ਼ਾਂ ਅਤੇ ਮਿਹਰਾਂ ਬੇਸੁਮਾਰ ਹਨ,

ਉਸ ਦੀ ਕਰਮਾਤ ਅਤੇ ਉਸ ਦੇ ਚੋਜ ਦੈਵੀ ਹਨ ।

ਜੁਬਾਂ-ਹਾ ਬ-ਤੋਸੀਫਿ ਉੰ ਗੁੰਗੇ ਲਾਲ

ਸਖੂਨ ਰਾ ਬ-ਵਸਫਸ਼ ਚਿ ਹੱਦੇ ਮਜਾਲ ॥੫੧॥

ਉਸ ਦੀ ਸਿਫਤ ਅਤੇ ਉਸਤਤਿ ਕਰਨ ਤੋਂ ਜੀਭਾਂ ਗੁੰਗੀਆਂ ਹਨ,

ਉਸ ਦੀ ਸਿਫਤ ਦੀ ਗੱਲ ਕਰਨ ਦੀ ਨਾ ਕੋਈ ਹੱਦ ਹੈ ਅਤੇ ਨਾ ਕਿਸੇ ਨੂੰ ਮਜਾਲ ।

ਕਰੀਮੁਲ-ਸਜਾਇਆ ਜਮੀਲੁਲ ਖਸਾਲ

ਅਮੂਮੁਲ ਅਤਾਇਆ ਸਮੂਮੁਲ ਨਵਾਲ ॥੫੨॥

ਉਹ ਸੁਭਾਉ ਕਰਕੇ ਸਖੀ ਹੈ, ਸੁਹੱਪਣ ਉਸ ਦੀ ਖਸਲਤ ਵਿਚ ਹੈ,

ਉਹ ਸਖਾਵਤਾਂ ਕਰਕੇ ਜਾਣਿਆ ਜਾਂਦਾ ਹੈ, ਉਹ ਸੁਗਾਤਾਂ ਕਰਕੇ ਯਾਦ ਰਹਿੰਦਾ ਹੈ ।

ਸਫੀਉਲ-ਵਰਾਇਆ ਜਮਾਨੁਲ-ਵੁਰਾ

ਮਹੀਤੁਲ-ਸਖਾਇਆ ਜਕਾ-ਉਲ-ਹੁਦਾ ॥੫੩॥

ਉਹ ਸਾਰੀ ਖਲਕਤ ਦੇ ਗੁਨਾਹਾਂ ਦੀ ਮੁਆਫੀ ਚਾਹੁਣ ਵਾਲਾ ਹੈ, ਉਹ ਸਾਰੀ ਲੋਕਾਈ ਦਾ ਜਾਮਨ ਹੈ ।

ਉਹ ਸੂਰਮਤਾਈ ਦਾ ਸਮੁੰਦਰ ਹੈ, ਉਹ ਸਿੱਧੇ ਮਾਰਗ ਦਾ ਸੂਰਜ ਹੈ ।

ਨਜਾਤੁਲ-ਅਵਾਮੇ ਅਮਾਨੁਲ-ਅਨਾਮ

ਜਲਾ ਯਾਛਤਾ ਜੂ ਗਮਾਮਿ ਜਲਾਮ ॥੫੪॥

ਉਹ ਆਮ ਜਨਤਾ ਦਾ ਮੁਕਤੀ-ਦਾਤਾ ਹੈ ਅਤੇ ਉਹ ਸਾਰੇ ਲੋਕਾਂ ਦੀ ਅਮਾਨਤ ਹੈ,

ਉਸ ਦੀ ਛੋਹ ਸਦਕਾ ਕਾਲੇ ਬੱਦਲ ਚਮਕ ਉੱਠਦੇ ਹਨ ।

ਵਹੂਰੁਲ ਅਤਾ ਓ ਅਮੀਮੁਲ ਨਾਮ

ਕਸੀਰੁਲ ਫਯੂਜੇ ਕੰਢੀਉਲ ਕਰਮ ॥੫੫॥

ਉਹ ਬਖਸ਼ਿਸ਼ਾਂ ਦਾ ਅਤਿਅੰਤ ਹੈ ਅਤੇ ਨਿਆਮਤਾਂ ਦਾ ਵੱਡਾ ਸਮੂਹ ਹੈ,

ਉਹ ਫੈਜਾਂ ਦਾ ਬਹੁਤਾਤ ਹੈ ਅਤੇ ਸਖਾਵਤ ਦੀ ਉੱਥੇ ਬਸ ਹੈ ।

ਫਰਾਜਿੰਦਾਇ ਰਾਇਤਿ ਅਦਲੇ ਦਾਦ

ਫਰੇਜਿੰਦਾਇ ਦੀਦਾਇ ਇਅਤਕਾਦ ॥੫੬॥

ਉਹ ਅਕਲ ਇਨਸਾਫ ਦੇ ਝੰਡੇ ਨੂੰ ਝੁਲਾਉਣ ਵਾਲਾ ਹੈ,

ਉਹ ਵਿਸ਼ਵਾਸ ਦੇ ਨੇਤ੍ਰਾਂ ਨੂੰ ਚਮਕਾਉਣ ਵਾਲਾ ਹੈ ।

ਅਜੀਮੁਲ-ਮਨਾਜ਼ਿਲ ਰਫੀਅ-ਉਲ-ਮਕਾਂ

ਕਰੀਮੁਲ-ਸਮਾਇਲ ਮਨੀਅ-ਉਲ-ਨਿਸ਼ਾਂ ॥੫੭॥

ਉਹ ਉੱਚੇ ਮਹਿਲਾਂ ਵਾਲਾ ਹੈ, ਉੱਚੀਆਂ ਹਵੇਲੀਆਂ ਵਾਲਾ ਹੈ,
ਉਹ ਆਦਤਾਂ ਦਾ ਸਖੀ ਹੈ, ਨੈਣ-ਨਕਸ਼ਾਂ ਦਾ ਸਾਉ ਹੈ।

ਮੁਕੱਦਸ ਜਨਾਬੇ ਮੁਅੱਲਾ ਖਿਤਾਬ

ਗਦਾਇਸ਼ ਹਜ਼ਾਰਾਂ ਮਹਿ ਓ ਆਫਤਾਬ ॥੫੯॥

ਪਵਿੱਤਰ ਹੈ ਉਸ ਦੀ ਦਰਗਾਹ ਅਤੇ ਉਚੇਰਾ ਹੈ ਉਸ ਦਾ ਖਿਤਾਬ।
ਹਜ਼ਾਰਾਂ ਚੰਨ ਸੂਰਜ ਉਸ ਦੇ ਮੰਗਤੇ ਹਨ।

ਮਾਅਲੀ ਮਦਾਰਿਜ਼ ਅਵਾਲੀ ਪਨਾਹ

ਅਲੀਮਿ ਰਮੂਜ਼ਿ ਸਫੇਦੇ ਸਿਆਹ ॥੫੯॥

ਉਸ ਦੇ ਦਰਜੇ ਉੱਚੇ ਹਨ, ਅਤੇ ਉਹ ਵੱਡੀ ਓਟ ਹੈ,
ਚੰਗੇ ਅਤੇ ਭੈੜੇ ਭੇਦਾਂ ਨੂੰ ਜਾਨਣ ਵਾਲਾ ਹੈ।

ਤਕੱਦੁਸ ਮਦਾਰਿਜ਼ ਫਖੀਮੁਲ ਨਵਾਲ

ਤਆਲਾ ਮਰਾਤਬ ਅਮੀਮੁਲ-ਫਜ਼ਾਲ ॥੬੦॥

ਵੱਖ ਵੱਖ ਖੰਡਾਂ ਨੂੰ ਪਵਿੱਤਰ ਕਰਨ ਵਾਲਾ ਅਤੇ ਬਖਸ਼ਿਸ਼ਾਂ ਦਾ ਦਾਤਾ,
ਮਰਤਬਿਆਂ ਨੂੰ ਉੱਚਿਆਂ ਕਰਨ ਵਾਲਾ ਅਤੇ ਫਜ਼ਲਾਂ ਦਾ ਸਮੂਹ ਹੈ।

ਮੁਅੱਜਾਮ ਸ਼ਰਾਇਫ਼ ਸਤ੍ਤਦਾ ਖਸਾਲ

ਮੁਕੱਗਮ ਖਸਾਇਲ ਮੁਨਵਰ ਜਮਾਲ ॥੬੧॥

ਸ਼ਰਾਫਤਾਂ ਵਿਚ ਵਡੇਰਾ, ਖਸਲਤਾਂ ਵਿਚ ਸਭਨਾਂ ਨਾਲੋਂ ਸ਼ਲਾਘਾ ਯੋਗ,
ਨੇਕ ਆਦਤਾਂ ਕਰਕੇ ਸਤਿਕਾਰ ਯੋਗ ਅਤੇ ਰੂਪ ਵਿਚ ਸ਼ੇਭਨੀਕ।

ਜਮਾਲਿਸ਼ ਹਮਾ ਕੁੱਗਾ-ਇ ਜੁਲਜਲਾਲ

ਸ਼ੁਕੋਹਸ਼ ਹਮਾ ਅਜ਼ਮਤਿ ਲਾ-ਜਵਾਲ ॥੬੨॥

ਉਸ ਦਾ ਹੁਸਨ ਜਮਾਲ ਰੱਬ ਦੇ ਜਾਹ ਜਲਾਲ ਦਾ ਘੇਰਾ ਹੈ,
ਉਸ ਦੀ ਸ਼ਾਨ ਸ਼ੈਕਤ ਸਦੀਵੀ ਅਤੇ ਅਖਿਨਾਸੀ ਵੱਡਿਆਈ ਹੈ।

ਜਮੀਲੁਲ ਸਫ਼ਾਤੇ ਜਜੀਲੁਲ ਸਨਾ

ਕਛੀਲੁਲ ਜਰਾਇਮ ਵਕੀਲੁਲ ਵਰਾ ॥੬੩॥

ਉਹ ਸਿਫਤਾਂ ਕਰਕੇ ਸੁੰਦਰ ਹੈ, ਸਿਫਤਾਂ ਵਿਚ ਸੰਪੂਰਨ ਹੈ,
ਉਹ ਗੁਨਾਹਾਂ ਦਾ ਜਾਮਾ (ਬਖਸ਼ਣ ਵਾਲਾ) ਹੈ ਅਤੇ ਜਗਤ ਦਾ ਪੱਖ ਪੂਰਨ ਵਾਲਾ ਹੈ।

ਕਰੀਮੁਲ ਮਨਿਸ਼ ਮਾਲਕਿ ਫੈਜੇ ਜੂਦ

ਹਮਾ ਕੁਦਸੀਆਂ ਪੇਸ਼ਿ ਉੰ ਦਰ ਸਜੂਦ ॥੬੪॥

ਤਬੀਅਤ ਕਰਕੇ ਉਹ ਸਖੀ ਹੈ, ਉਹ ਬਖਸ਼ਿਸ਼ ਅਤੇ ਸਖਾਵਤ ਦਾ ਮਾਲਕ ਹੈ,
ਸਾਰੇ ਫਰਿਸ਼ਤੇ ਉਸ ਦੇ ਸਾਹਮਣੇ ਸੀਸ ਝੁਕਾਉਂਦੇ ਹਨ।

ਖੁਦਾਵੰਦਿ ਅਰਜੇ ਸਮਾਵਾਤੇ ਅਰਸ਼

ਮੁਨਵਰ-ਕੁਨਿ ਜੁਲਮਤ ਆਬਾਦ ਫਰਸ਼ ॥੬੫॥

ਉਹ ਧਰਤ, ਆਕਾਸ਼ ਅਤੇ ਅਰਸ਼ਾਂ ਦਾ ਮਾਲਕ ਹੈ,

ਉਹ ਧਰਤ ਦੇ ਅਨ੍ਹੇਰੇ ਵਿਹੜੇ ਨੂੰ ਰੋਸ਼ਨ ਕਰਨ ਵਾਲਾ ਹੈ।

ਜੂਏ ਮਜਦੇ ਤਖਸੀਸੇ ਤਫ਼ਖੀਰ ਹਾ
ਬੁਦਾਰੰਦਿ ਤਮਜ਼ੀਦੇ ਤੋਕੀਰ ਹਾ ॥੬੯॥

ਉਹ ਅਸਲੋਂ ਸਾਉਪੁਣੇ ਅਤੇ ਬਜ਼ੁਰਗੀ ਦੀ ਰੋਸ਼ਨੀ ਹੈ,
ਉਹ ਵਕਾਰ ਅਤੇ ਵਡਿਆਈ ਦਾ ਮਾਲਕ ਹੈ।

ਵਲੀ-ਉਲ-ਤਫ਼ਾਜ਼ੀਲੋਂ ਤਕਰੀਮ ਹਾ
ਅਮੀਮੁਲ ਤਕਰੀਮੇ ਤਨਈਮ ਹਾ ॥੬੧॥

ਉਹ ਛਜ਼ੀਲਤਾਂ ਅਤੇ ਵਡਿਆਈਆਂ ਦਾ ਵਲੀ ਹੈ,
ਉਹ ਬਖਸ਼ਿਸ਼ਾਂ ਅਤੇ ਨਿਆਮਤਾਂ ਦਾ ਸਮੂਹ ਹੈ।

ਵਹੂਰੁਲ ਤਜ਼ੀਲੋਂ ਇਜ਼ਲਾਲ ਹਾ
ਕਸੀਰੁਲ ਤਕਾਮੀਲੋਂ ਇਕਮਾਲ ਹਾ ॥੬੮॥

ਉਹ ਸਖ਼ਾਵਤਾਂ ਅਤੇ ਦਾਨਾਈਆਂ ਦਾ ਅਤਿਅੰਤ ਹੈ।
ਉਹ ਕਾਮਲਾਂ ਅਤੇ ਨਿਪੁੰਨ ਵਿਅਕਤੀਆਂ ਦਾ ਬਹੁਤਾਤ ਹੈ।

ਅਮੀਮੁਲ ਅਤੀਆਤ ਕਾਮਿਲ ਅਯਾਰ
ਪਜ਼ੀਰਿੰਦਾਇ ਇਜ਼ਜ਼ਿ ਹਰ ਖਾਕਸਾਰ ॥੬੯॥

ਉਹ ਭੇਟਾਂ ਅਤੇ ਸੁਗਾਤਾਂ ਦਾ ਸਮੂਹ ਅਤੇ ਕਾਮਲ ਸਰਾਫ਼ ਹੈ,
ਉਹ ਨਿਮਾਣਿਆਂ ਦੀ ਆਜ਼ਜ਼ੀ ਪਰਵਾਨ ਕਰ ਲੈਣ ਵਾਲਾਂ ਹੈ।

ਮੁਫ਼ਖੁੱਰੁਲ ਨਬਾਇਲ ਜਜ਼ੀਲੁਲ ਜਮੀਲ
ਕਸੀਰੁਲ ਛਜ਼ਾਇਲ ਜਲੀਲੁਲ ਨਬੀਲ ॥੭੦॥

ਉਹ ਬਜ਼ੁਰਗਾਂ ਅਤੇ ਬਾਦਸ਼ਾਹਾਂ ਦਾ ਛਖਰ ਅਤੇ ਸਾਉਆਂ ਦਾ ਸਰਦਾਰ ਹੈ,
ਉਹ ਛਜ਼ੀਲਤਾਂ ਦੀ ਬਹੁਤਾਤ ਅਤੇ ਸੁਘੜ ਸੁਜਾਨ ਪੁਰਖਾਂ ਦਾ ਪ੍ਰਤੀਨਿਧਿ ਹੈ।

ਜਿ ਨੁਰਸ਼ ਜਹਾਂ ਯਾਫ਼ਤਾ ਜੇਖੇ ਫਰ
ਜਿ ਛੈਜ਼ਸ਼ ਮਕੀਨੇ ਮਕਾਂ ਬਹਿਰਾਵਰ ॥੭੧॥

ਉਸ ਦੇ ਨੂਰ ਤੋਂ ਦੁਨੀਆਂ ਨੇ ਸੁੰਦਰਤਾ, ਸੁਹੱਪਣ ਅਤੇ ਸ਼ਾਨ ਪ੍ਰਾਪਤ ਕੀਤੀ ਹੈ,
ਉਸ ਦੀ ਬਖਸ਼ਿਸ਼ ਤੋਂ ਇਸ ਸੰਸਾਰ ਅਤੇ ਸੰਸਾਰ ਵਾਸੀਆਂ ਨੇ ਲਾਭ ਪ੍ਰਾਪਤ ਕੀਤਾ ਹੈ।

ਬ-ਦਸਤਸ਼ ਛਰੋਜ਼ਾਂ ਦੋ ਗੋਹਰ ਚੂੰ ਮਿਹਰ
ਯਕੇ ਜਾਇ ਫਜ਼ਲੇ ਦਿਗਰ ਜਾਇ ਕਹਿਰ ॥੭੨॥

ਉਸ ਦੇ ਹੱਥ ਵਿਚ ਦੋ ਮੌਤੀ ਸੂਰਜ ਵਤ ਚਮਕਦੇ ਹਨ,
ਇਕ ਮਿਹਰਾਂ ਵਾਲਾ ਹੈ ਅਤੇ ਦੂਜਾ ਕਹਿਰ ਅਤੇ ਗਜ਼ਬ ਦਾ ਨਿਸ਼ਾਨ ਹੈ।

ਬ ਅੱਵਲ ਜਹਾਂ ਰਾ ਸ਼ੁਦਾ ਹੱਕ ਨੁਮਾ
ਬ ਸਾਨੀ ਹਮਾ ਜੁਲਮੇ ਜੁਲਮਤ ਜਦਾ ॥੭੩॥

ਪਹਿਲੇ ਕਾਰਣ ਇਹ ਜਹਾਨ ਸੱਚ ਦਾ ਪਰਦਰਸ਼ਕ ਹੈ,
ਅਤੇ ਦੂਜਾ ਸਾਰੇ ਅੰਨ੍ਹੇ ਅਤੇ ਜੁਲਮ ਨੂੰ ਨਾਸ਼ ਕਰਨ ਹਾਰਾ ਹੈ।

ਹਮਾ ਜੁਲਮਤੇ ਜੁਲਮ ਰਾ ਸਾਖਤ ਦੂਰ
ਜਹਾਂ ਦਰ ਜਹਾਂ ਜੋ ਰਯਾਹੇ ਸਰੂਰ ॥੭੪॥

ਉਸ ਨੇ ਸਾਰੇ ਅਨ੍ਹੇਰੇ ਅਤੇ ਜੁਲਮ ਨੂੰ ਦੂਰ ਕਰ ਦਿੱਤਾ,
ਉਸ ਸਦਕਾ ਸਾਰੀ ਦੁਨੀਆਂ ਸੁਗੰਧੀ ਅਤੇ ਸਰੂਰ ਨਾਲ ਭਰ ਜਾਂਦੀ ਹੈ।

ਲਕਾਇਸ਼ ਮੁਨਵੂਰ ਜਿ ਨੂਰਿ ਅਜਲ
ਵਜੂਦਸ ਵ-ਅਨਵਾਰਿ ਹੱਕ ਲਮ ਜਜ਼ਲ ॥੧੫॥

ਉਸ ਦਾ ਮੁਖੜਾ ਅਜਲੀ ਨੂਰ ਨਾਲ ਰੈਸ਼ਨ ਹੈ,
ਉਸ ਦਾ ਵਜੂਦ ਰੱਬ ਦੇ ਨੂਰ ਸਦਕਾ ਅਬਿਨਾਸੀ ਹੈ।

ਚਿਹ ਆਅਲਾ ਚਿਹ ਅਦਨਾ ਹਮ ਬਰ ਦਰਸ਼
ਸਰ ਅਫਗੰਦਾ ਵ ਬੰਦਾ ਓ ਚਾਕਰਸ਼ ॥੧੬॥

ਕੀ ਵੱਡੇ ਅਤੇ ਕੀ ਛੋਟੇ, ਸਾਰੇ ਹੀ ਉਸ ਦੇ ਦਰ ਤੇ
ਸਿਰ ਨਿਵਾਇ ਗੁਲਾਮ ਅਤੇ ਨੌਕਰ ਹਨ।

ਚਿ ਸੁਲਤਾਂ ਚਿ ਦਰਵੇਸ਼ ਅਜੇ ਬਹਿਰਾਮੰਦ
ਚਿ ਉਲਵੀ ਕਿ ਸਿਫਲੀ ਅਜੇ ਸਰਬੁਲੰਦ ॥੧੭॥

ਕੀ ਬਾਦਸ਼ਾਹ ਅਤੇ ਕੀ ਦਰਵੇਸ਼, ਸਾਰੇ ਉਸ ਤੋਂ ਲਾਭ ਪ੍ਰਾਪਤ ਕਰਦੇ ਹਨ।
ਕੀ ਅਰਸੀ ਅਤੇ ਕੀ ਫਰਸੀ ਜੀਵ, ਸਾਰੇ ਉਸ ਦੇ ਸਦਕਾ ਸਤਿਕਾਰ ਪਾਉਂਦੇ ਹਨ।

ਚਿ ਪੀਰੇ ਚਿਹ ਬਰਨਾ ਅਜੇ ਕਾਮਯਾਬ
ਚਿ ਦਾਨਾ ਚਿਹ ਨਾਦਾਂ ਅਜੇ ਪੁਰ ਸਵਾਬ ॥੧੮॥

ਕੀ ਬੁੱਢੇ ਅਤੇ ਕੀ ਨੱਢੇ, ਸਾਰੇ ਉਸ ਤੋਂ ਕਾਮਨਾ ਪੂਰੀ ਕਰਦੇ ਹਨ,
ਕੀ ਸਿਆਣੇ ਅਤੇ ਕੀ ਅਣਜਾਣੇ, ਸਾਰੇ ਉਸ ਦੇ ਸਦਕਾ ਪੁੰਨ ਹਾਸਲ ਕਰਦੇ ਹਨ।

ਬ-ਕਲਜੁਗ ਚੁਨਾਂ ਸਤਿਜੁਗ ਆਵਰਦ ਬਾਜ਼
ਕਿ ਖੂਰਦੇ ਬਜੂਰਗ ਆਮਦਾ ਰਾਸਤ-ਬਾਜ਼ ॥੧੯॥

ਕਲਜੁਗ ਵਿਚ ਉਸ ਨੇ ਫਿਰ ਸਤਿਜੁਗ ਕੁੱਝ ਇਸ ਤਰ੍ਹਾਂ ਲੈ ਆਂਦਾ ਹੈ,
ਕਿ ਛੋਟੇ ਵੱਡੇ ਸਾਰੇ ਹੀ ਸੱਚ ਦੇ ਉਪਾਸ਼ਕ ਬਣ ਗਏ ਹਨ।

ਹਮਾ ਕਿਜ਼ਬੇ ਨਾਰਾਸਤੀ ਗਸ਼ਤ ਦੂਰ
ਸ਼ਬਿ ਤੀਰਹ ਰਖਸ਼ਾਂ ਸ਼ਦਾ ਹਮਚੂ ਨੂਰ ॥੨੦॥

ਸਾਰਾ ਝੂਠ ਅਤੇ ਕੂੜ ਦੂਰ ਹੋ ਗਿਆ ਹੈ,
ਕਾਲੀ ਬੋਲੀ ਰਾਤ ਨੂਰੇ ਨੂਰ ਹੋ ਕੇ ਚਮਕ ਉੱਠੀ ਹੈ।

ਜਿ ਦੈਤੇ ਜਿ ਦਾਨਬ ਜਹਾਂ ਕਰਦ ਪਾਕ
ਹਮਾ ਜੁਲਮੇ ਜੁਲਮਤ ਜਦੂਦਾ ਜਿ ਖਾਕ ॥੨੧॥

ਉਸ ਨੇ ਜਹਾਨ ਨੂੰ ਦੇਵਾਂ ਅਤੇ ਦੈਤਾਂ ਤੋਂ ਪਾਕ ਕਰ ਦਿੱਤਾ,
ਉਸ ਨੇ ਇਸ ਧਰਤੀ ਤੋਂ ਸਾਰਾ ਅਨ੍ਹੇਰਾ ਅਤੇ ਜੁਲਮ ਧੋ ਦਿੱਤਾ ਹੈ।

ਅਜੇ ਰੈਸ਼ਨ ਆਮਦ ਸ਼ਬਿ ਆਲਮੇ
ਨਮਾਂਦਾ ਬ-ਗੀਤੀ ਅਜੇ ਜਾਲਿਮੇ ॥੨੨॥

ਉਸ ਦੇ ਸਦਕਾ ਸੰਸਾਰ ਦੀ ਰਾਤ ਰੈਸ਼ਨ ਹੋ ਗਈ ਹੈ,
ਉਸ ਦੇ ਕਾਰਨ ਸੰਸਾਰ ਵਿਚ ਕੋਈ ਜਾਲਮ ਨਹੀਂ ਰਿਹਾ।

ਜ਼ਮਾਨੇ ਬਰ ਆਰਾਸਤ ਅਜ਼ ਰਾਇ ਉ ਹੋਸ਼
ਅਜੋ ਦੇਗਿ ਹਰ ਦਾਨਿਸ਼ ਆਮਦ ਬਜੋਸ਼ ॥੮੩॥

ਉਸ ਦੀ ਰਾਏ ਅਤੇ ਸਮਝ ਨਾਲ ਇਕ ਦੁਨੀਆਂ ਸਜ ਗਈ ਹੈ,
ਉਸ ਦੇ ਸਦਕਾ ਹੀ ਹਰ ਅਕਲ ਦੀ ਦੇਗ ਉਬਾਲਾ ਖਾਂਦੀ ਹੈ ।

ਹਮਾ ਦੀਦਾ ਆਮਦ ਤਨਿ ਕੁਦਸਿ ਉ
ਹਵੈਦਾ ਬ-ਚਸ਼ਮਸ਼ ਹਮਾ ਪੁਸ਼ਤ ਰੂ ॥੮੪॥

ਉਸ ਦਾ ਪਾਕ ਤਨ ਸਾਰਾ ਅੱਖਾਂ ਹੀ ਅੱਖਾਂ ਹੈ,
ਉਸ ਦੀਆਂ ਅੱਖਾਂ ਸਾਹਮਣੇ ਸਾਰਾ ਅੱਗਾ ਪਿੱਛਾ ਪ੍ਰਤੱਖ ਦਿੱਸਦਾ ਹੈ ।

ਹਮਾ ਰਾਜਿ ਆਲਮ ਬਰੇ ਆਸ਼ਕਾਰ
ਹਮਾ ਚੇਖਿ ਖੁਸ਼ਕ ਅਜ਼ ਦਮਸ਼ ਬਾਰਦਾਰ ॥੮੫॥

ਸਾਰੀ ਦੁਨੀਆਂ ਦਾ ਭੇਤ ਉਸ ਤੇ ਜਾਹਰ ਹੈ,
ਉਸ ਦੇ ਦਮ ਨਾਲ ਸੁੱਕੀ ਲੱਕੜ ਵੀ ਫਲ ਦੇਣ ਲੱਗ ਪੈਦੀ ਹੈ ।

ਚਿਹ ਅੰਜਮ ਚਿਹ ਅਫਲਾਕ ਮਹਿਕੂਮਿ ਉ
ਚਿਹ ਬਾਲਾ ਓ ਚਿਹ ਪਸਤ ਮਨਜੂਮਿ ਉ ॥੮੬॥

ਕੀ ਤਾਰੇ ਅਤੇ ਅਸਮਾਨ, ਸਾਰੇ ਹੀ ਉਸ ਦੀ ਪਰਜਾ ਹਨ,
ਕੀ ਵੱਡੇ ਅਤੇ ਕੀ ਛੋਟੇ, ਸਾਰੇ ਹੀ ਉਸ ਦੇ ਪ੍ਰਬੰਧ ਵਿਚ ਹਨ ।

ਚਿਹ ਝਾਕੇ ਚਿ ਆਤਿਸ਼ ਚਿਹ ਬਾਦੇ ਚਿ ਆਬ
ਚਿਹ ਖੁਰਸ਼ੀਦਿ ਰਖਸ਼ਿੰਦਾ ਓ ਮਾਹਤਾਬ ॥੮੭॥

ਕੀ ਮਿੱਟੀ ਅਤੇ ਕੀ ਅੱਗ, ਕੀ ਹਵਾ ਅਤੇ ਕੀ ਪਾਣੀ,
ਕੀ ਚਮਕਦਾ ਹੋਇਆ ਸੂਰਜ ਅਤੇ ਕੀ ਚਾਨਣੀ ਭਰਿਆ ਚੰਦਰਮਾ ।

ਚਿਹ ਅਰਸੇ ਚਿਹ ਕੁਰਸੀ ਹਮਾ ਬੰਦਾ-ਅਸ਼
ਬਖ਼ਿਦਮਤ-ਗੁਜ਼ਾਰੀ ਸਰ ਅਫਗੰਦਾ-ਅਸ਼ ॥੮੮॥

ਕੀ ਅਰਸ਼ ਅਤੇ ਕੀ ਕੁਰਸ਼, ਸਾਰੇ ਹੀ ਉਸ ਦੇ ਗੁਲਾਮ ਹਨ,
ਇਹ ਸਾਰੇ ਹੀ ਉਸ ਦੀ ਚਾਕਰੀ ਲਈ ਸਿਰ ਨਿਵਾਇ ਖੜ੍ਹੇ ਹਨ ।

ਸਿਹਗਾਨਾ ਮਵਾਲੀਦੇ ਅਸ਼ਰਾ ਹਵਾਸ
ਬ-ਤਾਅਤ-ਗੁਜ਼ਾਰੀਸ਼ ਦਾਰੰਦ ਪਾਸ ॥੮੯॥

ਤਿੰਨੇ ਅੰਡਜ, ਜੇਰਜ, ਸੇਤਜ ਅਤੇ ਦਸੇ ਹਵਾਸ (ਇੰਦਰੇ)
ਉਸ ਦੀ ਬੰਦਰੀ ਦਾ ਲਿਹਾਜ਼ ਕਰਦੇ ਹਨ ।

ਸਤੂਨਿ ਖਿਰਦ ਯਾਛਤ ਤਸ਼ਯੀਦ ਅਜੋ
ਬਿਨਾਇ ਸਖ਼ਾ ਰਾਸਤ ਤੌਕੀਦ ਅਜੋ ॥੯੦॥

ਅਕਲ ਦੇ ਥੰਮ ਨੇ ਉਸ ਤੋਂ ਪਕਿਆਈ ਹਾਸਲ ਕੀਤੀ,
ਬਖ਼ਸ਼ਿਸ਼ ਦੀ ਨੀਂਹ ਉਸ ਦੇ ਕਾਰਣ ਪੱਕੀ ਅਤੇ ਮਜ਼ਬੂਤ ਹੋਈ ।

ਮੁਸ਼ਟੀਅਦ ਅਜੋ ਰਾਸਤੀ ਰਾ ਅਸਾਸ
ਜਿ ਨੂਰਸ਼ ਜਹਾਂ ਯਾਛਤਾ ਇਕਤਬਾਸ ॥੯੧॥

ਸੱਚਾਈ ਦੀ ਬੁਨਿਆਦ ਉਸ ਦੇ ਸਦਕਾ ਹੀ ਪਕੇਰੀ ਹੈ,
ਇਸ ਜਹਾਨ ਨੇ ਉਸ ਦੇ ਨੂੰਰ ਤੋਂ ਹੀ ਰੋਸ਼ਨੀ ਪਾਈ ਹੈ।
 ਜਮਾਲਿ ਹਕੀਕਤ ਬਰ ਆਰਾਸਤਾ
 ਜਿ ਜੁਲਮਤ ਜਹਾਂ ਜੁਮਲਾ ਪਰਦਾਬਤਾ ॥੯੨॥

ਹਕੀਕਤ ਦੇ ਸਜੇ ਸਜਾਏ ਹੁਸਨ ਜਮਾਲ ਨੇ
ਜਹਾਨ ਤੋਂ ਅੰਨ੍ਹੇਰੀ ਨੂੰ ਸਾਫ਼ ਅਤੇ ਪਾਕ ਕਰ ਦਿੱਤਾ।
 ਰੁਖ਼ਿ ਅਦਲੇ ਇਨਸਾਫ਼ ਅਫਰੋਬਤਾ
 ਦਿਲਿ ਜਬਰੇ ਬੇਦਾਦ ਰਾ ਸੋਖਤਾ ॥੯੩॥

ਨਿਆਇ ਅਤੇ ਇਨਸਾਫ਼ ਦਾ ਮੁਖਦਾ ਚਮਕ ਪਿਆ,
ਜੁਲਮ ਅਤੇ ਵਧੀਕੀ ਦਾ ਦਿਲ ਸੜ ਕੇ ਸੁਆਹ ਹੋ ਗਿਆ।
 ਬਿਨਾਇ ਸਿਤਮ ਰਾ ਬਰ-ਅੰਦਾਬਤਾ
 ਸਰਿ ਮਾਅਦਲਤ ਰਾ ਬਰ-ਅਫਰਾਬਤਾ ॥੯੪॥

ਜੁਲਮ ਦੀ ਬੁਨਿਆਦ ਪੁੱਟ ਦਿੱਤੀ ਗਈ,
ਇਨਸਾਫ਼ ਦਾ ਸਿਰ ਉਚੇਰਾ ਹੋਇਆ।
 ਰਧਾਹੀਨਿ ਛਜਲੇ ਅਤਾ ਰਾ ਸਹਾਬ
 ਸਮਾਇ ਕਰਾਮਾਤ ਰਾ ਆਫ਼ਤਾਬ ॥੯੫॥

ਛਜਲ ਅਤੇ ਬਖਸ਼ਿਸ਼ ਦੀਆਂ ਵੇਲਾਂ ਲਈ ਉਹ ਵਰ੍ਹਦਾ ਬੱਦਲ ਹੈ,
ਕਰਾਮਾਤ ਅਤੇ ਸਖੀਪਨ ਦੇ ਆਸਮਾਨ ਦਾ ਉਹ ਸੂਰਜ ਹੈ।
 ਬਸਾਤੀਨਿ ਛੈਜੇ ਸਖਾ ਰਾ ਗ੍ਰਾਮਾਮ
 ਜਹਾਨਿ ਅਤੀਆਤ ਰਾ ਇੰਤਜਾਮ ॥੯੬॥

ਬਖਸ਼ਿਸ਼ ਅਤੇ ਸਖਾਵਤ ਦੇ ਬਾਗਾਂ ਲਈ ਉਹ ਘਨਘੋਰ ਘਟਾ ਹੈ,
ਸੁਗਾਤਾਂ ਅਤੇ ਭੇਟਾਂ ਦੇ ਸੰਸਾਰ ਲਈ ਉਹ ਇਕ ਪ੍ਰਬੰਧ ਹੈ।
 ਮਹੀਤਿ ਛਯੂਜਾਤੇ ਬਹਿਰਿ ਛਜਾਲ
 ਸਹਾਬਿ ਅਨਾਯਾਤੇ ਅਬਰਿ ਨਵਾਲ ॥੯੭॥

ਉਹ ਬਖਸ਼ਿਸ਼ਾਂ ਦਾ ਸਮੁੰਦਰ ਅਤੇ ਮਿਹਰਾਂ ਦਾ ਸਾਗਰ ਹੈ,
ਉਹ ਬਖਸ਼ਿਸ਼ਾਂ ਦਾ ਬੱਦਲ ਅਤੇ ਸਖਾਵਤਾਂ ਦਾ ਮੀਂਹ ਹੈ।
 ਜਹਾਂ ਖੁੱਰਮੇ ਆਲਮ ਆਬਾਦ ਅਜੇ
 ਰਾਅੱਯਤ ਖੁਸ਼ੇ ਮਮਲਕਤ ਸ਼ਾਦ ਅਜੇ ॥੯੮॥

ਇਹ ਦੁਨੀਆਂ ਉਸ ਦੇ ਕਾਰਣ ਖੁਸ਼ ਹੈ ਅਤੇ ਸੰਸਾਰ ਆਬਾਦ ਹੈ,
ਇਹ ਪਰਜਾ ਉਸ ਸਦਕਾ ਪ੍ਰਸੰਨ ਹੈ ਅਤੇ ਦੇਸ਼ ਸੁਖੀ ਹੈ।
 ਪਜੀਰਾਇ ਹੁਕਮਨ ਬ-ਨੇਕ ਅਖ਼ਤਰੀ
 ਹਮਾ ਆਲਮ ਅਜ ਸ਼ਹਿਰੀ ਓ ਲਸ਼ਕਰੀ ॥੯੯॥

ਇਕ ਸ਼ਹਿਰੀ ਤੋਂ ਲੈ ਕੇ ਫੌਜ ਤੱਕ, ਸਾਰਾ ਸੰਸਾਰ ਹੀ
ਉਸ ਨੇਕ ਸਿਤਾਰੇ ਵਾਲੇ ਦੇ ਹੁਕਮ ਨੂੰ ਮੰਨਣ ਵਾਲਾ ਹੈ।

ਜਹਾਨੇ ਜਿ ਫੈਜਸ ਹਮ ਆਗੋਸ਼ਿ ਕਾਮ
ਦੇ ਆਲਮ ਅਜੇ ਯਾਫਤ ਨਸਕੇ ਨਿਜਾਮ ॥੧੦੦॥

ਉਸ ਦੇ ਮਿਹਰ ਸਦਕਾ ਇਸ ਜਹਾਨ ਦੀ ਕਾਮਨਾ ਪੂਰੀ ਹੁੰਦੀ ਹੈ,
ਦੋਵੇਂ ਜਹਾਨ ਉਸ ਸਦਕਾ ਕਿਸੇ ਪ੍ਰਬੰਧ ਅਤੇ ਨਿਯਮ ਵਿਚ ਹਨ।

ਹੱਕਸ਼ ਦਾਦ ਮਿਛਤਾਹਿ ਹਰ ਮੁਸ਼ਕਲੇ
ਨਸ਼ਾਂਦਸ਼ ਜਬਰਦਸਤ ਹਰ ਮੁਕਬਲੇ ॥੧੦੧॥

ਰੱਬ ਨੇ ਉਸ ਨੂੰ ਹਰ ਮੁਸ਼ਕਲ ਦੀ ਕੁੰਜੀ ਬਖਸ਼ੀ ਹੈ,
ਉਸ ਦੇ ਹਰ ਮਨਜ਼ੂਰ ਪੁਰਖ ਨੇ ਵੱਡੇ ਜਾਬਰ ਨੂੰ ਬਿਠਾ ਦਿੱਤਾ।

ਸ਼ਹਿਨਸ਼ਾਹਿ ਅਕਲੀਮਿ ਤਜਲੀਲ ਰਾ
ਖੁਦਾਵੰਦਿ ਦੀਵਾਨਿ ਤਜਜੀਲ ਰਾ ॥੧੦੨॥

ਉਹ ਜਾਹ ਜਲਾਲ ਦੇ ਰਾਜ ਦਾ ਬਾਦਸ਼ਾਹ ਹੈ,
ਉਹ ਬਜ਼ੁਰਗੀ ਦੇ ਦੀਵਾਨ ਦਾ ਮਾਲਕ ਹੈ।

ਗੁਹਰ ਤਾਜਿ ਇਹਜਾਜੇ ਤੌਕੀਰ ਰਾ
ਜਿਆ-ਬਖਸ਼ ਅਸਫਾ ਓ ਤਨਵੀਰ ਰਾ ॥੧੦੩॥

ਉਹ ਕਰਾਮਾਤ ਅਤੇ ਵਕਾਰ ਦੇ ਤੇਜ਼ ਦਾ ਮੇਤੀ ਹੈ,
ਉਹ ਰੋਸ਼ਨੀ ਅਤੇ ਪਵਿੱਤਰਤਾ ਨੂੰ ਰੋਸ਼ਨੀ ਬਖਸ਼ਣ ਵਾਲਾ ਹੈ।

ਜਿਲਾ ਲਲੂਇ ਇੱਜੇ ਤਾਅਜੀਮਿ ਰਾ
ਸਨੀ ਨਈਯਰਿ ਡਖਰੇ ਤਫਖੀਮਿ ਰਾ ॥੧੦੪॥

ਉਹ ਇੱਜਤ ਅਤੇ ਸਤਿਕਾਰ ਦੇ ਮੇਤੀਆਂ ਦੀ ਚਮਕ ਹੈ,
ਉਹ ਬਜ਼ੁਰਗੀ ਅਤੇ ਮਾਨ ਦੇ ਸੂਰਜ ਦੀ ਰੋਸ਼ਨੀ ਹੈ।

ਗੁਖਿ ਇੱਜਤੇ ਜਾਹ ਰਾ ਇੰਜਲਾ
ਲਵਾਇ ਤਬਾਜੀਲ ਰਾ ਇਅਤਲਾ ॥੧੦੫॥

ਉਹ ਇੱਜਤ ਸਤਿਕਾਰ ਅਤੇ ਮਰਤਬੇ ਦੇ ਮੁਖੜੇ ਨੂੰ ਰੋਣਕ ਬਖਸ਼ਣ ਵਾਲਾ ਹੈ,
ਉਹ ਮਾਨ ਅਤੇ ਬਜ਼ੁਰਗੀ ਦੇ ਝੰਡੇ ਨੂੰ ਉੱਚਾ ਕਰਨ ਵਾਲਾ ਹੈ।

ਮਹੀਤਿ ਸਖਾ ਓ ਕਰਮ ਰਾ ਗੁਹਰ
ਸਪਹਿਰਿ ਸਖਾ ਓ ਅਤਾ ਰਾ ਕਮਰ ॥੧੦੬॥

ਉਹ ਬਖਸ਼ਿਸ਼ ਅਤੇ ਸਖਾਵਤ ਦੇ ਸਮੁੰਦਰ ਦਾ ਮੇਤੀ ਹੈ,
ਉਹ ਭੇਟਾਂ ਅਤੇ ਬਖਸ਼ਿਸ਼ਾਂ ਦੇ ਆਸਮਾਨ ਦਾ ਚੰਦਰਮਾ ਹੈ।

ਜਹਾਂਬਾਨਿ ਮੁਲਕਿ ਡਜਾਲੇ ਕਰਾਮ
ਮੁਹਿੰਮਾਤਿ ਦਾਰੈਨ ਰਾ ਇੰਤਜਾਮ ॥੧੦੭॥

ਉਹ ਮਿਹਰ ਅਤੇ ਕਰਮ ਦੇ ਮੁਲਕ ਦਾ ਨਿਗਾਹਬਾਨ ਹੈ,
ਉਹ ਦੋਹਾਂ ਜਹਾਨਾਂ ਦੇ ਕੰਮਾਂ ਦਾ ਪ੍ਰਬੰਧ-ਕਰਤਾ ਹੈ।

ਮਿਸੇ ਸ਼ਖਸਿ ਆਫਾਕ ਰਾ ਕੀਮੀਆ
ਗੁਖਿ ਮਿਹਰੇ ਇਨਸਾਫ਼ ਰਾ ਇੰਜਲਾ ॥੧੦੮॥

ਆਸਮਾਨਾਂ ਦੀ ਜਾਤ ਦੇ ਤਥੇ ਲਈ ਉਹ (ਸੋਨਾ ਬਣਾਉਣ ਵਾਲੀ) ਰਸਾਇਣ ਹੈ।
ਉਹ ਇਨਸਾਫ਼ ਅਤੇ ਮੁਹੱਬਤ ਦੇ ਮੁਖੜੇ ਦੀ ਰੋਣਕ ਹੈ।

ਕਬਾ ਕਾਮਤਿ ਦੈਲਤੇ ਕਦਰ ਰਾ
ਬਸਰ ਦੀਦਾਇ ਅਜ਼ਮਤੇ ਸਦਰ ਰਾ ॥੧੦੯॥

ਉਹ ਇੱਜਤ ਅਤੇ ਧਨ ਦੈਲਤ ਦੇ ਕੱਦ ਲਈ ਚੋਗਾ ਹੈ,
ਉਹ ਹੁਕਮ ਅਤੇ ਵਡਿਆਈ ਦੀਆਂ ਅੱਖਾਂ ਦੀ ਰੋਸ਼ਨਾਈ ਹੈ।

ਰਿਆਂਜ਼ ਜਿਨਾਂ ਰਾ ਨਸੀਮਿ ਸਹਰ
ਦ੍ਰਖ਼ਤਿ ਕਰਨ ਰਾ ਨੋ ਆਈਨਿ ਸਮਰ ॥੧੧੦॥

ਉਹ ਸੁਰਗ ਦੇ ਬਾਗ ਲਈ ਸੁਰੰਧ ਸ਼ਮੀਰ ਹੈ,
ਉਹ ਸਖਾਵਤ ਦੇ ਬਿਰਛ ਦਾ ਨਵਾਂ ਫਲ ਹੈ।

ਤਰਾਂਜ਼ ਆਸਤੀਨੇ ਮਾਹੇ ਸਾਲ ਰਾ
ਫਲਕ ਰਿਫ਼ਅਤਿ ਇੱਜੇ ਇਕਬਾਲ ਰਾ ॥੧੧੧॥

ਉਹ ਸਾਲਾਂ ਅਤੇ ਮਹੀਨਿਆਂ ਦੇ ਕਛਾਂ ਦੀ ਕੋਰ ਹੈ,
ਉਹ ਇੱਜਤ ਅਤੇ ਸ਼ਾਨ ਸੋਕਤ ਦੀ ਉਚਿਆਈ ਦਾ ਆਸਮਾਨ ਹੈ।

ਦਲੇਰੇ ਤਨੇਮੰਦੇ ਫੀਰੇਜ਼ ਜੰਗ
ਗੁਲਿ ਅਦਲੇ ਦਿਨਸਾਫ਼ ਰਾ ਬੂ ਓ ਰੰਗ ॥੧੧੨॥

ਉਹ ਦਲੇਰ, ਤਾਕਤਵਰ ਅਤੇ ਵਿਜਈ ਜੋਧਾ ਹੈ,
ਉਹ ਅਦਲ ਇਨਸਾਫ਼ ਦੇ ਫੁੱਲ ਦੀ ਸੁਰੰਧੀ ਅਤੇ ਖੁਸ਼ਬੋ ਹੈ।

ਜਫਾਨਿ ਸਖਾ ਆਲਮਿ ਮਕਰਮਤ
ਮਹੀਤਿ ਅਤਾ ਕੁਲਜਾਮਿ ਆਤਫਤ ॥੧੧੩॥

ਉਹ ਸਖਾਵਤ ਦਾ ਜਹਾਨ ਅਤੇ ਬਖਸ਼ਿਸ਼ ਦੀ ਦੁਨੀਆਂ ਹੈ,
ਉਹ ਬਖਸ਼ਿਸ਼ਾਂ ਦਾ ਸਮੁਦਰ ਹੈ, ਮੇਹਰਬਾਨੀਆਂ ਦਾ ਫੂੰਘਾ ਸਾਗਰ ਹੈ।

ਹਪਹਿਰਿ ਅਲਾ ਸਾਹਿਬ ਅਜਤਬਾ
ਸਹਾਬਿ ਕਰਮ ਆਫਤਾਬਿ ਹੁਦਾ ॥੧੧੪॥

ਉਹ ਉਚਿਆਈ ਦਾ ਆਸਮਾਨ ਅਤੇ ਚੁਣਿਆਂ ਹੋਇਆਂ ਦਾ ਸਰਦਾਰ ਹੈ,
ਉਹ ਬਖਸ਼ਿਸ਼ ਦਾ ਬੱਦਲ ਅਤੇ ਸਿੱਖਿਆ ਦਾ ਸੂਰਜ ਹੈ।

ਫਰੋਗਿ ਜਬੀਨਿ ਰਸੂਖੇ ਸਦਾਦ
ਜਮਾਲਿ ਰੁਖਿ ਅਦਲੇ ਇਨਸਾਫ਼ ਦਾਦ ॥੧੧੫॥

ਉਹ ਸੱਚੀ ਬੋਲ-ਚਾਲ ਦੇ ਮੱਥੇ ਦੀ ਚਮਕ ਹੈ,
ਉਹ ਅਦਲ ਇਨਸਾਫ਼ ਦੇ ਮੁਖੜੇ ਦੀ ਰੋਣਕ ਹੈ।

ਚਰਾਗਿ ਸ਼ਬਿਸ਼ਤਾਨੀ ਮਜਦੇ ਬਹਾ
ਬਹਾਰਿ ਗੁਲਿਸਤਾਨਿ ਇੱਜੇ ਅਲਾ ॥੧੧੬॥

ਉਹ ਵਡੇਰੀ ਅਤੇ ਕੀਮਤੀ ਸੰਜੋਗੀ ਰਾਤ ਦਾ ਚਮਕਦਾ ਦੀਵਾ ਹੈ,
ਉਹ ਉਚਿਆਈ ਅਤੇ ਮਾਨ ਆਬਰੂ ਦੇ ਬਾਗ ਦੀ ਬਹਾਰ ਹੈ।

ਨਗੀਂ ਖਾਤਮਿ ਨਿਸਫਤੇ ਅਦਲ ਰਾ
ਸਮਰਿ ਸ਼ਜਰਾਇ ਰਹਿਮਤੇ ਛਜ਼ਲ ਰਾ ॥੧੧੭॥

ਉਹ ਇਨਸਾਫ਼ ਅਤੇ ਨਿਆਇ ਦੀ ਅੰਗੂਠੀ ਦਾ ਨਗੀਨਾ ਹੈ,
ਉਹ ਰਹਿਮਤ ਅਤੇ ਛਜ਼ਲ ਦੇ ਬਿਰਫ਼ ਦਾ ਫਲ ਹੈ।

ਗਹੁਰਿ ਮਾਅਦਨਿ ਛਜ਼ਲੇ ਅਕਰਾਮ ਰਾ
ਜਿਆ ਬਖਸ਼ਿ ਇਹਸਾਨੇ ਇਨਆਮ ਰਾ ॥੧੧੮॥

ਉਹ ਕਰਮ ਅਤੇ ਬਖਸ਼ਿਸ਼ ਦੀ ਖਾਣ ਦਾ ਮੇਤੀ ਹੈ,
ਉਹ ਨਿਆਮਤਾਂ ਅਤੇ ਅਹਿਸਾਨਾਂ ਨੂੰ ਬਖਸ਼ਣ ਵਾਲੀ ਰੋਸ਼ਨੀ ਹੈ।

ਤਰਾਵਤ ਰਯਾਹੀਨਿ ਤੌਹੀਦ ਰਾ
ਨਜ਼ਾਰਤ ਬੁਸਾਤੀਨਿ ਤਜਰੀਦ ਰਾ ॥੧੧੯॥

ਉਹ ਇਕ-ਰੱਬ ਦੀਆਂ ਵੇਲਾਂ ਦੀ ਤਰਾਵਤ ਹੈ,
ਉਹ ਇਕ ਉਅਕਾਰ ਦੇ ਬਾਗਾਂ ਦੀ ਸੁਗੰਧੀ ਹੈ।

ਬ-ਰਜ਼ਮ ਅੰਦਰੂੰ ਨੱਗਇ ਸ਼ੇਰਿ ਦਮਾਂ
ਬ-ਬਜ਼ਮ ਅੰਦਰੂੰ ਅਬਰਿ ਗਹੁਰ ਫਿਸ਼ਾਂ ॥੧੨੦॥

ਜੰਗ ਦੇ ਮੈਦਾਨ ਵਿਚ ਉਹ ਚੰਘਾਝਦਾ ਹੋਇਆ ਬੱਬਰ ਸ਼ੇਰ ਹੈ,
ਮਹਿਫਲ ਵਿਚ ਉਹ ਮੇਤੀ ਵਰਸਾਉਣ ਵਾਲਾ ਬੱਦਲ ਹੈ।

ਬ-ਮੈਦਾਨਿ ਜੰਗ ਆਵਰੀ ਸ਼ਹਿਸਵਾਰ
ਬ-ਜੈਲਾਨਿ ਖਸਮ ਅਫ਼ਗਾਨੀ ਨਾਮਦਾਰ ॥੧੨੧॥

ਜੰਗਾਂ ਜੁੱਧਾਂ ਦੇ ਮੈਦਾਨ ਵਿਚ ਉਹ ਸ਼ਾਹਸਵਾਰ ਹੈ,
ਉਹ ਸ਼ਤਰੂਆਂ ਨੂੰ ਡੇਗਣ ਵਾਲੀ ਦੈੜ ਲਈ ਪ੍ਰਸਿੱਧ ਹੈ।

ਬ ਬਹਿਰਿ ਤਹਾਰਬ ਦਮਿੰਦਾ ਨਿਹੰਗ
ਦਿਲਿ ਖਸਮ ਦੇਜਾਂ ਬ ਤੀਰੇ ਖਦੰਗ ॥੧੨੨॥

ਉਹ ਜੰਗਾਂ ਦੇ ਸਮੁੰਦਰ ਦਾ ਫੁੰਕਾਰਦਾ ਹੋਇਆ ਮਗਰਮੱਛ ਹੈ।
ਉਹ ਆਪਣੇ ਤੀਰਾਂ ਤੁਫੰਗਾਂ ਨਾਲ ਦੁਸ਼ਮਨ ਦੇ ਦਿਲ ਨੂੰ ਪਰੋ ਦੇਣ ਵਾਲਾ ਹੈ।

ਫਿਰੋਜ਼ਿੰਦਾ ਮਿਹਰੇ ਬ ਐਵਾਨਿ ਬਜ਼ਮ
ਦਮਾਂ ਅਜ਼ਦਹਾਇ ਬ ਮੈਦਾਨਿ ਰਜ਼ਮ ॥੧੨੩॥

ਉਹ ਮਹਿਫਲ ਦੇ ਮਹਿਲਾਂ ਦਾ ਚਮਕਦਾ ਸੂਰਜ ਹੈ,
ਉਹ ਜੰਗ ਦੇ ਮੈਦਾਨ ਦਾ ਸੂਕਦਾ ਨਾਗ ਹੈ।

ਹਮਾਯੂੰ ਹੁਮਾ ਐਜ਼ਿ ਤਕਮੀਲ ਰਾ
ਦਰਖਸ਼ਿੰਦਾ ਮਹਿ ਐਜ਼ਿ ਤਫ਼ਜ਼ਲ ਰਾ ॥੧੨੪॥

ਨਿਪੁੰਨਤਾ ਦੀ ਉਚਿਆਈ ਦਾ ਉਹ ਮੁਬਾਰਕ ਹੁਮਾ ਹੈ,
ਵਡਿਆਈ ਦੀ ਬੁਲੰਦੀ ਦਾ ਉਹ ਚਮਕਦਾ ਚੰਦਰਮਾ ਹੈ।

ਗੁਲ ਆਰਾਇ ਬਾਗਿਗ ਜਹਾਂ ਪਰਵਰੀ
ਛਰੋਗਿ ਦਿਲੇ ਦੀਦਾਇ ਸਰਵਰੀ ॥੧੨੫॥

ਉਹ ਜਹਾਨ ਦੀ ਪ੍ਰਤਪਾਲਣਾ ਦੇ ਬਾਗ ਦੇ ਫੁੱਲਾਂ ਨੂੰ ਸਜਾਉਣ ਵਾਲਾ ਹੈ,
ਉਹ ਸਰਦਾਰੀ ਦੇ ਦਿਲ ਅਤੇ ਨੇਤਰਾਂ ਦੀ ਰੋਸ਼ਨੀ ਹੈ।

ਨੇ ਆਈਨ ਗੁਲਿ ਗੁਲਸ਼ਨਿ ਛੁਰੈ ਜੇਬ
ਬੁਲੰਦ ਅਜ਼ ਸ਼ੁਮਾਰਿ ਛਰਾਜ਼ੇ ਨਸ਼ੇਬ ॥੧੨੯॥

ਸ਼ਾਨ ਸ਼ੋਕਤ ਅਤੇ ਸਜਾਵਟ ਦੇ ਬਾਗ ਦਾ ਉਹ ਤਾਜ਼ਾ ਫੁੱਲ ਹੈ,
ਉਹ ਉਤਾਰ ਚੜ੍ਹਾਓ ਦੇ ਹਿਸਾਬ ਤੋਂ ਬਾਹਰ ਹੈ।

ਜਹਾਂਬਾਨਿ ਮੁਲਕਿ ਦਵਾਮੇ ਅਬਦ
ਬ-ਇਲਮੁਲ ਯਕੀਂ ਦਰ ਦੇ ਆਲਮ ਅਹਦ ॥੧੨੧॥

ਉਹ ਸਦੀਵੀ ਮੁਲਕ ਅਤੇ ਅਮਰ ਦੇਸ਼ ਦਾ ਨਿਗਾਹਬਾਨ ਹੈ,
ਗਿਆਨ ਦੇ ਵਿਸ਼ਵਾਸ ਰਾਹੀਂ ਉਹ ਦੋਹਾਂ ਜਹਾਨਾਂ ਵਿਚ ਇਕੋ ਇਕ ਵਿਅਕਤੀ ਹੈ।

ਹਮਾ ਐਲੀਆ ਓ ਹਮਾ ਅੰਬੀਆ
ਹਮਾ ਅਸਫੀਆ ਓ ਹਮਾ ਅਤਕੀਆ ॥੧੨੮॥

ਸਾਰੇ ਵਲੀਆਂ ਅਤੇ ਸਾਰੇ ਨਬੀਆਂ ਨੇ
ਸਾਰੇ ਸੂਫੀਆਂ ਅਤੇ ਸਾਰੇ ਪਰਹੇਜ਼ਗਾਰਾਂ ਨੇ

ਬਖ਼ਾਕਿ ਦਰਸ਼ ਸਰ ਨਿਹਾਦਾ ਬ-ਇਜਜ
ਬਧਾ ਅੰਦਰਸ਼ ਓਛਤਾਦਾ ਬ-ਇਜਜ ॥੧੨੯॥

ਉਸ ਦੇ ਦਰਵਾਜ਼ੇ ਦੀ ਖਾਕ ਉੱਤੇ ਨਿਮਰਤਾ ਸਹਿਤ ਸਿਰ ਝੁਕਾ ਰਖਿਆ ਹੈ,
ਉਹ ਸਨਿਮਰ ਉਸ ਦੇ ਚਰਨਾਂ ਵਿਚ ਢਿੱਗੇ ਹੋਏ ਹਨ।

ਚਿ ਐਤਾਦ ਹਾ ਓ ਚਿ ਅਬਦਾਲ ਹਾ
ਚਿ ਅਕਤਾਬ ਛਰਖੰਦਾ ਇਕਬਾਲ ਹਾ ॥੧੩੦॥

ਕੀ ਬਜ਼ੁਰਗ ਅਤੇ ਕੀ ਅਬਦਾਲ ਮਸਤ ਕਲੰਦਰ,
ਕੀ ਕੁਤਬ ਅਤੇ ਕੀ ਨੇਕ ਸ਼ਗਨਾਂ ਵਾਲੇ ਪਰਵਾਣ ਪਿਆਰੇ,

ਚਿ ਸਿੱਧੇ ਚਿ ਨਾਥੇ ਚਿ ਗੋਸੇ ਚਿ ਪੀਰ
ਚਿ ਸੁਰ-ਜਨ ਚਿ ਮੁਨਿ-ਜਨ ਚਿ ਸ਼ਾਹ ਚਿ ਛਕੀਰ ॥੧੩੧॥

ਕੀ ਸਿੱਧ ਅਤੇ ਕੀ ਨਾਥ, ਕੀ ਗੋਸ ਅਤੇ ਕੀ ਪੀਰ,
ਕੀ ਸੁਰਜਨ, ਮੁਨਜਨ ਅਤੇ ਕੀ ਬਾਦਸ਼ਾਹ ਅਤੇ ਕੀ ਛਕੀਰ।

ਹਮਾ ਬੰਦਾ ਓ ਛਿਦਰੀਇ ਨਾਮਿ ਉ
ਹਮਾ ਖਾਸਤਗਾਰਿੰਦਾਇ ਕਾਮਿ ਉ ॥੧੩੨॥

ਸਾਰੇ ਹੀ ਉਸ ਦੇ ਨਾਮ ਦੇ ਗੁਲਾਮ ਅਤੇ ਸੇਵਕ ਹਨ,
ਸਾਰੇ ਹੀ ਉਸ ਦੀ ਕਾਮਨਾ ਦੀ ਚੇਸ਼ਟਾ ਕਰਨ ਵਾਲੇ ਹਨ।

ਕਜ਼ਾ ਓ ਕਦਰ ਹਰ ਦੇ ਦਰ ਤਾਇਤਸ਼
ਸ-ਪਹਿਰੇ ਜਮੀਂ ਹਰ ਦੇ ਦਰ ਖ਼ਿਦਮਤਸ਼ ॥੧੩੩॥

ਹੋਣੀ ਅਤੇ ਪ੍ਰਕ੍ਰਿਤੀ ਦੇਵੇਂ ਉਸ ਦੀ ਤਾਬਿਆ ਹਨ,
ਆਸਮਾਨ ਅਤੇ ਧਰਤ ਦੇਵੇਂ ਉਸ ਦੀ ਸੇਵਾ ਵਿਚ ਹਨ।

ਖੂਰੇ ਮਾਹ ਹਰ ਦੇ ਗਦਾਇ ਦਰਸ਼

ਬੱਧੇ ਬਹਿਰ ਹਰ ਦੇ ਸਨਾ ਗੁਸਤਰਸ਼ ॥੧੩੪॥

ਸੂਰਜ ਚੰਦ ਦੋਵੇਂ ਉਸ ਦੇ ਦਵਾਰੇ ਦੇ ਮੰਗਤੇ ਹਨ,
ਜਲ ਬਲ ਦੋਵੇਂ ਹੀ ਉਸ ਦੀ ਸਿਫਤ ਸਨਾ ਦਾ ਪ੍ਰਸਾਰ ਕਰਨ ਵਾਲੇ ਹਨ ।

ਤਵਾਲੀ ਤਫੁੜੁਲ ਤਵਾਤਰ ਕਰਮ

ਤਵਾਫਰ ਤਰਾਹਮ ਤਕਾਸਰ ਨਾਮ ॥੧੩੫॥

ਉਹ ਮਿਹਰਾਂ ਅਤੇ ਬਖਸ਼ਿਸ਼ਾਂ ਪਿੱਛੇ ਜਾਣ ਵਾਲਾ ਹੈ,
ਉਹ ਰਹਿਮਤਾਂ ਦੀ ਬਹੁਤਾਤ ਹੈ ਅਤੇ ਨਿਆਮਤਾਂ ਦਾ ਅਤਿਅੰਤ ਹੈ ।

ਮਕਾਲਿਸ਼ ਰਿਆਹੁਲ-ਅਜਮ ਵਲ-ਅਰਬ

ਜਿ ਨੂਰਸ਼ ਫਰੋਜਾਂ ਸਰਕੁਲ ਗਰਬ ॥੧੩੬॥

ਉਸ ਦੇ ਬੋਲ ਅਰਬ ਅਤੇ ਈਰਾਨ ਲਈ ਸੁਗੰਧ ਸਮੀਰ ਹਨ,
ਉਸ ਦੇ ਨੂਰ ਤੋਂ ਪੂਰਬ ਅਤੇ ਪੱਛਮ ਰੈਸ਼ਨ ਹਨ ।

ਹਰ ਆਂ ਕਸ ਕਿ ਅਜ ਰਹਿ ਸਿਦਕ ਇਅਤਕਾਦ

ਬਪਾਇ ਹਮਾਯੂਨਿ ਉ ਸਰ ਨਿਹਾਦ ॥੧੩੭॥

ਹਰ ਉਸ ਪੁਰਸ਼ ਨੇ ਜਿਸ ਨੇ ਸੱਚੇ ਦਿਲ ਅਤੇ ਵਿਸ਼ਵਾਸ ਨਾਲ,
ਉਸ ਦੇ ਮੁਬਾਰਕ ਚਰਨਾਂ ਵਿਚ ਆਪਣਾ ਸਿਰ ਰੱਖ ਦਿੱਤਾ ।

ਸਰ ਅਫਰਾਖਤਸ਼ ਹੱਕ ਜਿ ਹਰ ਸਰਬੁਲੰਦ

ਅਗਰ ਸ਼ਰ-ਨਿਗੂੰ ਬਖਤੇ ਅਖਤਰ ਨਜ਼ੰਦ ॥੧੩੮॥

ਰੱਬ ਨੇ ਉਸ ਨੂੰ ਹਰ ਉਚੇ ਪੁਰਸ਼ ਤੋਂ ਵੀ ਉਚੇਰਾ ਮਾਨ ਬਖਸ਼ਿਆ,
ਭਾਵੇਂ ਉਸ ਦੀ ਤਕਦੀਰ ਮਾੜੀ ਸੀ ਅਤੇ ਉਸ ਦਾ ਸਿਤਾਰਾ ਕਮਜ਼ੋਰ ਸੀ ।

ਹਰ ਆਂ ਕਸ ਕਿ ਉ ਖਾਂਦ ਨਾਮਸ਼ ਬਸਿਦਕ

ਰਵਾ ਸ਼ੁਦ ਹਰ ਉਮੀਦੇ ਕਾਮਸ਼ ਬਸਿਦਕ ॥੧੩੯॥

ਹਰ ਉਸ ਬੰਦੇ ਨੇ ਜਿਸ ਨੇ ਉਸ ਦਾ ਨਾਮ ਸੱਚੇ ਦਿਲੋਂ ਲਿਆ,
ਨਿਰਸੰਦੇਹ ਉਸ ਦੀ ਹਰ ਮੁਰਾਦ ਅਤੇ ਕਾਮਨਾ ਪੂਰੀ ਹੋ ਗਈ ।

ਹਰ ਆਂ ਕਸ ਕਿ ਉ ਨਾਮਿ ਉ ਰਾ ਸਨੀਦ

ਜਿ ਪਾਦਾਸ਼ਿ ਹਰ ਮਾਆਸੀਅਤ ਵਾ ਰਹੀਦ ॥੧੪੦॥

ਹਰ ਉਸ ਬੰਦੇ ਨੇ ਜਿਸ ਨੇ ਉਸ ਦਾ ਪਵਿੱਤਰ ਨਾਮ ਸੁਣਿਆ,
ਉਹ ਹਰ ਗੁਨਾਹ ਦੀ ਸਜਾ ਤੋਂ ਮੁਕਤ ਹੋ ਗਿਆ ।

ਹਰ ਆਂ ਕਸ ਕਿ ਦੀਦਾਰਿ ਪਾਕਿਸ਼ ਬਦੀਦ

ਬਚਸ਼ਮ ਅੰਦਰਸ਼ ਨੂਰਿ ਹੱਕ ਸ਼ੁਦ ਪਦੀਦ ॥੧੪੧॥

ਹਰ ਉਸ ਬੰਦੇ ਨੇ ਜਿਸ ਨੇ ਉਸ ਦੇ ਪਵਿੱਤਰ ਦਰਸ਼ਨ ਕੀਤੇ,
ਉਸ ਦੇ ਨੇਤਰਾਂ ਵਿਚ ਰੱਬ ਦਾ ਨੂਰ ਜਗਮਗਾ ਉੱਠਿਆ ।

ਹਰ ਆਂ ਕਸ ਕਿ ਉ ਗਾਸਤ ਮਨਜੂਰਿ ਉ

ਬ-ਵਸਲਿ ਖੁਦਸ਼ ਹੱਕ ਫਜ਼ੂਦ ਆਬਰੂ ॥੧੪੨॥

ਜੇ ਕੋਈ ਵੀ ਉਸ ਦੀਆਂ ਨਜ਼ਰਾਂ ਨੂੰ ਭਾ ਗਿਆ,
ਰੱਬ ਨੇ ਆਪਣੇ ਮਿਲਾਪ ਨਾਲ ਉਸ ਦਾ ਮਾਨ ਸਤਿਕਾਰ ਵਧਾ ਦਿੱਤਾ ।

ਤੁਫੈਲਸ਼ ਹਮਾ ਮੁਜਰਮਾਂ ਰਾ ਨਜਾਤ
ਜਿ ਪਾ-ਸ਼ੁਇ ਉ ਮੁਰਦਗਾਂ ਰਾ ਹਯਾਤ ॥੧੪੩॥

ਉਸ ਦੀ ਮਿਹਰ ਸਦਕਾ ਸਾਰੇ ਗੁਨਾਹਗਾਰਾਂ ਨੂੰ ਮੁਕਤੀ ਪ੍ਰਾਪਤ ਹੋ ਗਈ,
ਉਸ ਦੇ ਚਰਨ ਧੋਣ ਕਰਕੇ ਮੁਰਦੇ ਵੀ ਜੀ ਪੈਦੇ ਹਨ ।

ਚਿ ਹੈਵਾਂ ਮੁਕਾਬਿਲ ਬ-ਪਾਸ਼ੁਇ ਉ
ਕਿ ਆਂ ਨੀਜ ਸੁਦ ਬੰਦਾਇ ਕੂਇ ਉ ॥੧੪੪॥

ਉਸ ਦੇ ਚਰਨ ਧੋਣ ਦੇ ਸਾਹਮਣੇ ਅੰਮ੍ਰਿਤ ਕੀ ਚੀਜ਼ ਹੈ ।
ਕਿਉਂ ਜੋ ਉਹ ਵੀ ਉਸ ਦੀ ਗਲੀ ਦਾ ਗੁਲਾਮ ਹੋ ਜਾਂਦਾ ਹੈ ।

ਜਿ ਹੈਵਾਂ ਅਗਰ ਮੁਰਦਾ ਗਿਲ ਹਾ ਜੀਅੰਦ
ਅਜੀਂ ਆਬ ਜਾਂ-ਹਾ ਓ ਦਿਲ ਹਾ ਜੀਅੰਦ ॥੧੪੫॥

ਜੇਕਰ ਅਬਿ-ਹਯਾਤ ਤੋਂ ਮੁਰਦਾ ਮਿੱਟੀ ਵਿਚ ਜਾਨ ਪੈ ਜਾਂਦੀ ਹੈ,
ਤਾਂ ਇਸ ਅੰਮ੍ਰਿਤ ਤੋਂ ਜਾਨ ਅਤੇ ਦਿਲ ਸੁਰਜੀਤ ਹੋ ਜਾਂਦੇ ਹਨ ।

ਜਲਾਲਿ ਮਕਾਲਿਸ਼ ਚੁਨਾਂ ਆਮਦਾ
ਕਿ ਸਦ ਆਬਿ ਹੈ ਵਾਂ ਦਰਾਂ ਆਮਦਾ ॥੧੪੬॥

ਉਸ ਦੇ ਬੋਲਾਂ ਦਾ ਰੂਪ ਕੁਝ ਇਹੋ ਜਿਹਾ ਹੈ ।
ਕਿ ਉਸ ਵਿਚ ਸੈਕੜੇ ਆਬਿ-ਹਯਾਤ ਸਮਾ ਜਾਂਦੇ ਹਨ ।

ਜਹਾਂ ਦਰ ਜਹਾਂ ਮੁਰਦਾ ਰਾ ਜਿੰਦਾ ਕਰਦ
ਹਜ਼ਾਰਾਂ ਦਿਲਿ ਜਿੰਦਾ ਰਾ ਬੰਦਾ ਕਰਦ ॥੧੪੭॥

ਕਈਆਂ ਮੁਰਦਿਆਂ ਦੀਆਂ ਦੁਨੀਆਂ ਨੂੰ ਉਸ ਨੇ ਸੁਰਜੀਤ ਕਰ ਦਿੱਤਾ,
ਹਜ਼ਾਰਾਂ ਜਿੰਦਾ ਦਿਲਾਂ ਨੂੰ ਉਸ ਨੇ ਆਪਣਾ ਬੰਦਾ ਬਣਾ ਲਿਆ ।

ਚਿ ਗੰਗਾ ਮੁਕਾਬਿਲ ਬ ਅੰਮ੍ਰਿਤਸਰਸ਼
ਕਿ ਹਰ ਹਸ਼ਤੇ ਸ਼ਸਤ ਆਮਦਾ ਚਾਕਰਸ ॥੧੪੮॥

ਉਸ ਦੇ ਅੰਮ੍ਰਿਤ ਸਰੋਵਰ (ਅੰਮ੍ਰਿਤਸਰ) ਦੇ ਮੁਕਾਬਲੇ ਤੇ ਗੰਗਾ ਕੀ ਹੈ,
ਕਿਉਂ ਜੋ ਅਠਸੱਠ ਤੀਰਥਾਂ 'ਚੋਂ ਹਰ ਇਕ ਉਸ ਦਾ ਚਾਕਰ ਹੈ ।

ਵਜੂਦਸ਼ ਬਹੱਕ ਪਾਇਦਾਰੇ ਮੁਦਾਮ
ਦਿਲਸ਼ ਰੋਸ਼ਨ ਅਜ ਨੂਰਿ ਹੱਕੁਲ-ਕਰਾਮ ॥੧੪੯॥

ਉਸ ਦਾ ਵਜੂਦ ਸੱਚ ਸਦਕਾ ਸਦੀਵੀ ਅਤੇ ਅਮਰ ਹੈ,
ਰੱਬ ਦੀ ਬਖ਼ਸ਼ਿਸ਼ ਦੇ ਨੂਰ ਸਦਕਾ ਉਸ ਦਾ ਦਿਲ ਸਦਾ ਰੋਸ਼ਨ ਹੈ ।

ਬਹੱਕ ਦਾਨੀ ਅਜ ਜੁਮਲਾ ਵਾਲਾ ਨਜ਼ਰ
ਬਹੱਕ ਬੀਨੀ ਅਜ ਜੁਮਲਾ ਰੋਸ਼ਨ ਬਸਰ ॥੧੫੦॥

ਸੱਚ ਦੇ ਜਾਣਨ ਵਿਚ ਉਸ ਦੀ ਸਭ ਨਾਲੋਂ ਉਚੇਰੀ ਦਿਬ-ਦ੍ਰਿਸ਼ਟੀ ਹੈ,
ਸੱਚ ਦੇ ਵੇਖਣ ਵਿਚ ਉਹ ਸਭ ਨਾਲੋਂ ਰੋਸ਼ਨ ਨਿਗਾਹ ਰੱਖਦਾ ਹੈ ।

ਬ-ਆਗਾਹੀ ਅਜ ਜੁਮਲਾ ਆਗਾਹ ਤਰ
ਦਰ ਅਕਲੀਮ ਦਾਨਿਸ਼ ਸ਼ਹਿਨਸ਼ਾਹ ਤਰ ॥੧੫੧॥

ਮੱਚ ਦੇ ਗਿਆਨ ਤੋਂ ਉਹ ਸਭਨਾਂ ਨਾਲੋਂ ਵਧੇਰੇ ਵਾਕਫਕਾਰ ਹੈ,
ਅਕਲ ਅਤੇ ਸੂਝ ਦਾ ਉਹ ਸ਼ਹਿਨਸ਼ਾਹ ਹੈ ।

ਜਬੀਨਿ ਮਤੀਨਸ਼ ਛਰੋਜ਼ਿੰਦਾ ਨੂਰ
ਜਮੀਰਿ ਮੁਨੀਰਸ਼ ਦਰਖਸ਼ਿੰਦਾ ਹੂਰ ॥੧੫੨॥

ਉਸ ਦਾ ਛੌਲਾਦੀ ਮੱਥਾ ਰੱਬੀ ਨੂਰ ਨਾਲ ਚਮਕਦਾ ਹੈ,
ਉਸ ਦੀ ਨੂਰਾਨੀ ਆਤਮਾ ਇਕ ਚਮਕਦਾ ਸੂਰਜ ਹੈ ।

ਬ-ਛੜਲੇ ਤਰਾਹਮ ਸਰਾਸਰ ਛਜਾਲ
ਬ-ਜੇਥੇ ਤਜ਼ੱਈਅਨ ਸਰਾਪਾ ਜਮਾਲ ॥੧੫੩॥

ਰਹਿਮ ਕਰਮ ਵਿਚ ਉਹ ਸਰਾਸਰ ਬਖਸ਼ਿੰਦਾ ਹੈ,
ਸੁਹਜ ਸਿੰਗਾਰ ਵਿਚ ਉਹ ਸਿਰ ਤੋਂ ਪੈਰ ਤੱਕ ਹੁਸਨ ਹੀ ਹੁਸਨ ਹੈ ।

ਬ-ਹਿੰਮਤ ਬੁਲੰਦੀ ਬੁਲੰਦ ਅਜ ਹਮਾ
ਬ ਇਕਬਾਲ ਫੀਰੋਜ਼ਮੰਦ ਅਜ ਹਮਾ ॥੧੫੪॥

ਹੈਸਲੇ ਵਿਚ ਉਹ ਸਭ ਨਾਲੋਂ ਉਚੇਰੇ ਹੈਸਲੇ ਦਾ ਮਾਲਕ ਹੈ,
ਇਕਬਾਲ, ਮਰਤਬੇ ਵਿਚ ਉਹ ਸਭ ਨਾਲੋਂ ਵਧੇਰੇ ਸੁਭਾਗਾ ਹੈ ।

ਅਗਰਚਿ ਬ-ਤਸਖੀਰਿ ਹਰ ਦੇ ਜਹਾਂ
ਨਿਆਜਸ਼ ਨਾ ਬਾਜ਼ਦ ਬ ਤੇਗੇ ਸਨਾਂ ॥੧੫੫॥
ਵਲੇ ਜੋਹਰਿ ਤੇਗ ਅਫੋਰਖਤਾ
ਜਿ ਬਰਕਸ਼ ਦਿਲਿ ਦੁਸ਼ਮਨਾਂ ਸੋਖਤਾ ॥੧੫੬॥

ਭਾਵੇਂ ਦੋਹਾਂ ਜਹਾਨਾਂ ਦੀ ਛਤਹਿ ਲਈ ਉਸ ਨੂੰ
ਤਲਵਾਰਾਂ ਅਤੇ ਭਾਲੇ ਦੀ ਲੋੜ ਨਹੀਂ,
ਪਰ ਉਸ ਦੀ ਤਲਵਾਰ ਦਾ ਜੋਹਰ ਜਦ ਰੋਸਨ ਹੁੰਦਾ ਹੈ,
ਤਾਂ ਉਸ ਦੀ ਬਿਜਲੀ ਨਾਲ ਦੁਸ਼ਮਨਾਂ ਦਾ ਦਿਲ ਬਲ ਉੱਠਦਾ ਹੈ ।

ਜਿ ਜੋਪੀਨਿ ਉ ਪੀਲ ਰਾ ਖੂੰ ਜਿਗਰ
ਜਿ ਤੀਰਸ਼ ਜਿਗਰ ਸੋਖਤਾ ਸ਼ੇਰਿ ਨਰ ॥੧੫੭॥

ਉਸ ਦੇ ਨੇਜ਼ੇ ਤੋਂ ਹਾਥੀ ਦੇ ਜਿਗਰ ਦਾ ਖੂਨ ਹੋ ਜਾਂਦਾ ਹੈ,
ਉਸ ਦੇ ਤੀਰ ਤੋਂ ਬੱਬਰ ਸੇਰ ਦਾ ਜਿਗਰ ਵੀ ਸੜ ਜਾਂਦਾ ਹੈ ।

ਕਮੰਦਸ਼ ਦਦੇ ਦਾਮ ਦਰ ਬੰਦ ਕਰਦ
ਸਿਨਾਨਸ਼ ਜਿ ਦੇਵਾਂ ਬਰ ਆਵੁਰਦ ਗਰਦ ॥੧੫੮॥

ਉਸ ਦੀ ਕਮੰਦ ਨੇ ਜਾਨਵਰਾਂ ਅਤੇ ਦਰਿੰਦਿਆਂ ਨੂੰ ਆਪਣੇ ਫੰਦੇ ਵਿਚ ਫਸਾ ਲਿਆ ਹੈ ।
ਉਸ ਦੇ ਭਾਲੇ ਨੇ ਦੈਤਾਂ ਦੀ ਧੂੜ ਉੜਾ ਦਿੱਤੀ ਹੈ ।

ਚੁਨਾਂ ਨਾਵਕਸ਼ ਹਲਕਾ ਦਰ ਕੋਹ ਕਰਦ
ਕਿ ਅਰਜਨ ਨ ਕਰਦਾ ਬਰੂਜ਼ ਨਬੁੱਰਦ ॥੧੫੯॥

ਉਸ ਦੇ ਤਿਥੇ ਤੀਰ ਨੇ ਪਹਾੜ ਨੂੰ ਇਸ ਤਰ੍ਹਾਂ ਵਿੰਨ੍ਹ ਦਿੱਤਾ,
ਕਿ ਅਰਜੁਨ ਵੀ ਜੰਗ ਦੇ ਦਿਨ ਅਜਿਹਾ ਨਹੀਂ ਕਰ ਸਕਿਆ ।

ਚਿ ਅਰਜੁਨ ਚਿ ਭੀਮੇ ਚਿ ਰੁਸਤਮ ਚਿ ਸਾਮ
ਚਿ ਅਸਫੰਦਯਾਰੇ ਚਿ ਲਛਮਣ ਚਿ ਰਾਮ ॥੧੯੦॥

ਅਰਜੁਨ ਜਾਂ ਭੀਮ ਅਤੇ ਰੁਸਤਮ ਜਾਂ ਸਾਮ ਕੀ ਹਨ ?

ਅਸਫੰਦਯਾਰ ਜਾਂ ਰਾਮ ਅਤੇ ਲਛਮਣ ਕੀ ਹਨ ?

ਹਜ਼ਾਰਾਂ ਮਹੇਸੂ ਹਜ਼ਾਰਾਂ ਗਨੇਸ਼
ਬਪਾਇਸ਼ ਨਿਹਾਦਾ ਸਰਿ ਇਜ਼ਜ਼ਿ ਖੇਸ਼ ॥੧੯੧॥

ਹਜ਼ਾਰਾਂ ਮਹੇਸੂ ਅਤੇ ਹਜ਼ਾਰਾਂ ਗਣੇਸ਼

ਨਿਮਰਤਾ ਨਾਲ ਆਪਣੇ ਸੀਸ ਉਸ ਦੇ ਚਰਨਾਂ ਤੇ ਝੁਕਾਊਂ ਦੇ ਹਨ ।

ਹਮਾ ਬੰਦਾਇ ਉੰ ਸ਼ਾਹਿ ਫੀਰੋਜ਼-ਜੰਗ
ਦੇ ਆਲਮ ਅਜੇ ਯਾਫਤਾ ਬੂ ਓ ਰੰਗ ॥੧੯੨॥

ਉਸ ਜੰਗ ਦੇ ਵਿਜੱਈ ਬਾਦਸ਼ਾਹ ਦੇ ਸਾਰੇ ਹੀ ਗੁਲਾਮ ਹਨ,

ਦੋਹਾਂ ਜਹਾਨਾਂ ਨੇ ਉਸ ਦੇ ਹੱਥੋਂ ਰੋਣਕ ਪ੍ਰਾਪਤ ਕੀਤੀ ਹੈ ।

ਹਜ਼ਾਰਾਂ ਅਲੀ ਓ ਹਜ਼ਾਰਾਂ ਵਲੀ
ਬਪਾਇਸ਼ ਨਿਹਾਦਾ ਸਰਿ ਸਰਵਰੀ ॥੧੯੩॥

ਹਜ਼ਾਰਾਂ ਅਲੀ ਅਤੇ ਹਜ਼ਾਰਾਂ ਵਲੀ,

ਆਪਣੀ ਸਰਦਾਰੀ ਦਾ ਸਿਰ ਉਸ ਦੇ ਕਦਮਾਂ ਵਿਚ ਰੱਖਦੇ ਹਨ ।

ਉੰ ਤੀਰਸ਼ ਜਿਹਦ ਅਜ਼ ਕਮਾਂ ਤੇਜ਼ ਤਰ
ਹਮਾ ਦੁਸ਼ਮਨਾਂ ਰਾ ਸ਼ਿਗਾਫਦ ਜਿਗਰ ॥੧੯੪॥

ਜਦ ਉਸ ਦਾ ਤੀਰ ਕਮਾਨ ਵਿਚੋਂ ਤੇਜ਼ੀ ਨਾਲ ਛੁੱਟਦਾ ਹੈ,

ਤਾਂ ਸਾਰੇ ਦੁਸ਼ਮਨਾਂ ਦੇ ਜਿਗਰ ਚੀਰ ਦਿੰਦਾ ਹੈ ।

ਖੁਦੰਗਸ਼ ਚੁਨਾਂ ਸੰਗਿ ਖਾਰਹ ਦਰਦ
ਕਿ ਸ਼ਮਸ਼ੀਰਿ ਹਿੰਦੀ ਗਿਆਹ ਰਾ ਬਰਦ ॥੧੯੫॥

ਉਸ ਦਾ ਤੀਰ ਸਖ਼ਤ ਪੱਥਰ ਨੂੰ ਇਸ ਤਰ੍ਹਾਂ ਕੱਟ ਦਿੰਦਾ ਹੈ,

ਜਿਵੇਂ ਹਿੰਦੀ ਤਲਵਾਰ ਘਾਹ ਨੂੰ ਕੱਟ ਦਿੰਦੀ ਹੈ ।

ਚਿ ਸੰਗੇ ਚਿ ਆਹਨ ਬਰਿ ਤੀਰਿ ਉੰ
ਚਿ ਫਰਜਾਨਗਾਂ ਪੇਸ਼ਿ ਤਦਬੀਰਿ ਉੰ ॥੧੯੬॥

ਉਸ ਦੇ ਤੀਰ ਦੇ ਸਾਹਮਣੇ ਪੱਥਰ ਜਾਂ ਲੋਹਾ ਕੀ ਹਨ ?

ਉਸ ਦੀ ਵਿਉਂਤਬੰਦੀ ਦੇ ਸਾਹਮਣੇ ਅਕਲਮੰਦਾਂ ਦੀ ਅਕਲ ਵੀ ਕੰਮ ਨਹੀਂ ਕਰਦੀ ।

ਅਮੂਦਸ਼ ਉੰ ਬਰ ਫਰਕਿ ਪੀਲਾਂ ਰਸਦ
ਅਗਰ ਕੋਹ ਬਾਸਦ ਬਖਾਕ ਅਫਗਨਦ ॥੧੯੭॥

ਜਿਸ ਵਕਤ ਉਸ ਦਾ ਗੁਰਜ ਹਾਬੀਆਂ ਦੇ ਸਿਰ ਤੇ ਪੈਂਦਾ ਹੈ,

ਤਾਂ ਚਾਹੇ ਪਹਾੜ ਵੀ ਕਿਉਂ ਨਾ ਹੋਵੇ, ਉਹ ਮਿੱਟੀ ਨਾਲ ਮਿਲ ਜਾਂਦਾ ਹੈ ।

ਸਨਾਇਸ਼ ਜਿ ਨਕਦਿ ਹਸਾਇਰ ਬਿਨੂੰ
ਉਲੂਆਸ਼ ਜਿ ਫਹਿਮਿ ਮਲਾਇਕ ਫਜ਼ੂੰ ॥੧੯੮॥

ਉਸ ਦੀ ਸਿਫਤ ਸਨਾ ਕਿਸੇ ਘੇਰੇ ਵਿਚ ਨਹੀਂ ਆਉਂਦੀ,
ਉਸ ਦੀ ਉਚਿਆਈ ਫਰਿਸ਼ਤਿਆਂ ਦੀ ਸਮਝ ਤੋਂ ਬਾਹਰ ਹੈ ।

ਅਜਾਂ ਬਰਤਰੀਂ ਤਰ ਕਿ ਆਇਦ ਗੁਮਾਂ
ਅਜਾਂ ਬਰ ਤਰੀਂ ਤਰ ਕਿ ਗੋਇਦ ਜੂਬਾਂ ॥੧੯੯॥

ਉਹ ਸਾਡੀ ਸਮਝ ਜਾਂ ਅਕਲ ਤੋਂ ਬਹੁਤ ਉਚੇਰਾ ਹੈ,
ਉਸ ਦੀ ਵਡਿਆਈ ਸਾਡੀ ਜੀਭਾ ਦੇ ਕਥਨ ਤੋਂ ਬਾਹਰ ਹੈ ।

ਵਜੂਦਸ਼ ਸਤੂੰ ਸਕਛਿ ਤਹਿਕੀਕ ਰਾ
ਰੁਖਸ਼ ਰੋਸ਼ਨ ਅਜ ਰਹਿਮਤਿ ਕਿਬਰੀਆ ॥੧੭੦॥

ਉਸ ਦਾ ਵਜੂਦ ਰੱਬ ਦੀ ਤਲਾਸ਼ ਦੀ ਛੱਤ ਦਾ ਥੰਮ੍ਹ ਹੈ,
ਉਸ ਦਾ ਮੁਖੜਾ ਰੱਬ ਦੀ ਰਹਿਮਤ ਸਦਕਾ ਸਦਾ ਰੋਸ਼ਨ ਹੈ ।

ਦਿਲਸ਼ ਮਿਹਰਿ ਰਖਸ਼ਾਂ ਜਿ ਅਤਵਾਰਿ ਹੱਕ
ਬ ਸਿਦਕ ਅਜ਼ ਹਮਾ ਸਾਦਿਕਾਨਿਸ਼ ਸਬਕ ॥੧੭੧॥

ਉਸ ਦਾ ਦਿਲ ਰੱਬ ਦੇ ਨੂਰ ਨਾਲ ਚਮਕਦਾ ਪਿਆ ਸੂਰਜ ਹੈ,
ਭਰੋਸੇ ਵਿਚ ਉਹ ਸਾਰੇ ਸਿਦਕਵਾਨਾਂ ਸਚਿਆਗਿਆਂ ਨਾਲੋਂ ਅਗੇਰੇ ਹੈ ।

ਅਜਾਂ ਬਰਤਰ ਆਮਦ ਕਿ ਦਾਨਦ ਕਸੇ
ਅਜਾਂ ਬਰਗੁਜੀਦਾ ਕਿਹ ਖਾਨਦ ਕਸੇ ॥੧੭੨॥

ਉਹ ਉਸ ਦੀ ਪਦਵੀ ਨਾਲੋਂ ਵਧ ਕੇ ਹੈ ਜਿਸ ਨੂੰ ਕਿ ਕੋਈ ਜਾਣ ਸਕੇ,
ਉਹ ਕਿਸੇ ਬਿਆਨ ਕਰਨ ਨਾਲੋਂ ਵੱਧ ਸਤਿਕਾਰ ਯੋਗ ਹੈ ।

ਜਹਾਂ ਦਰ ਜਹਾਂ ਮਕਰਮਤ ਜਾਤਿ ਉੰ
ਜਿ ਹੱਦ ਬਰਤਰ ਆਮਦ ਕਮਲਾਤਿ ਉੰ ॥੧੭੩॥

ਉਸ ਦੀ ਜਾਤ ਦੀ ਬਖਸ਼ਿਸ਼ ਨਾਲ ਸੰਸਾਰ ਭਰਿਆ ਪਿਆ ਹੈ,
ਉਸ ਦੇ ਕਮਾਲ ਕਿਸੇ ਵੀ ਹੱਦ ਬੰਨੇ ਵਿਚ ਨਹੀਂ ਆ ਸਕਦੇ ।

ਚੂ ਤੋਸੀਫ਼ਸ਼ ਆਮਦ ਫਜ਼ੂੰ ਅਜ਼ ਹਿਸਾਬ
ਕੁਜਾ ਗੁੰਜਦ ਅੰਦਰ ਹਜਾਬਿ ਕਿਤਾਬ ॥੧੭੪॥

ਜਦ ਉਸ ਦੀ ਸਿਫਤ ਸਨਾ ਹਿਸਾਬੋਂ ਬਾਹਰ ਹੈ,
ਤਾਂ ਉਹ ਇਸ ਕਿਤਾਬ ਦੇ ਪਰਦੇ ਵਿਚ ਕਿਵੇਂ ਸਮਾ ਸਕਦੀ ਹੈ ।

ਸਰਿ ਲਾਲ ਬਾਦਾ ਬਪਾਇਸ਼ ਫਿਦਾ
ਅਜੋ ਬਾਦ ਜਾਨੇ ਦਿਲਸ਼ ਰਾ ਨਵਾ ॥੧੭੫॥

ਰੱਬ ਕਰੇ, [ਨੰਦ] ਲਾਲ ਦਾ ਸਿਰ ਉਸ ਵਾਹਿਗੁਰੂ ਦੇ ਨਾਮ ਤੋਂ ਕੁਰਬਾਨ ਹੋ ਜਾਵੇ,
ਰੱਬ ਕਰੇ, [ਨੰਦ ਲਾਲ ਦੇ] ਦਿਲ ਅਤੇ ਜਾਨ ਉਸ ਦੀ ਭੇਟਾ ਹੋ ਜਾਣ ।

ਤਮਾਮ ਸ਼ੁਦ ਜੋਤਿ ਬਿਗਾਸ ਮਿਨ-ਤਸਨੀਫ਼ ਭਾਈ ਨੰਦ ਲਾਲ ਗੋਯਾ ।
ਭਾਈ ਨੰਦ ਲਾਲ ਗੋਯਾ ਰਚਿਤ ਜੋਤਿ ਬਿਗਾਸ ਸਮਾਪਤ ਹੋਇਆ ।

੧੭੯ ਸਤਿਗੁਰੂ ਪ੍ਰਸਾਦਿ ॥
ਜੋਤਿ ਬਿਗਾਸ (ਪੰਜਾਬੀ)

ਵਾਹੁ ਵਾਹੁ ਗੁਰ ਪਤਿਤ ਉਧਾਰਨੰ
ਵਾਹੁ ਵਾਹੁ ਗੁਰ ਸੰਤ ਉਬਾਰਨੰ ॥੧॥
ਵਾਹੁ ਵਾਹੁ ਗੁਰ ਪਾਰ ਉਤਾਰਨੰ
ਵਾਹੁ ਵਾਹੁ ਗੁਰ ਅਗਮ ਅਪਾਰਨੰ ॥੨॥
ਵਾਹੁ ਵਾਹੁ ਗੁਰ ਹਰਿ ਆਰਾਧਨੰ
ਵਾਹੁ ਵਾਹੁ ਗੁਰ ਅਪਰ ਅਪਾਰਨੰ ॥੩॥
ਵਾਹੁ ਵਾਹੁ ਗੁਰ ਅਸੁਰ ਸੰਘਾਰਨੰ
ਵਾਹੁ ਵਾਹੁ ਗੁਰ ਦੈਤ ਪਿਛਾਰਨੰ ॥੪॥
ਵਾਹੁ ਵਾਹੁ ਗੁਰ ਦੁਸ਼ਟ ਬਿਦਾਰਨੰ
ਵਾਹੁ ਵਾਹੁ ਗੁਰ ਕਰੁਣਾ ਧਾਰਨੰ ॥੫॥
ਵਾਹੁ ਵਾਹੁ ਗੁਰ ਆਦਿ ਜੁਗਾਦਨੰ
ਵਾਹੁ ਵਾਹੁ ਗੁਰ ਅਗੰਮ ਅਗਾਧਨੰ ॥੬॥
ਵਾਹੁ ਵਾਹੁ ਗੁਰ ਸੱਚ ਆਰਾਧਨੰ
ਵਾਹੁ ਵਾਹੁ ਗੁਰ ਪੂਰਨ ਸਾਧਨੰ ॥੭॥
ਵਾਹੁ ਵਾਹੁ ਗੁਰ ਤਖਤ ਨਿਵਾਸਨੰ
ਵਾਹੁ ਵਾਹੁ ਗੁਰ ਨਿਹਚਲ ਆਸਨੰ ॥੮॥
ਵਾਹੁ ਵਾਹੁ ਗੁਰ ਭੈ ਬਿਨਾਸਨੰ
ਵਾਹੁ ਵਾਹੁ ਗੁਰ ਸੱਚੀ ਰਾਸਨੰ ॥੯॥
ਵਾਹੁ ਵਾਹੁ ਗੁਰ ਮੁਕਤਿ ਸਾਧਾਰਨੰ
ਵਾਹੁ ਵਾਹੁ ਗੁਰ ਸੰਗਤ ਤਾਰਨੰ ॥੧੦॥
ਵਾਹੁ ਵਾਹੁ ਗੁਰ ਇੱਛ ਪੁਜਾਵਨੰ
ਵਾਹੁ ਵਾਹੁ ਗੁਰ ਨਾਮ ਜਪਾਵਨੰ ॥੧੧॥
ਵਾਹੁ ਵਾਹੁ ਗੁਰ ਧਰਮ ਦਿੜਾਵਨੰ
ਵਾਹੁ ਵਾਹੁ ਗੁਰ ਪਤਿਤ ਪਾਵਨੰ ॥੧੨॥
ਵਾਹੁ ਵਾਹੁ ਗੁਰ ਨਾਇਕ ਸੱਚ ਰੰਧਨੰ
ਵਾਹੁ ਵਾਹੁ ਗੁਰ ਅਛੱਲ ਅਗੰਧਨੰ ॥੧੩॥

ਵਾਹੁ ਵਾਹੁ ਗੁਰ ਰੂਪ ਨਿਰੰਜਨੰ
 ਵਾਹੁ ਵਾਹੁ ਗੁਰ ਭਰਮ ਭੈ ਭੰਜਨੰ ॥੧੪॥
 ਵਾਹੁ ਵਾਹੁ ਗੁਰ ਅਛੱਲ ਅਛੇਦਨੰ
 ਵਾਹੁ ਵਾਹੁ ਗੁਰ ਪੂਰਨ ਵੇਦਨੰ ॥੧੫॥
 ਵਾਹੁ ਵਾਹੁ ਗੁਰ ਕੰਟਕ ਛੇਦਨੰ
 ਵਾਹੁ ਵਾਹੁ ਗੁਰ ਅਲੱਖ ਅਭੇਦਨੰ ॥੧੬॥
 ਵਾਹੁ ਵਾਹੁ ਗੁਰ ਅਚਿੰਤ ਦਿਆਲਨੰ
 ਵਾਹੁ ਵਾਹੁ ਗੁਰ ਸਦਾ ਕਿਰਪਾਲਨੰ ॥੧੭॥
 ਵਾਹੁ ਵਾਹੁ ਗੁਰ ਸਰਬ ਪ੍ਰਿਤਪਾਲਨੰ
 ਵਾਹੁ ਵਾਹੁ ਗੁਰ ਪੁਰਖ ਅਕਾਲਨੰ ॥੧੮॥
 ਵਾਹੁ ਵਾਹੁ ਗੁਰ ਨੋ ਨਿੱਧ ਦੇਵਨੰ
 ਵਾਹੁ ਵਾਹੁ ਗੁਰ ਸਦਾ ਸਦੇਵਨੰ ॥੧੯॥
 ਵਾਹੁ ਵਾਹੁ ਗੁਰ ਏਕੈ ਸੇਵਨੰ
 ਵਾਹੁ ਵਾਹੁ ਗੁਰ ਅਲੱਖ ਅਭੇਵਨੰ ॥੨੦॥
 ਵਾਹੁ ਵਾਹੁ ਗੁਰ ਸੱਚ ਸਚੀਰਨੰ
 ਵਾਹੁ ਵਾਹੁ ਗੁਰ ਮੁਕਤ ਮੁਕਤੀਰਨੰ ॥੨੧॥
 ਵਾਹੁ ਵਾਹੁ ਗੁਰ ਪੂਰਨ ਈਸ਼ਵਰੰ
 ਵਾਹੁ ਵਾਹੁ ਗੁਰ ਸੁੱਚ ਸੁਗੀਸਰੰ ॥੨੨॥
 ਵਾਹੁ ਵਾਹੁ ਗੁਰ ਘਾਟੀ ਘਾਟੀ ਬਿਆਪਨੰ
 ਵਾਹੁ ਵਾਹੁ ਗੁਰ ਨਾਥ ਅਨਾਥਨੰ ॥੨੩॥
 ਵਾਹੁ ਵਾਹੁ ਗੁਰ ਬਾਪ ਅਬਾਪਨੰ
 ਵਾਹੁ ਵਾਹੁ ਗੁਰ ਹਰਿ ਹਰਿ ਜਾਪਨੰ ॥੨੪॥
 ਵਾਹੁ ਵਾਹੁ ਗੁਰ ਸਮਰਥ ਪੂਰਨੰ
 ਵਾਹੁ ਵਾਹੁ ਗੁਰ ਸੱਚਾ ਸੂਰਨੰ ॥੨੫॥
 ਵਾਹੁ ਵਾਹੁ ਗੁਰ ਕਭੂ ਨਾ ਝੂਰਨੰ
 ਵਾਹੁ ਵਾਹੁ ਗੁਰ ਕਲਾ ਸੰਪੂਰਨੰ ॥੨੬॥
 ਨਾਨਕ ਸੇ ਅੰਗਦ ਗੁਰ ਦੇਵਨਾ
 ਸੇ ਅਮਰ ਦਾਸ ਹਰਿ ਸੇਵਨਾ ॥੨੭॥
 ਸੇ ਰਾਮ ਦਾਸ ਸੇ ਅਰਜਨਾ
 ਸੇ ਹਰਿ ਗੋਬਿੰਦ ਹਰਿ ਪਰਸਨਾ ॥੨੮॥
 ਸੇ ਕਰਤਾ ਹਰਿ ਰਾਇ ਦਾਤਾਰਨੰ
 ਸੇ ਹਰਿ ਕ੍ਰਿਸ਼ਨ ਅਗੰਮ ਅਪਾਰਨੰ ॥੨੯॥
 ਸੇ ਤੇਗ ਬਹਾਦੂਰ ਸਤਿ ਸਰੂਪਨਾ
 ਸੇ ਗੁਰ ਗੋਬਿੰਦ ਸਿੰਘ ਹਰਿ ਕਾ ਰੂਪਨਾ ॥੩੦॥

ਸਭ ਏਕੇ ਏਕੇ ਏਕੇ
 ਨਹੀਂ ਭੇਦ ਨਾ ਕਛੂ ਭੀ ਪੇਖਨਾ ॥੩੧॥
 ਅਨਕ ਬ੍ਰਹਮਾ ਬਿਸ਼ਨ ਮਹੇਸੂਨੰ
 ਅਨਕ ਦੇਵੀ ਦੁਰਗਾ ਵੈਸ਼ਨੰ ॥੩੨॥
 ਅਨਕ ਰਾਮ ਕਿਸ਼ਨ ਅਵਤਾਰਨੰ
 ਅਨਕ ਨਰਸਿੰਘ ਹਰਨਾਕਸ਼ ਮਾਰਨੰ ॥੩੩॥
 ਅਨਕ ਪਰੂਹ ਪ੍ਰਹਿਲਾਦਨੰ
 ਅਨਕ ਗੋਰਖ ਸਿੱਧ ਸਾਧਨੰ ॥੩੪॥
 ਅਨਕ ਅਕਾਸ਼ ਪਾਤਾਲਨੰ
 ਅਨਕ ਇੰਦਰ ਧਰਮ ਰਾਇ ਜਮਕਾਲਨੰ ॥੩੫॥
 ਅਨਕ ਸਿੱਧ ਨਾਥ ਤਪੀਸਰੰ
 ਅਨਕ ਜੋਗੀ ਜੋਗ ਜੋਗੀਸਰ ॥੩੬॥
 ਅਨਕ ਅਨਹਦ ਧੂਨ ਨਾਦਨੰ
 ਅਨਕ ਬੈਕੁਠ ਸਿੱਧ ਸਮਾਧਨੰ ॥੩੭॥
 ਅਨਕ ਖਾਣੀ ਬਾਣੀ ਬ੍ਰਹਮੰਡਨੰ
 ਅਨਕ ਦੀਪ ਲੇ ਨਵ ਖੰਡਨੰ ॥੩੮॥
 ਅਨਕ ਸੂਰ ਅਰ ਬੀਰਨੰ
 ਅਨਕ ਪੈਰਗੰਬਰ ਅਰ ਪੀਰਨੰ ॥੩੯॥
 ਅਨਕ ਤੇਤੀਸ ਕਰੋੜਨੰ
 ਅਨਕ ਚੰਦ ਅਰ ਸੂਰਨੰ ॥੪੦॥
 ਸਭ ਦੀਨ ਗੁਰੂ ਘਰ ਵਾਰਨੰ
 ਸਭਨ ਸਿਰ ਗੁਰ ਅਵਤਾਰਨੰ ॥੪੧॥
 ਜਨ ਲਾਲ ਦਾਸਨ ਦਾਸਨੰ
 ਸਰਨ ਆਇਓ ਸਤਿਗੁਰ ਪਾਸਨੰ ॥੪੨॥
 ਸਦਕਾ ਸਰਬੱਤ ਸਾਧ ਸੰਗਤਾ
 ਸਤਿਗੁਰ ਤੇ ਹਰਿਨਾਮ ਮੰਗਤਾ ॥੪੩॥

ਵਾਹਿਗੁਰੂ ਜੀ ਸਤਿ ॥

ਜੋਤਿ ਬਿਗਾਸ ਸੰਪੂਰਣ ਹੋਇਆ ਰਚਿਤ ਮੁਨਸ਼ੀ ਨੰਦ ਲਾਲ ਜੀ ਮੁਲਤਾਨੀ । ਭੁੱਲ ਚੁੱਕ
ਬਖਸ਼ਣੀ ਸਦਕਾ ਸਰਬਤ ਸਤਿ ਸੰਗਤਿ ਜਿਉ ਕਾ ਬਿਰਦ ਆਪਣੇ ਕੀ ਪੈਜ ਰਖਣੀ ।

ਸਰਬਤ ਸਤਿ ਸੰਗਤਿ ਸਦਕਾ ਨਿਹਾਲ ਕਰਨਾ । ਵਾਹੁ ਵਾਹੁ ਵਾਹੁ ।

੧੬੮ ਸਤਿਗੁਰ ਪ੍ਰਸਾਦਿ

ਰਹਿਤ ਨਾਮਾ

ਸ੍ਰੀ ਗੁਰੂ ਵਾਚ
ਚੋਪਈ

ਗੁਰ ਸਿਖ ਰਹਿਤ ਸੁਣਹੁ ਮੇਰੇ ਮੀਤ
 ਉਠਿ ਪ੍ਰਭਾਤਿ ਕਰੇ ਹਿਤ ਚੀਤ ॥੧॥
 ਵਾਹਿਗੁਰੂ ਪੁਨ ਮੰਤਰਹ ਜਾਪ
 ਕਰਿ ਇਸ਼ਨਾਨ ਪੜ੍ਹੇ ਜਪੁ ਜਾਪ ॥੨॥
 ਦਰਸਨ ਕਰੇ ਮੇਰਾ ਪੁਨ ਆਏ
 ਅਦਬ ਸਿਉਂ ਥੈਠ ਗੁਰ ਹਿਤ ਚਿਤ ਲਾਏ ॥੩॥
 ਤੀਨ ਪਹਿਰ ਜਬ ਥੀਤੇ ਜਾਣ
 ਕਬਾ ਸੁਣੇ ਗੁਰ ਹਿਤ ਚਿਤ ਲਾਣ ॥੪॥
 ਸੰਧਿਆ ਸਮੇ ਸੁਣੇ ਰਹਿਰਾਸ
 ਕੀਰਤਨ ਕਬਾ ਸੁਣੇ ਹਰਿ ਜਾਸ ॥੫॥
 ਇਨ ਮੇਂ ਨੇਮ ਜੋ ਏਕ ਕਰਾਏ
 ਸੋ ਸਿਖ ਅਮਰ ਪੁਰੀ ਮੇਂ ਜਾਏ ॥੬॥
 ਪਾਂਚ ਨੇਮ ਪੁਰ ਸਿੱਖ ਜੋ ਧਾਰੈ
 ਇਕੀਸ ਕੁਲ ਕੁਟੰਬ ਕੇ ਤਾਰੈ ॥੭॥
 ਤਾਰੇ ਕੁਟੰਬ ਮੁਕਤ ਸੋ ਹੋਏ
 ਜਨਮ ਮਰਨ ਨਾ ਪਾਵੇ ਸੋਏ ॥੮॥

ਨੰਦ ਲਾਲ ਵਾਚ
ਦੇਹਾ

ਤੁਮ ਜੁ ਕਹਾ ਗੁਰ ਦੇਵ ਜੀ ਦਰਸਨ ਕਰ ਮੇਹਿ ਆਇ
 ਲਖੀਏ ਤੁਮਰਾ ਦਰਸ ਕਹਾਂ ਕਹੋ ਮੇਹਿ ਸਮਝਾਇ ॥੯॥

ਸ੍ਰੀ ਗੁਰੂ ਵਾਚ
ਦੇਹਾ

ਤੀਨ ਰੂਪ ਹੈ ਮੇਹਿ ਕੇ ਸੁਣਹੁ ਨੰਦ ਚਿੱਤ ਲਾਇ
 ਨਿਰਗੁਣ ਸਰਗੁਣ ਗੁਰਸ਼ਬਦ ਹੈਂ ਕਹੋ ਤੇਹਿ ਸਮਝਾਇ ॥੧੦॥

ਚੋਪਈ

ਏਕ ਰੂਪ ਤਿਹ ਗੁਣ ਤੇ ਪਰੇ
 ਨੇਤ ਨੇਤ ਜਿਹ ਨਿਗਮ ਉਚਰੇ ॥੧੧॥
 ਘਟਿ ਘਟਿ ਬਿਆਪਕ ਅੰਤਰ ਜਾਮੀ
 ਪੂਰ ਰਹਿਓ ਜਿਉਂ ਜਲ ਘਟ ਭਾਨੀ ॥੧੨॥
 ਰੋਮ ਰੋਮ ਅਛੱਰ ਸੇ ਲਹੋ
 ਜਦਾਰਥ ਬਾਤ ਤੁਮ ਸੋਂ ਸਤਿ ਕਹੋਂ ॥੧੩॥
 ਜੋ ਸਿੱਖ ਗੁਰ ਦਰਸਨ ਕੀ ਚਾਹਿ
 ਦਰਸਨ ਕਰੇ ਗ੍ਰੰਥ ਜੀ ਆਹਿ ॥੧੪॥
 ਪਰਭਾਤ ਸਮੇਂ ਕਰਕੇ ਇਸਨਾਨ
 ਤੀਨ ਪਰਦਾਫਣਾਂ ਕਰੇ ਸੁਜਾਨ ॥੧੫॥

ਦੇਹਰਾ

ਹਾਥ ਜੋੜ ਕਰ ਅਦਬ ਸੋਂ ਬੈਠੇ ਮੋਹਿ ਹਜ਼ੂਰ
 ਸੀਸ ਟੇਕ ਗੁਰ ਗ੍ਰੰਥ ਜੀ ਬਚਨ ਸੁਣੋ ਸੇ ਹਜ਼ੂਰ ॥੧੬॥

ਚੋਪਈ

ਸ਼ਬਦ ਸੁਣੇ ਗੁਰ ਹਿਤ ਚਿਤ ਲਾਇ
 ਗਿਆਨ ਸ਼ਬਦ ਗੁਰ ਸੁਣੇ ਸੁਣਾਇ ॥੧੭॥
 ਜੋ ਮਮ ਸਾਥ ਚਾਹੇ ਕਰ ਬਾਤ
 ਗ੍ਰੰਥ ਜੀ ਪੜ੍ਹੇ ਸੁਣੇ ਬਿਚਾਰੇ ਸਾਥ ॥੧੮॥
 ਜੋ ਮੁਝ ਬਚਨ ਸੁਣਨ ਕੀ ਚਾਇ
 ਗ੍ਰੰਥ ਜੀ ਪੜ੍ਹੇ ਸੁਣੇ ਚਿੱਤ ਲਾਇ ॥੧੯॥
 ਮੇਰਾ ਰੂਪ ਗ੍ਰੰਥ ਜੀ ਜਾਣ
 ਇਸ ਮੈਂ ਭੇਦ ਨਹੀਂ ਕੁਝ ਮਾਨ ॥੨੦॥
 ਤੀਸਰ ਰੂਪ ਸਿੱਖ ਹੈਂ ਮੇਰ
 ਗੁਰਬਾਣੀ ਰੱਤ ਜਿਹ ਨਿਸ ਭੋਰ ॥੨੧॥
 ਵਿਸਾਹ ਪ੍ਰੀਤ ਗੁਰ ਸ਼ਬਦ ਜੋ ਧਰੇ
 ਗੁਰ ਕਾ ਦਰਸ ਨਿਤ ਉੱਠ ਕਰੇ ॥੨੨॥
 ਗਿਆਨ ਸ਼ਬਦ ਗੁਰੂ ਸੁਣੇ ਸੁਣਾਇ
 ਜਪੁ ਜੀ ਜਾਪੁ ਪੜ੍ਹੇ ਚਿੱਤ ਲਾਇ ॥੨੩॥
 ਗੁਰਦਵਾਰ ਕਾ ਦਰਸਨ ਕਰੈ
 ਪਰ-ਦਾਰਾ ਕਾ ਤਿਆਗ ਜੋ ਕਰੈ ॥੨੪॥
 ਗੁਰ ਸਿੱਖ ਸੇਵਾ ਕਰੇ ਚਿਤ ਲਾਇ
 ਆਪਾ ਮਨ ਕਾ ਸਗਲ ਮਿਟਾਇ ॥੨੫॥
 ਇਨ੍ਹ ਕਰਮਨ ਮੈਂ ਜੋ ਪਰਧਾਨ
 ਸੇ ਸਿੱਖ ਰੂਪ ਮੇਰਾ ਪਹਿਚਾਨ ॥੨੬॥

ਦੇਹਰਾ

ਐਸੇ ਗੁਰਸਿਖ ਮਾਨ ਹੈ ਸੇਵਾ ਕਰੇ ਜੋ ਕੋਇ
ਤਨ ਮਨ ਧਨ ਪੁੰਨ ਅਰਪ ਕੇ ਸੋ ਮੁੜ ਸੇਵਾ ਹੋਇ ॥੨੭॥
ਐਸੇ ਗੁਰਸਿਖ ਸੇਵ ਕੀ ਮੋਹਿ ਪਹੁੰਚੇ ਆਇ
ਸੁਣਹੁ ਨੰਦ ਚਿਤ ਦੇਇ ਕਰ ਮੁਕਤਿ ਬੈਕੁੰਠੇ ਜਾਇ ॥੨੮॥

ਨੰਦ ਲਾਲ ਵਾਚ

ਨਿਰਗੁਣ ਸਰਗੁਣ ਗੁਰਸ਼ਬਦ ਜੀ ਕਹੇ ਰੂਪ ਤੁਮ ਤੀਨ
ਨਿਰਗੁਣ ਰੂਪ ਨਹੀਂ ਦੇਖੀਏ ਸਰਗੁਣ ਸਿੱਖ ਅਧੀਨ ॥੨੯॥

ਚੋਪਈ

ਤੁਮਰਾ ਨਿਰਗੁਣ ਰੂਪ ਅਪਾਰਾ
ਸੋ ਕਿਸ ਦੇਖੈ ਦੀਨ ਦਿਆਰਾ ॥੩੦॥
ਜਗਤ ਗੁਰੂ ਤੁਮ ਕਹੇ ਸਵਾਮੀ
ਘਟਿ ਘਟਿ ਵਾਸੀ ਅੰਤਰ ਜਾਮੀ ॥੩੧॥

ਸ੍ਰੀ ਗੁਰੂ ਵਾਚ

ਸੁਣ ਸਿਖ ਭਾਈ ਨੰਦ ਸੋ ਲਾਲ
ਤੁਮ ਸੁਣ ਹਮਰੇ ਬਚਨ ਰੁਸਾਲ ॥੩੨॥
ਗੁਰ ਸਿਖ ਸਰਗੁਣ ਰੂਪ ਸੁਜਾਨ
ਪ੍ਰਿਥਮ ਸੇਵ ਗੁਰ ਹਿਤ ਚਿਤ ਕਾਨ ॥੩੩॥
ਗੁਰ ਸਿਖ ਸੇਵ ਸ਼ਬਦ ਜੋ ਗਹੇ
ਸ਼ਬਦ ਸਰੂਪ ਸੋ ਇਹ ਬਿਧ ਲਹੇ ॥੩੪॥
ਸ਼ਬਦ ਸਰੂਪ ਵਾਕ ਜੋ ਧਾਰੇ
ਤਿਸ ਤੇ ਲਖੈਂ ਅਪਰ ਅਪਾਰੇ ॥੩੫॥
ਤੇ ਮੈਂ ਗੋਸ਼ਟ ਕਹੀ ਸੋ ਭਾਈ
ਪੜ੍ਹੇ ਸੁਣੇ ਜੋ ਚਿਤ ਹਿਤ ਲਾਈ ॥੩੬॥
ਤਿਸ ਕੀ ਮਹਿਮਾ ਕਹੁੰ ਬਖਾਣ
ਜੋਤੀ ਜੋਤਿ ਮਿਲੇ ਮੋਹਿ ਮਾਨ ॥੩੭॥
ਸੰਮਤ ਸਤਰਾ ਸਹਿਸ ਸੋ ਬਾਵਣ
ਮੱਘਰ ਸੁਦੀ ਨੌਮੀ ਸੁਖ ਦਾਵਣ ॥੩੮॥
ਸੁਰ ਗੁਰ ਵਾਰ ਸਤਦਰੂ ਤੀਰ
ਬਚਨ ਕਹੇ ਨੰਦ ਲਾਲ ਸੋ ਬੀਰ ॥੩੯॥

ਦੇਹਰਾ

ਵਾਹਿਗੁਰੂ ਗੁਰ ਜਾਪਏ ਵਾਹਿਗੁਰੂ ਕਰ ਧਿਆਨ
ਮੁਕਤ ਲਾਭ ਸੋ ਹੋਇ ਹੈਂ ਗੁਰ ਸਿਖ ਰਿਦਿ ਮਹਿ ਮਾਨ ॥੪੦॥

੧੭੮ ਸਤਿਗੁਰ ਪ੍ਰਸਾਦਿ

ਤਨਖਾਹ ਨਾਮਾ

ਪ੍ਰਸ਼ਨ ਭਾਈ ਨੰਦ ਲਾਲ ਜੀ
ਵਾਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦੇਹਰਾ

ਪ੍ਰਸ਼ਨ ਕੀਆ ਨੰਦ ਲਾਲ ਜੀ ਗੁਰੂ ਬਤਾਈਏ ਮੋਹਿ
ਕੌਣ ਕਰਮ ਇਨ ਜੋਗ ਹੈਂ ਕੌਣ ਕਰਮ ਨਹੀਂ ਸੋਹਿ ॥੧॥

ਦੇਹਰਾ

ਨੰਦ ਲਾਲ ਤੁਮ ਬਚਨ ਸੁਣਹੁ ਸਿਖ ਕਰਮ ਹੈ ਏਹੁ
ਨਾਮੁ ਦਾਨੁ ਇਸਨਾਨ ਬਿਨ ਕਰੇ ਨਾ ਅੰਨ ਸਿਉਂ ਨੇਹੁ ॥੨॥

ਚੋਪਈ

ਪ੍ਰਤਾਕਾਲ ਸਤਿਸੰਗ ਨਾ ਜਾਵੈ । ਤਨਖਾਹਦਾਰ ਬਹੁ ਵੱਡਾ ਕਹਾਵੈ ॥੩॥
ਸਤਿਸੰਗ ਜਾਇ ਕਰ ਚਿੱਤ ਢੁਲਾਵੈ । ਈਹਾਂ ਉਹਾਂ ਠੋਰ ਨਾ ਪਾਵੈ ॥੪॥
ਹਰਿ ਜਸ ਸੁਣਤੇ ਬਾਤ ਚਲਾਵੈ । ਕਹੇ ਗੋਬਿੰਦ ਸਿੰਘ ਵੇਹ ਜਮ ਪੁਰ ਜਾਵੈ ॥੫॥
ਨਿਰਧਨ ਦੇਖ ਨਾ ਪਾਸ ਬਹਾਵੈ । ਸੇ ਤਨਖਾਹੀ ਮੂਲ ਕਹਾਵੈ ॥੬॥
ਸ਼ਬਦ ਗਿਆਨ ਬਿਨ ਕਰੇ ਜੋ ਬਾਤ । ਤਾ ਕੈ ਕਛੂ ਨਾ ਆਵੈ ਹਾਥ ॥੭॥
ਸ਼ਬਦ ਭੋਗ ਨਾ ਨਿਵਾਵੇ ਸੀਸ । ਤਾਂ ਕੋ ਮਿਲੇ ਨਾ ਪਰਮ ਜਗਦੀਸ ॥੮॥

ਦੇਹਰਾ

ਜ ਪ੍ਰਸਾਦਿ ਕੇ ਬਾਂਟ ਹੈ ਮਨ ਮੌ ਧਾਰੇ ਲੋਭ
ਕਿਸੇ ਬੇੜਾ ਕਿਸੇ ਅਗਲਾ ਸਦਾ ਰਹੇ ਤਿਸ ਸੰਗ ॥੯॥

ਚੋਪਈ

ਕੜਾਹ ਪ੍ਰਸਾਦਿ ਕੀ ਬਿੱਧ ਸੁਣ ਲੀਜੈ
ਤੀਨ ਭਾਂਤ ਕੇ ਸਮਸਰ ਕੀਜੈ ॥੧੦॥
ਲੇਪਣ ਆਗੇ ਬਹੁਕਰ ਦੀਜੈ
ਮਾਂਜਣ ਧਰ ਭਾਂਜਣ ਧੋਵੀਜੈ ॥੧੧॥
ਕਰਿ ਇਸ਼ਨਾਨ ਪਵਿਤ੍ਰ ਹੋਇ ਬਹੇ
ਵਾਹਿਗੁਰੂ ਬਿਨ ਅਵਰ ਨਾ ਕਹੇ ॥੧੨॥

ਨਵਤਨ ਕੁੰਭ ਪੂਰ ਜਲ ਲੇਹ
ਗੋਬਿੰਦ ਸਿੰਘ ਸਫਲ ਤਿਨ ਦੇਹ ॥੧੩॥
ਕਰਿ ਤਿਆਰ ਚੋਕੀ ਪਰ ਧਰੇ
ਚਾਰ ਓਰ ਕੀਰਤਨ ਬਹਿ ਕਰੇ ॥੧੪॥

ਦੇਹਰਾ

ਮੇਹਰ ਤੁਰਕ ਕੀ ਸਿਰ ਧਰੇ ਲੋਹ ਲਗਾਵੈ ਚਰਨ
ਕਹੈ ਗੋਬਿੰਦ ਸਿੰਘ ਸੁਣੋ ਲਾਲ ਜੀ ਫਿਰ ਫਿਰ ਹੋਏ ਤਿਸ ਮਰਨ ॥੧੫॥

ਚੋਪਈ

ਲਗੈ ਦੀਵਾਨ ਸੁਣ ਮੂਲ ਨਾ ਜਾਵੈ
ਰਹਿਤ ਬਿਨਾ ਪ੍ਰਸਾਦਿ ਵਰਤਾਵੈ ॥੧੬॥
ਸੁਹਾ ਪਹਿਣ ਲਏ ਨਸਵਾਰ
ਕਹੇ ਗੋਬਿੰਦ ਸਿੰਘ ਜਮ ਕਰੇ ਖਵਾਰ ॥੧੭॥
ਮਾਇ ਭੈਣ ਜੋ ਆਵੈ ਸੰਗਤਿ
ਦ੍ਰਿਸ਼ਟ ਬੁਰੀ ਦੇਖੈ ਤਿਸ ਪੰਗਤਿ ॥੧੮॥
ਸਿਖ ਹੋਇ ਜੇ ਕਰਤ ਕਰੋਧ
ਕੰਨਿਆ ਮੂਲ ਨਾ ਦੇਵੇ ਸੋਧ ॥੧੯॥
ਧੀ ਭੈਣ ਕਾ ਪੈਸਾ ਖਾਇ
ਕਹੇ ਗੋਬਿੰਦ ਸਿੰਘ ਧੱਕੇ ਜਮ ਖਾਇ ॥੨੦॥
ਸਿਖ ਹੋਏ ਬਿਨ ਲੋਹ ਜੋ ਫਿਰੈ
ਆਵਤ ਜਾਵਤ ਜਨਮੇ ਮਰੈ ॥੨੧॥
ਮਾਲ ਅਤਿਥਿ ਕਾ ਬਲ ਕਰੇ ਛਲੈ
ਜਪੁ ਤਪੁ ਤਾਂ ਕੇ ਸਭ ਨਿਹਫਲੈ ॥੨੨॥

ਸੋਰਠਾ

ਕੰਘਾ ਦੇਵੇਂ ਵਕਤ ਕਰ ਪੱਗ ਚੁਣੈ ਕਰ ਬਾਂਧਈ
ਦਾਤਨ ਕਰੇ ਨਿਤ ਨੀਤ ਨਾ ਦੁਖ ਪਾਵੈ ਲਾਲ ਜੀ ॥੨੩॥

ਦੇਹਰਾ

ਦਸਵੰਧ ਗੁਰੁ ਨਹਿ ਦੇਵੈ ਝੂਠ ਬੋਲ ਜੋ ਖਾਇ
ਕਹੇ ਗੋਬਿੰਦ ਸਿੰਘ ਲਾਲ ਜੀ ਤਿਸ ਕਾ ਕਛੂ ਨਾ ਬਿਸਾਹਿ ॥੨੪॥

ਚੋਪਈ

ਠੰਡੇ ਪਾਣੀ ਜੋ ਨਹੀਂ ਨਹਾਵੈ
ਬਿਨ ਜਪੁ ਪੜ੍ਹੇ ਪ੍ਰਸਾਦਿ ਜੋ ਪਾਵੈ ॥੨੫॥
ਬਿਨ ਰਹਿਰਾਸ ਸੰਧਿਆ ਜੇ ਖੇਵੈ
ਕੀਰਤਨ ਪੜ੍ਹੇ ਬਿਨ ਰੈਣ ਜੋ ਸੋਵੈ ॥੨੬॥
ਚੁਗਾਲੀ ਕਰ ਜੋ ਕਾਜ ਬਿਗਾਰੈ

ਪਿ੍ਗ ਤਿਸ ਜਨਮ ਜੋ ਧਰਮ ਬਿਸਾਰੈ ॥੨੭॥
 ਕਰੇ ਬਚਨ ਜੋ ਪਾਲੈ ਨਾਹੀਂ
 ਕਰੇ ਗੋਬਿੰਦ ਸਿੰਘ ਤਿਸ ਠੋਰ ਕਤ ਨਾਹੀਂ ॥੨੮॥
 ਲੈ ਤੁਰਕਨ ਤੇ ਮਾਸ ਜੋ ਖਾਵੈ
 ਬਿਨ ਗੁਰ ਸ਼ਬਦ ਬਚਨ ਜੋ ਗਾਵੈ ॥੨੯॥
 ਤਿ੍ਗ ਰਾਗ ਸੁਣਿ ਚਿਤ ਲਾਏ
 ਸੁਣਹੁ ਲਾਲ ਸੋ ਜਮ ਪੁਰ ਜਾਏ ॥੩੦॥

ਚੋਪਈ

ਅਰਦਾਸਿ ਬਿਨਾ ਜੋ ਕਾਜ ਸਿਧਾਵੈ
 ਭੇਟ ਕੀਏ ਬਿਨ ਕੁਛ ਮੁਖ ਪਾਵੈ ॥੩੧॥
 ਤਿਆਰੀ ਬਸਤ ਗਹਿਣ ਜੋ ਕਰੈ
 ਬਿਨ ਤਿ੍ਗ ਆਪਣੀ ਸੇਜ ਜੋ ਧਰੈ ॥੩੨॥
 ਅਤਿਥਿ ਵੇਖ ਨਹੀਂ ਦੇਵੈ ਦਾਨ
 ਸੋ ਨਹੀਂ ਪਾਵੈ ਦਰਗਹਿ ਮਾਨ ॥੩੩॥
 ਕੀਰਤਨ ਕਥਾ ਸਿਉਂ ਮਨ ਨਹੀਂ ਲਾਵੈ
 ਸੰਤ ਸਿਖ ਕੇ ਬੁਰਾ ਅਲਾਵੈ ॥੩੪॥
 ਨਿੰਦਾ ਜੂਆ ਹਰੇ ਜੋ ਮਾਲ
 ਮਹਾਂ ਦੁੱਖ ਪਾਵੈ ਤਿਸ ਕੇ ਕਾਲ ॥੩੫॥
 ਗੁਰ ਕੀ ਨਿੰਦਾ ਸੁਣੇ ਨਾ ਕਾਨ
 ਭੇਟ ਕਰੇ ਤਿਸ ਸੰਗ ਕਿਰਪਾਨ ॥੩੬॥

ਦੇਹਰਾ

ਗੋਲਕ ਰਾਖੇ ਨਾਹਿ ਜੋ ਛਲ ਕਾ ਕਰੈ ਵਪਾਰ
 ਕਰੇ ਗੋਬਿੰਦ ਸਿੰਘ ਲਾਲ ਜੀ ਭੋਗੇ ਨਰਕ ਹਜਾਰ ॥੩੭॥

ਚੋਪਈ

ਵਾਹਿਗੁਰੂ ਬਿਨ ਕਰੇ ਜੋ ਖਾਵੈ
 ਵੇਸਵਾ ਦਵਾਰੇ ਸਿਖ ਜੋ ਜਾਵੈ ॥੩੮॥
 ਪਰ ਇਸਤ੍ਰੀ ਸਿਉਂ ਨਹੂੰ ਲਗਾਵੈ
 ਕਰੇ ਗੋਬਿੰਦ ਸਿੰਘ ਵੂਹ ਸਿਖ ਨਾ ਭਾਵੈ ॥੩੯॥
 ਗੁਰ ਤਲਪੀ ਕਪਟੀ ਹੈ ਜੋਇ
 ਬਡੇ ਤਨਖਾਹੀ ਜਾਣੇ ਸੋਇ ॥੪੦॥
 ਗੁਰ ਕੇ ਛੋਡ ਅਵਰ ਸਿਉਂ ਮਾਂਗੇ
 ਰਾਤਰੀ ਸੋਇ ਤੇੜ ਹੋਇ ਨਾਂਗੇ ॥੪੧॥
 ਨਗਨ ਹੋਇ ਕਰ ਭੋਗ ਜੋ ਕਰੈ
 ਨਗਨ ਹੋਇ ਜਲ ਮੱਜਣ ਕਰੈ ॥੪੨॥

ਦੇਹਰਾ

ਨਗਨ ਹੋਇ ਬਾਹਰ ਫਿਰੈ ਨਗਨ ਸੀਸ ਜੋ ਖਾਇ
ਨਗਨ ਪ੍ਰਸਾਦਿ ਜੋ ਬਾਂਟਈ ਤਨਖਾਹੀ ਬਡਾ ਕਹਾਇ ॥੪੩॥

ਚੈਪਈ

ਖਾਲਸਾ ਸੋਇ ਜੋ ਨਿੰਦਾ ਤਿਆਗੇ
ਖਾਲਸਾ ਸੋਇ ਲੜੇ ਹੋਇ ਆਗੈ ॥੪੪॥
ਖਾਲਸਾ ਸੋਇ ਜੋ ਪੰਚ ਕੇ ਮਾਰੈ
ਖਾਲਸਾ ਸੋਇ ਕਰਮ ਕੇ ਸਾੜੈ ॥੪੫॥
ਖਾਲਸਾ ਸੋਇ ਮਾਨ ਜੋ ਤਿਆਗੈ
ਖਾਲਸਾ ਸੋਇ ਜੋ ਪਰਤ੍ਰੀਆ ਤੇ ਭਾਗੈ ॥੪੬॥
ਖਾਲਸਾ ਸੋਇ ਪਰਦ੍ਰਿਸ਼ਟ ਕੇ ਤਿਆਗੈ
ਖਾਲਸਾ ਸੋਇ ਨਾਮ ਰਤ ਲਾਗੈ ॥੪੭॥
ਖਾਲਸਾ ਸੋਇ ਗੁਰਬਾਣੀ ਹਿਤ ਲਾਇ
ਖਾਲਸਾ ਸੋਇ ਸਾਰ ਮੁੰਹਿ ਖਾਇ ॥੪੮॥

ਦੇਹਰਾ

ਖਲਕ ਖਾਲਿਕ ਕੀ ਜਾਣ ਕੇ ਖਲਕ ਦੁਖਾਵੈ ਨਾਹਿ
ਖਲਕ ਦੁਖੈ ਨੰਦ ਲਾਲ ਜੀ ਖਾਲਿਕ ਕੇਪੈ ਤਾਹਿ ॥੪੯॥

ਚੈਪਈ

ਖਾਲਸਾ ਸੋਇ ਨਿਰਧਨ ਕੇ ਪਾਲੈ
ਖਾਲਸਾ ਸੋਇ ਦੁਸ਼ਟ ਕੇ ਗਾਲੈ ॥੫੦॥
ਖਾਲਸਾ ਸੋਇ ਨਾਮ ਜਪ ਕਰੈ
ਖਾਲਸਾ ਸੋਇ ਮਲੇਛ ਪਰ ਚੜ੍ਹੈ ॥੫੧॥
ਖਾਲਸਾ ਸੋਇ ਨਾਮ ਸਿਉਂ ਜੋੜੇ
ਖਾਲਸਾ ਸੋਇ ਬੰਧਨ ਕੇ ਤੋੜੇ ॥੫੨॥
ਖਾਲਸਾ ਸੋਇ ਜੋ ਚੜ੍ਹੇ ਤੁਰੰਗ
ਖਾਲਸਾ ਸੋਇ ਜੋ ਕਰੇ ਨਿਤ ਜੰਗ ॥੫੩॥
ਖਾਲਸਾ ਸੋਇ ਸ਼ਸਤਰ ਕੇ ਧਾਰੈ
ਖਾਲਸਾ ਸੋਇ ਦੁਸ਼ਟ ਕੇ ਮਾਰੈ ॥੫੪॥

ਦੇਹਰਾ

ਦੇਹੀ ਫਿਰੇ ਅਕਾਲ ਕੀ ਨਿੰਦਾ ਕਰੈ ਨਾ ਕੋਇ
ਬਨ ਪਰਬਤ ਸਭ ਭਜੋਗੇ ਤ੍ਰਿਹੁ ਜਗਤ ਮੇਂ ਸੋਇ ॥੫੫॥

ਚੈਪਈ

ਸੁਣੋ ਨੰਦ ਲਾਲ ਏਹੋ ਸਾਚ
ਪਰਗਟ ਕਰਾਊਂ ਆਪਣੇ ਰਾਜ ॥੫੬॥

ਚਾਰ ਬਰਨ ਇਕ ਬਰਨ ਕਰਾਉਂ
 ਵਾਹਿਗੁਰੂ ਕਾ ਜਾਪ ਜਪਾਉਂ ॥੫੭॥
 ਚੜ੍ਹੈਂ ਤੁਰੰਗ ਉੜਾਵੈਂ ਬਾਜ਼
 ਤੁਰਕ ਦੇਖ ਕਰ ਜਾਵੈਂ ਭਾਜ਼ ॥੫੮॥
 ਸਵਾ ਲਾਖ ਸੇ ਏਕ ਲੜਾਉਂ
 ਚੜ੍ਹੇ ਸਿੰਘ ਤਿਸ ਮੁਕਤ ਕਰਾਉਂ ॥੫੯॥
 ਝੂਲਣ ਨੇੜੇ ਹਸਤੀ ਸਾਜੇ
 ਦੁਆਰ ਦੁਆਰ ਪਰ ਨੋਬਤ ਬਾਜੇ ॥੬੦॥
 ਸਵਾ ਲਾਖ ਜਬ ਧੁਖੈ ਪਲੀਤਾ
 ਤਬ ਖਾਲਸੇ ਉਦੈ ਅਸਤ ਲੇ ਜੀਤਾ ॥੬੧॥
 ਦੇਹਰਾ
 ਰਾਜ ਕਰੇਗਾ ਖਾਲਸਾ ਆਕੀ ਰਹੇ ਨਾ ਕੋਇ
 ਖਾਰ ਹੋਇ ਸਭ ਮਿਲੇਂਗੇ ਬਚੇ ਸਰਨ ਜੋ ਹੋਇ ॥੬੨॥

ਬਚਨ ਹੈ ਸ੍ਰੀ ਗੁਰੂ ਜੀ ਕਾ ਕਿ ਜੋ ਕੋਈ ਸਿੱਖ ਦਾ ਬੇਟਾ ਹੋਏ ਐਰ ਮੌਨਾ ਹੋਇ ਜਾਵੈ
 ਤਿਸ ਕੀ ਜੜ੍ਹ ਸੁੱਕੀ, ਐਰ ਜੋ ਮੌਨਾ ਸਿੱਖ ਹੋਇ ਜਾਵੈ ਤਿਸ ਕੀ ਜੜ੍ਹ ਹਰੀ।

ਇਤਿ ਸ੍ਰੀ ਤਨਖਾਹ ਨਾਮਾ ਸੰਪੂਰਨ

ਦਸਤੂਰਲ-ਇਨਸ਼ਾ

ਸਾਹਿਤ ਰਚਨਾ ਦਾ ਨਮੂਨਾ

.....ਇਸ ਸਰਕਾਰ ਉੱਤੇ ਭਰੋਸਾ ਕਰਨਾ ਉਚਿਤ ਨਹੀਂ। ਹਜ਼ੂਰੀ ਪੇਸ਼ਕਾਰ ਮਹਿਤਾ ਪ੍ਰਾਣ ਨਾਥ ਨਾਲ, ਜਿਸ ਨੇ ਧੰਨਵਾਦ-ਪੱਤਰ ਲਿਖਿਆ ਸੀ, ਬੇਸਲੂਕੀ ਕਰਨਾ ਠੀਕ ਨਹੀਂ। ਮੁਨਸੀਆਂ ਨੇ ਪਰਵਾਨੇ ਦੇ ਹਰ ਇਕ ਵਾਕ ਵਿਚ ਅਲਕਾਬ ਲਿਖਿਆ ਸੀ ਪਰ ਹਜ਼ੂਰ ਨਵਾਬ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਇਸ ਉੱਤੇ ਲਕੀਰ ਫੇਰ ਦਿੱਤੀ। ਇਸ ਲਈ ਮੁਨਸੀਆਂ ਦਾ ਕੋਈ ਦੋਸ਼ ਨਹੀਂ। ਮਹਿਤਾ ਵੱਲੂ ਮੱਲ ਨੂੰ ਪੁਸ਼ਟਾਕਾਂ ਪ੍ਰਦਾਨ ਕਰਨ ਦਾ ਹੁਕਮ ਹੋਇਆ ਹੈ। ਪਰ ਇਸ ਸਰਕਾਰ ਵੱਲੋਂ ਪੁਸ਼ਟਾਕੇ ਦੀ ਬਖ਼ਸ਼ਿਸ਼ ਵੀ ਹਾਥੀ ਦੀ ਬਖ਼ਸ਼ਿਸ਼ ਤੋਂ ਘੱਟ ਨਹੀਂ। ਫਿਰ ਵੀ ਪੂਰਾ ਯਤਨ ਕੀਤਾ ਜਾਵੇਗਾ। ਬਹੁਤ ਸਾਰੇ ਲੋਕ ਫੌਜਦਾਰੀ ਨਿਆਬਤ ਦਾ ਠੇਕਾ ਲੈਣ ਦੀ ਕੋਸ਼ਿਸ਼ ਵਿਚ ਹਨ। ਇਸ ਲਈ ਕਾਮਗਾਰ (ਸਥਾਨਿਕ ਹਾਕਮ) ਹਾਲਾਤ ਦਾ ਪੂਰਾ ਪਤਾ ਕਰ ਕੇ ਲਿਖੋ ਕਿ ਜੇ ਠੇਕੇ ਦੀ ਪਰਵਾਨਗੀ ਦੇ ਦਿੱਤੀ ਜਾਵੇ ਤਾਂ ਕਿੰਨੀ ਰਕਮ ਕਬੂਲ ਕੀਤੀ ਜਾਵੇ। ਜੇ ਹਜ਼ੂਰ ਦੀ ਮਰਜ਼ੀ ਇਕ ਮੁੱਠ ਠੇਕਾ ਦੇਣ ਦੀ ਹੋਵੇ ਅਤੇ ਜੇ ਕਾਮਗਾਰ (ਸਥਾਨਿਕ ਹਾਕਮ) ਵੀ ਰਜਾਮੰਦ ਹੋਵੇ ਤਾਂ ਅਜਿਹਾ ਹੀ ਕਰ ਲਿਆ ਜਾਵੇ।ਜਮਾਦੀ-ਉ-ਸਾਨੀ ਦੀ ਲਿਖੀ ਚਿੱਠੀ ਭੇਜ ਕੇ ਉਸ ਵਿਚ ਪੁੱਛੀਆਂ ਗੱਲਾਂ ਦਾ ਉੱਤਰ ਵੀ ਵਿਸਥਾਰ ਪੂਰਵਕ ਦਿੱਤਾ ਜਾਵੇ। ਸਨ ਸਦਰ ਦੀ 23 ਜਮਾਦੀ-ਉਲ-ਅੱਵਲ ਦੀ ਖੂਸ਼ੀ ਭਰੀ ਚਿੱਠੀ ਨੇ ਬਹੁਤ ਹੁਲਾਸ ਦਿੱਤਾ। ਆਸ ਹੈ ਕਿ ਫੌਜਦਾਰੀ ਨਾਇਬ ਦੇ ਕਰਤੱਵਾਂ ਦੀ ਪਾਲਣਾ ਕਰ ਕੇ ਕੁਲ ਹਾਲ ਵਿਸਥਾਰ ਨਾਲ ਲਿਖੋਗੇ। ਪਿਛਲੀਆਂ ਦਰਖ਼ਾਸਤਾ ਬਾਰੇ ਹਜ਼ੂਰ ਵਲੋਂ ਜਾਰੀ ਕੀਤਾ ਗਿਆ ਹੁਕਮ ਮਿਲਿਆ। ਸਿਹ-ਬੰਦੀ (ਮਾਮਲਾ ਇਕੱਠਾ ਕਰਨ ਲਈ ਨਿਯੁਕਤ ਕੀਤਾ ਸਿਪਾਹੀ-ਪਿਆਦਾ) ਦਾ ਹਾਲ ਪੂਰੀ ਤਰ੍ਹਾਂ ਅਤੇ ਵਿਸਥਾਰ ਨਾਲ ਲਿਖਣਾ, ਤਾਂ ਜੇ ਮਾਮਲੇ ਦੀ ਵਸੂਲੀ ਬਾਰੇ ਪੂਰੀ ਪੂਰੀ ਜਾਣਕਾਰੀ ਹੋ ਜਾਵੇ। ਅਮੀਰ ਬਾਕਰ ਅਲੀ ਖਾਂ ਦੀ ਜਾਗੀਰ ਦੇ ਪ੍ਰਬੰਧਕ ਪਾਸੋਂ ਰਜਾਨਾਮਾ ਲੈ ਕੇ ਭੇਜਣ ਦੀ ਖੇਤਰ ਕਰਨਾ ਤਾਂ ਜੇ ਖਾਨ ਸਾਹਿਬ ਦੇ ਦਿਲ ਨੂੰ ਧਰਵਾਸ ਹੋਵੇ। ਇਸ ਤੋਂ ਪਹਿਲਾਂ ਰਾਏਜ਼ਾਦਾ ਛਤਿਹ ਚੰਦ ਦੇ ਸਲਾਹ ਮਸ਼ਵਰੇ ਨਾਲ ਲਿਖਿਆ ਸੀ ਕਿ ਦਰਬਾਰ ਦੇ ਹਾਲਾਤ ਦੀ ਦੇਖ ਭਾਲ ਲਈ ਮਹਿਤਾ ਵੱਲੂ ਮੱਲ ਦੀ ਇੱਛਿਆ ਅਨੁਸਾਰ ਉਸ ਦੇ ਮਦਦਗਾਰ ਵਾਸਤੇ ਪੰਦਰਾਂ ਰੂਪਏ ਮਹੀਨਾ ਮੁਕੱਰਰ ਕੀਤਾ ਜਾਵੇ। ਜੇ ਉਸ ਨੂੰ ਲੋੜ ਪਵੇ ਤਾਂ ਉਸ ਦਾ ਮਦਦਗਾਰ ਆਪ ਦਰਬਾਰ ਵਿਚ ਹਾਜ਼ਰ ਹੋਵੇ। ਦੂਜੇ ਪੜੇ ਦਾ, ਜਿਹੜਾ ਹਰ ਵੇਲੇ ਦਰਬਾਰ ਵਿਚ ਆਉਂਦਾ ਜਾਂਦਾ ਹੈ, ਚੰਗੀ ਤਰ੍ਹਾਂ ਧਿਆਨ ਰਖਿਆ ਜਾਵੇ ਅਤੇ ਅਜਿਹਾ ਕਰ ਕੇ ਛੇਤੀ ਪਤਾ ਦੇਣਾ ਤਾਂ ਜੋ ਉਨ੍ਹਾਂ ਦੇ ਦਿਲ ਨੂੰ ਹੋਸਲਾ ਹੋਵੇ। ਮਹਿਤਾ ਅਜਾਇਬ ਸਿੰਘ ਅਤੇ ਮਹਿਤਾ ਗੁਲਾਬ ਰਾਏ ਵਕੀਲ ਦੀਆਂ ਚਿੱਠੀਆਂ ਮਿਲੀਆਂ। ਅਜੇ ਵਰਤਮਾਨ ਸਮੇਂ ਦਾ ਧਿਆਨ ਹੀ ਰਖਿਆ ਜਾਵੇ। ਇਸ ਤੋਂ ਪਿੱਛੋਂ ਜੋ ਹੋਵੇਗਾ ਉਹ ਕਾਮਗਾਰ (ਸਥਾਨਿਕ ਹਾਕਮ) ਨੂੰ ਦੱਸ ਦਿੱਤਾ ਜਾਵੇਗਾ। ਮੁਜਾਰਿਆਂ ਨੂੰ ਤਕਾਵੀਆਂ

ਦੇਣ ਬਾਰੇ ਫੈਸਲਾ ਕਰ ਦਿੱਤਾ ਗਿਆ ਹੈ। ਮਲਕ ਚੁਹੜ ਮੱਲ ਮਿਰਜਾ ਦੀਨਾ ਬੇਗ ਨੂੰ ਨਾਲ ਲੈ ਕੇ ਸੋ ਕੋਹ ਤੋਂ ਚਲ ਕੇ ਮੁਲਤਾਨ ਆ ਗਿਆ ਹੈ। ਉਪਰੋਕਤ ਮਿਰਜਾ ਸਲਾਮ ਭੇਜਦਾ ਹੈ। ਮਹਿਤਾ ਰਾਮਜੀ ਨਿਝਾਵਨ ਵੀ ਮਾਲ ਅਸਬਾਬ ਲੁਟਾ ਕੇ ਆ ਗਿਆ ਹੈ। ਇਕ ਦਸਤਾ ਮੁਹਰਦਾਰ ਅਤੇ ਤਿੰਨ ਦਸਤੇ ਦੀਨਾ-ਪੂਰੀ ਦਫ਼ਤਰੀ ਕਾਗਜ਼ ਭੇਜੇ ਜਾ ਰਹੇ ਹਨ। ਮਿਲਣ ਤੇ ਪਤਾ ਦੇਣਾ।

*

*

*

18 ਜਮਾਦੀ-ਉਲ-ਅੱਵਲ ਦਾ ਲਿਖਿਆ ਇਕ ਪੱਤਰ, ਭੱਖਰ ਸਰਕਾਰ ਦੀ ਛੋਜੀ ਸੇਵਾ ਦੀ ਸਨਦ ਅਤੇ ਕੁਝ ਹੋਰ ਚਿੱਠੀਆਂ ਖਾਸ ਹਰਕਾਰੇ ਦੇ ਹੱਥ ਤੁਰਤ ਭੇਜ ਦਿੱਤੀਆਂ ਹਨ। ਹੁਲਾਸ ਭਰਪੂਰ ਚਿੱਠੀਆਂ ਵਿਚੋਂ ਮਿਤੀ 2, 4 ਅਤੇ 17 ਦੀਆਂ ਚਿੱਠੀਆਂ, ਇਕ ਬੈਲੀ, ਕਈ ਬਿਨੈ ਪੱਤਰ, ਇਸੇ ਮਹੀਨੇ ਦੀ ਮਿਤੀ 3, 18, 20 ਤੇ 26 ਦੀਆਂ ਲਿਖਤਾਂ ਆਦਿ ਸਭ ਮਿਲ ਗਈਆਂ ਹਨ। ਪੜ੍ਹ ਕੇ ਬਹੁਤ ਪ੍ਰਸੰਨਤਾ ਹੋਈ। ਬਰਬੂਰਦਾਰ ਅੱਖੀਆਂ ਦਾ ਤਾਰਾ ਮੀਆਂ ਮੁਹੰਮਦ ਸਈਦ ਮੁਚਲਕਾ ਭਰਨ, ਜਮਾਨਤ ਦੇਣ ਅਤੇ ਬਕਾਇਆ ਤਨਖਾਹ ਲੈਣ ਲਈ 19 ਨੂੰ ਲਸਕਰ ਵਿਚ ਆ ਗਿਆ ਹੈ। ਪਹਿਲਾ ਪੁੱਜੀਆਂ ਅਰਜੀਆਂ ਤੇ ਜੋ ਹੁਕਮ ਹੋਇਆ ਸੀ ਉਹ ਇਨ੍ਹਾਂ ਪੱਤਰਾਂ ਉੱਤੇ ਫਿਰ ਇੱਕਠਾ ਲਿਖ ਦਿੱਤਾ ਜਾਂਦਾ ਹੈ। ਮੁਨਸੀ ਨੂੰ ਹੁਕਮ ਦੇ ਦਿੱਤਾ ਹੈ ਤਾਂ ਜੋ ਪਰਵਾਨਾ ਤਿਆਰ ਕਰੇ। ਇਹ ਤਾਂ ਆਪ ਜੀ ਨੂੰ ਵੀ ਪਤਾ ਹੈ ਕਿ ਦਰਬਾਰ ਵਿਚ ਇਕ ਦਿਨ ਦੇ ਕੰਮ ਨੂੰ ਦਸ ਦਿਨ ਲੱਗ ਜਾਂਦੇ ਹਨ। ਇਨ੍ਹਾਂ ਦਿਨਾਂ ਵਿਚ ਉਪਰੋਕਤ ਬਰਬੂਰਦਾਰ ਨੂੰ ਘਰ ਦੇ ਕੰਮਾਂ ਲਈ ਸ਼ਹਿਰ ਵਿਚ ਸੱਦਿਆ ਗਿਆ ਹੈ। ਪਿਆਰ ਦੇ ਜਾਚਕ ਵੱਲੁ ਮੱਲ ਨੂੰ ਉੱਤਰ ਦੇਣ ਲਈ ਨਿਯਤ ਕਰ ਦਿੱਤਾ ਹੈ। ਰੱਬ ਚਾਹੇ ਤਾਂ ਅੱਜ ਜਾਂ ਕਲੁ ਜਿਸ ਵੇਲੇ ਉੱਤਰ ਤਿਆਰ ਹੋਇਆ, ਖਾਸ ਹਰਕਾਰੇ ਰਾਹੀਂ ਉਸ ਕਾਮਗਾਰ (ਸਥਾਨਿਕ ਹਾਕਮ) ਨੂੰ ਭੇਜ ਦਿੱਤਾ ਜਾਵੇਗਾ। ਦੋ ਸੌ ਰੁਪੈ ਦੀ ਹੁੰਡੀ ਪੁਰਦਿਲ ਖਾਨ ਨੂੰ ਭੇਜੀ ਜਾਵੇਗੀ। ਰਕਮ ਵਸੂਲਣ ਤੋਂ ਪਹਿਲਾਂ ਅਗਲੀ ਰਕਮ ਦਾ ਹਿਸਾਬ ਕਿਤਾਬ (ਜਮ੍ਹਾਂ ਖਰਚ) ਭੇਜਿਆ ਜਾਵੇ। ਖੇਤੀ ਦੀ ਹਾਲਤ ਵੀ ਲਿਖ ਰਿਹਾ ਹਾਂ। ਖਰਬੂਜੇ ਦੇ ਵਿਘੇ, ਤਰਬੂਜ਼ ਅੱਧਾ ਵਿਘਾ ਅਤੇ ਇੰਨੇ ਹੀ ਬੈਂਗਣ ਹਨ। ਕੁਲ ਤਿੰਨ ਵਿਘੇ ਬਿਜਾਈ ਹੋਈ ਹੈ। ਬਾਂ ਬਾਂ ਤੇ ਬਹੁਤ ਸਾਰੀਆਂ ਜਗੀਰਾਂ ਵੰਡੀਆਂ ਗਈਆਂ ਹਨ। ਇਹ ਵੰਡ ਅਜਿਹੀ ਸੁਚੱਜੀ ਸੀ ਕਿ ਕਿਸੇ ਨੇ ਵੀ ਅਰਜੀ ਪੱਤਰ ਸ਼ਕਾਇਤ ਵਜੋਂ ਨਹੀਂ ਕੀਤਾ। ਅੱਖੀਆਂ ਦੇ ਤਾਰੇ, ਸਪੁੱਤਰ, ਮੁਹੰਮਦ ਸਈਦ ਨੂੰ ਪੱਕੀ ਕੀਤੀ ਗਈ ਕਿ ਉਹ ਧਿਆਨ ਰਖੇ ਤਾਂ ਜੋ ਜਾਗੀਰਦਾਰਾਂ ਵਿਚੋਂ ਕਿਸੇ ਨੂੰ ਵੀ ਹਜ਼ੂਰ ਦੇ ਦਰਬਾਰ ਵਿਚ ਗਿਲਾ ਕਰਨ ਦੀ ਲੋੜ ਨ ਪਵੇ। ਸਰਕਾਰ ਵਲੋਂ ਇਸ ਬਾਰੇ ਹਾਕਮ ਦੇ ਨਾਓਂ ਪਰਵਾਨਾ ਵੀ ਜਾਰੀ ਕਰ ਦਿੱਤਾ ਜਾਵੇਗਾ। ਅਜਿਹੀ ਹਾਲਤ ਵਿਚ ਹਰ ਇਕ ਦਾ ਧਿਆਨ ਰਖਣਾ ਉਚਿਤ ਹੈ, ਵਿਸ਼ੇਸ਼ ਕਰ ਕੇ ਉੱਚ-ਪਦਵੀ ਦੇ ਮਾਲਕ ਜਾਨ ਪੀਰ ਬਾਕਰ ਖਾਂ ਜੀ ਉੱਤੇ ਬਖਸ਼ਿਸ਼ ਹੋਣੀ ਚਾਹੀਦੀ ਹੈ। ਉਹ ਧੰਨਵਾਦ ਪੱਤਰ ਲਿਖੇਗਾ ਅਤੇ ਖਾਨ ਸਾਹਿਬ ਦੇ ਦਿਲ ਵਿਚ ਜੋ ਨਾਰਾਜ਼ਗੀ ਦੀ ਮੈਲ ਹੈ, ਅਤੇ ਜਿਸ ਬਾਰੇ ਉਸ ਨੇ ਕਦੀ ਮੂੰਹੋਂ ਕੋਈ ਗੱਲ ਨਹੀਂ ਕੀਤੀ, ਦੂਰ ਹੋ ਜਾਵੇਗੀ। ਹਜ਼ੂਰ ਦੀਆਂ ਚਿੱਠੀਆਂ ਮਹਿਤਾ ਆਸਾ ਨੰਦ ਰਾਹੀਂ ਭੇਜੀਆਂ ਜਾ ਰਹੀਆਂ ਹਨ। ਅਲਵਾਰ ਦੇ ਜਾਗੀਰਦਾਰ ਮੁਹਿਬ ਨੇ ਡਰਿਆਦ ਕੀਤੀ ਹੈ ਕਿ ਬਰਬੂਰਦਾਰ ਨੇ ਪਰਗਨੇ ਦੇ ਸਾਰੇ ਪਿੰਡ ਉਜਾੜ ਦਿੱਤੇ ਹਨ। ਉਸ ਦੀ ਅਰਜੀ ਰਾਮਜੀ ਨੇ ਬਰਬੂਰਦਾਰ ਨੂੰ ਵਿਖਾ ਦਿੱਤੀ ਹੈ। ਜੋ ਮੁਨਾਸਬ ਸਮਝੇ ਆਗਿਆ ਦਿਓ। ਉਹ ਅਰਜੀ ਦੀ ਨਕਲ ਹਵਾਲੇ ਲਈ ਨਾਲ ਹੈ, ਰਾਮਜੀ ਦਾਸ ਦੇ ਸਪੁਰਦ ਕਰ ਦਿੱਤੀ ਹੈ। ਸਾਹਿਬਜਾਦੇ ਨੂੰ ਸਖ਼ਤੀ ਤੋਂ ਕੰਮ ਨਹੀਂ ਲੈਣਾ ਚਾਹੀਦਾ, ਤਾਂ ਜੋ ਕਿਸੇ ਦਾ ਦਿਲ ਨਾ ਦੁਖੇ। ਜਨਾਬ ਨਵਾਬ ਸਾਹਿਬ ਦੀ ਸੇਵਾ ਵਿਚ ਲਿਖ ਦਿੱਤਾ ਜਾਵੇ ਕਿ

ਦੀਨਾਰਪੁਰੀ ਅਜੀਜ਼ਾਂ ਨੂੰ ਨਿਯਤ ਕੀਤੀ ਰਕਮ ਵਿਸਾਖ ਦੇ ਮਹੀਨੇ ਵਿਚ ਭੇਜ ਦਿੱਤੀ ਜਾਵੇਗੀ। ਉਨ੍ਹਾਂ ਨਾਲ ਇਕਗਾਰ ਵੀ ਇਹ ਹੀ ਸੀ। ਫਿਦਾਤੂਲ ਖਾਨ ਦੀ ਜਾਗੀਰ ਦੀ ਜਬਤੀ ਬਾਰੇ, ਜਿਸ ਬਾਰੇ ਅਰਜੀ ਵਿਚ ਜਿਕਰ ਸੀ, ਇਹ ਹੈ ਕਿ ਅਰਜੀ ਦੇਣ ਸਮੇਂ ਉਪਰੋਕਤ ਖਾਨ ਸਾਹਿਬ ਹਜ਼ੂਰ ਦੇ ਸਾਹਮਣੇ ਹਾਜ਼ਰ ਸਨ। ਖਾਨ ਸਾਹਿਬ ਨੂੰ ਸੂਚਨਾ ਦੇਣ ਤੋਂ ਪਹਿਲਾਂ ਇਹ ਗੱਲ ਦੱਸ ਦੇਣਾ, ਮਿੱਤਰਤਾ ਹੋਣ ਕਰਕੇ ਹਜ਼ੂਰ ਨੂੰ ਪਸੰਦ ਆਇਆ। ਮਿੱਤਰਾਂ ਦੇ ਮੁਕੱਦਮੇ ਬਾਰੇ ਉਨ੍ਹਾਂ ਨੂੰ ਲਿਖ ਦੇਣਾ ਹੀ ਯੋਗ ਹੈ। ਇਸ ਬਾਰੇ ਹਜ਼ੂਰ ਪਾਸ ਦੋ ਤਿੰਨ ਦਿਨਾਂ ਤਕ ਬੇਨਤੀ ਕੀਤੀ ਜਾਵੇਗੀ ਤਾਂ ਜੋ ਆਪ ਜੀ ਨੂੰ ਪਰੇਸ਼ਾਨੀ ਨਾ ਹੋਵੇ। ਮੁਕੱਦਮਾ ਚੂਕਿ ਛੋਜਦਾਰੀ ਹੈ, ਮਿੱਤਰਾਂ ਅਤੇ ਪ੍ਰਮੀਆਂ ਨੂੰ ਮੁਕੱਦਮੇ ਦੇ ਸੁਆਲਾਂ ਤੇ ਜੁਆਬਾਂ ਦੇ ਸਿੱਟਿਆਂ ਬਾਰੇ ਦੱਸ ਦਿੱਤਾ ਜਾਵੇ। ਚੰਗਾ ਹੋਵੇ ਜੋ 18 ਰੂਪਏ ਮਹੀਨਾ ਪਿਆਰੇ ਵੱਲੂ ਮਲ ਅਤੇ ਉਸ ਦੇ ਸਹਾਇਕ ਲਈ ਨਿਯਤ ਹੋ ਜਾਣ ਅਤੇ ਉਸ ਦੀ ਸੂਚਨਾ ਦੇ ਦਿੱਤੀ ਜਾਵੇ ਕਿ ਆਪਣੇ ਦਰਮਾਹੇ ਵਿਚੋਂ ਹੀ ਸਹਾਇਕ ਨਿਯੁਕਤ ਕਰ ਕੇ ਪੂਰੀ ਤਸਲੀ ਨਾਲ ਸਪੁਰਦ ਕੀਤੇ ਕੰਮਾਂ ਦੀ ਵਕਾਲਤ ਕਰੇ। ਜੋ ਕਦੀ ਕੋਈ ਅਤਿ ਜ਼ਰੂਰੀ ਕੰਮ ਪੈ ਜਾਏ ਤਾਂ ਉਸ ਦੀ ਗੈਰ-ਹਜ਼ਰੀ ਵਿਚ ਉਸ ਦੀ ਸਹਾਇਤਾ ਦਾ ਕੰਮ ਕਰੇ। ਵੱਲੂ ਮੱਲ ਨੂੰ ਆਗਿਆ ਕੀਤੀ ਜਾਵੇ ਕਿ ਬਰਖੂਰਦਾਰ ਦੀ ਹਰ ਗੱਲ ਨੂੰ ਮੰਨ ਲਿਆ ਕਰੇ। ਰਾਏ ਹੀਰਾ ਲਾਲ ਜੀ, ਕੁਤਬ ਖਾਨ ਜੀ ਹਮਾਇਤਲਾ ਬੇਗ ਮੁਖੀ ਜੀਵਨੀ-ਲੇਖਕ, ਜੋ ਹਜ਼ੂਰ ਦੇ ਨਿਕਟੀ ਹਨ ਅਤੇ ਜਿਨ੍ਹਾਂ ਤੇ ਉਨ੍ਹਾਂ ਦੀ ਮਿਹਰ ਦੀ ਨਜ਼ਰ ਹੈ, ਇਨ੍ਹਾਂ ਸਾਰਿਆਂ ਨੂੰ ਯੋਗ ਨਕਦ ਇਨਾਮ ਦਿੱਤੇ ਜਾਣ, ਤਾਂ ਜੋ ਉਸ ਨਾਲ ਜਿਨਸ ਖਰੀਦ ਸਕਣ। ਦਫਤਰ ਦੇ ਹਰ ਇਕ ਮੁਹੱਰਰ ਨੂੰ ਦੱਸ ਦੱਸ ਰੂਪੈ ਇਨਾਮ ਵਜੋਂ ਦਿੱਤੇ ਜਾਣ ਕਿਉਂ ਜੋ ਉਨ੍ਹਾਂ ਦਾ ਧਿਆਨ ਕਿਸੇ ਨਾ ਕਿਸੇ ਹੋਰ ਚੀਜ਼ ਵਲ ਹੁੰਦਾ ਹੈ। ਕਰਨਾ ਤਾਂ ਤੁਸਾਂ ਵੀ ਇਹ ਹੀ ਸੀ ਭਾਵੇਂ ਮੈਂ ਨਾ ਲਿਖਦਾ। ਬਰਖੂਰਦਾਰ ਨੂੰ ਲਿਖ ਦਿੱਤਾ ਜਾਵੇਗਾ ਪਰ ਉਹ ਮੰਨਣ ਨਹੀਂ ਲੱਗਾ। ਫਿਰ ਵੀ ਉਸ ਨੂੰ ਚਿੱਠੀ ਲਿਖ ਰਿਹਾ ਹਾਂ। ਇਹ ਉਸ ਨੂੰ ਦੇਣਾ।

*

*

*

ਪਿਆਰੇ ਬਰਖੂਰਦਾਰ ਵੱਲੋਂ ਉੱਤਰ ਆਉਣ ਵਿਚ ਕਈ ਦਿਨ ਲੰਘ ਗਏ ਹਨ। ਪਿਆਰੇ ਦੁਲਾਰੇ, ਅੱਖੀਆਂ ਦੇ ਤਾਰੇ, ਸਰਕਾਰੀ ਸੈਨਾ ਵਿਚ ਹੋਣ ਕਰਕੇ ਇੰਨੀ ਦੇਰ ਨਹੀਂ ਹੋਣੀ ਚਾਹੀਦੀ। ਪਿੱਛੋਂ ਤੁਸਾਂ ਇਕ ਮੰਗ ਕੀਤੀ ਸੀ ਕਿਉਂ ਜੋ ਛੋਜਦਾਰ ਦੀ ਤਨਖਾਹ ਇਕ ਮਹੀਨੇ ਦੀ ਬਕਾਇਆ ਰਹਿ ਗਈ ਸੀ। ਇਸ ਲਈ ਇਸ ਵੱਲ ਧਿਆਨ ਨਾ ਦੇ ਸਕਿਆ।

*

*

*

ਦਾਅਵੇਦਾਰਾਂ ਦੀ ਤਲਬੀ ਦਾ ਪਰਵਾਨਾ ਨਵੇਂ ਸਿਰੋਂ ਜਾਰੀ ਕਰਨ ਲਈ ਭੇਜਿਆ ਗਿਆ ਹੈ। ਲੋੜੀਦਾ ਵੇਰਵਾ ਪਿਛਲੇ ਪਾਸੇ ਲਿਖਣ ਦੀ ਲੋੜ ਹੈ। ਮੁਹੰਮਦ ਖਾਨ ਦੀ ਮੌਤ ਦੀ ਖਬਰ ਅਜੇ ਤਕ ਨਹੀਂ ਸੂਣੀ। ਪਤਾ ਲੱਗਣ ਤੇ ਲਿਖਿਆ ਜਾਵੇਗਾ। ਜ਼ਮੀਨ ਦਾ ਅਸ਼ਟਾਅ ਬਰਖੂਰਦਾਰ ਨੇ ਲਿਖ ਕੇ ਜੀਵਾ ਮੱਲ ਦੇ ਨੌਕਰ ਨੂੰ ਭਿਜਵਾ ਦਿੱਤਾ ਹੈ। ਮਲਕ ਛੋਟਾ ਮੱਲ ਪੀਰ ਕਾਕੂਨ ਦੇ ਯਾਤਰੀਆਂ ਨਾਲ ਮੁਲਤਾਲ ਵੱਲ ਆ ਰਿਹਾ ਸੀ ਕਿ ਰਾਹ ਵਿਚ ਡਾਕੂਆਂ ਨੇ ਲੁੱਟ ਲਿਆ। ਲਗਭਗ 5 ਲੱਖ ਦੀ ਨਕਦੀ ਅਤੇ ਜਿਣਸ ਲੁੱਟ ਕੇ ਲੈ ਗਏ। ਉਪਰੋਕਤ ਮਲਕ ਨੇ ਮੌਤੀ ਰਾਮ ਨੂੰ ਲਿਖਿਆ ਹੈ। ਰਾਹ ਦੇ ਸੁਰੱਖਿਅਤ ਹੋਣ ਪੁਰ ਫਿਰ ਮੁਲਤਾਨ ਆਵੇਗਾ। ਬਰਖੂਰਦਾਰ ਮਹਿਤਾ ਗੋਪਾਲ ਸਿੰਘ ਹਜ਼ੂਰੀ ਪੇਸ਼ਕਾਰ ਨੂੰ ਮਿਲੇਗਾ। ਇਸ ਲਈ ਧਿਆਨ ਰੱਖਣਾ ਕਿ ਕੋਈ ਗੱਲ ਅਜਿਹੀ ਨਾ ਹੋਵੇ ਕਿ ਜਿਸ ਕਰਕੇ ਉਸ ਦਾ ਦਿਲ ਦੁਖੀ ਹੋਵੇ ਅਤੇ ਹਜ਼ੂਰ ਨੂੰ ਲਿਖਣਾ ਪਵੇ। ਜੇ ਉਸ ਦਾ ਦਿਲ ਦੁਖੀ ਹੋਇਆ

ਤਾਂ ਰਾਮਜੀ ਵੀ ਚਿੰਤਾਤੁਰ ਹੋਵੇਗਾ। ਇਸ ਤੋਂ ਪਹਿਲਾਂ ਇਕ ਪੱਤਰ, ਜਿਸ ਵਿਚ ਸ਼ਾਹੀ ਦਰਬਾਰ ਦਾ ਪੂਰਾ ਪੂਰਾ ਹਾਲ ਲਿਖਿਆ ਹੋਇਆ ਸੀ ਅਤੇ ਬੇਸਮਝ ਧਨਾਛਾਂ ਦੀ ਨਾ-ਕਦਰਦਾਨੀ ਬਾਰੇ ਵਿਸਥਾਰ ਪੂਰਵਕ ਵੇਰਵਾ ਸੀ, ਭੇਜਿਆ ਗਿਆ ਹੈ। ਆਸ ਹੈ ਸਿਆਣੇ ਅਤੇ ਸੂਝਵਾਨ ਇਸ਼ਾਰਾ ਸਮਝਣ ਵਾਲਿਆਂ ਨੇ ਅਕਲ ਕੀਤੀ ਹੋਵੇਗੀ ਅਤੇ ਦੋਵੇਂ ਧਿਰਾਂ ਦਿਲੋਂ ਕੁਝ ਨੇੜੇ ਹੋ ਗਈਆਂ ਹੋਣਗੀਆਂ। ਮਿਹਰਬਾਨ ਜੀ! ਜੇ ਫੌਜੀਆਂ ਦੇ ਹਾਲਾਤ ਵਰਨਣ ਕੀਤੇ ਜਾਣ ਤਾਂ ਲਿਖਤਾਂ ਦੇ ਢੇਰ ਲੱਗ ਜਾਣ। ਨਾਉਂ ਮਾਤਰ ਹੀ ਟੁੱਟੀ ਜੀਭ ਵਾਲੀ ਕਲਮ ਨਾਲ ਕਾਗਜ਼ ਦੇ ਪੁਰਜੇ ਤੇ ਲਿਖੇ ਹਨ। ਸਰਬ ਸ਼ਕਤੀਮਾਨ ਪਰਮਾਤਮਾ ਦਾ ਸ਼ੁਕਰ ਹੈ ਕਿ ਜਿਸ ਨੇ ਆਪਣੀ ਮਿਹਰ ਅਤੇ ਕਿਰਪਾ ਨਾਲ ਲਸ਼ਕਰ ਵਿਚੋਂ, ਕਿ ਕਿਆਮਤ ਜਿਸ ਦਾ ਨਮੂਨਾ ਹੈ, ਕਿਸੇ ਇਕ ਨੂੰ ਵੀ ਰਹਿਣ ਦਿੱਤਾ ਹੈ। ਕਿਉਂ ਜੇ ਹਰ ਕੰਮ ਦਾ ਕਰਨਹਾਰ ਤਾਂ ਉਹ ਆਪ ਸਿਰਜਣਹਾਰ ਹੀ ਹੈ, ਇਸ ਲਈ ਜਿੱਥੇ ਦਾਣਾ-ਪਾਣੀ ਹੋਵੇ ਆਦਮੀ ਉਥੋਂ ਜ਼ਰੂਰ ਪੁੱਜ ਜਾਂਦਾ ਹੈ। ਜੇ ਪਿਆਰੇ ਮਿੱਤਰ ਦਾ ਇਥੇ ਕੁਝ ਰਲਿਆ ਹੈ ਤਾਂ, ਬਿਨਾਂ ਇਸ ਗੱਲ ਦੇ ਕਿ ਇਥੋਂ ਕੁਝ ਹਾਲ ਲਿਖਿਆ ਜਾਵੇ, ਉਹ ਆ ਹੀ ਜਾਵੇਗਾ। ਪਰ ਦਾਸ ਬਹੁਤ ਹੀ ਸੱਚੇ ਦਿਲ ਅਤੇ ਦਿਲੀ ਪਿਆਰ ਨਾਲ ਲਿਖਦਾ ਹੈ ਕਿ ਆਉਣਾ ਬਿਲਕੁੱਲ ਸੰਭਵ ਨਹੀਂ। ਫੌਜੀ ਨੈਕਰੀ ਤੇ ਨਿਰਭਰ ਹੋਣ ਨਾਲੋਂ ਭੁੱਖ ਨਾਲ ਜਾਨ ਦੇਣਾ ਵਧੇਰੇ ਚੰਗਾ ਹੈ। ਤੁਸੀਂ ਇਸ ਗੱਲ ਨੂੰ ਤਾਂ ਚੰਗੀ ਤਰ੍ਹਾਂ ਜਾਣਦੇ ਹੋ। ਕੁਝ ਲਿਖਣ ਤੇ ਉਪਦੇਸ਼ ਦੇਣ ਦੀ ਕੋਈ ਲੋੜ ਨਹੀਂ। ਆਸ ਹੈ ਖੁਸ਼ੀਆਂ ਦੇਣ ਵਾਲੇ ਮਿਲਾਪ ਤਕ ਚਿੱਠੀਆਂ ਲਿਖਦੇ ਰਿਹਾ ਕਰੋਗੇ ਅਤੇ ਨਿਰਾਸ ਨਾ ਕਰੋਗੇ।

*

*

*

ਬਰਖੁਰਦਾਰ, ਤੇਰਾ ਤੀਰ ਅਤੇ ਕਮਾਨ ਸਲਾਮਤ ਰਹੇ! ਜਬਾਨੀ ਸੁਨੇਹਾ ਜੋ ਪਿੱਛੇ ਭੇਜਿਆ ਸੀ ਮਿਲ ਗਿਆ ਹੈ। ਚਾਰ ਟਨਕੇ (ਇਕ ਸਿੱਕੇ ਦਾ ਨਾਉਂ) ਕਮਾਨ ਨੂੰ ਚਿੱਲਾ ਬੰਨ੍ਹਣ ਵਾਲੇ ਨੂੰ ਆਪਣੇ ਕੋਲੋਂ ਦਿੱਤੇ ਅਤੇ ਤਿੰਨ ਟਨਕੇ ਦਾ ਜਾਮਿਲ (ਹੁੱਕੇ ਦੀਆਂ ਨੂੰ ਜੋੜਨ ਵਾਲੀ ਲੱਕੜ) ਮੁੱਲ ਲਿਆ, ਸੱਤ ਟਨਕੇ ਫਿਰ ਮੇੜ ਦੇਣਗੇ। ਬਰਖੁਰਦਾਰ ਦੇ ਨਾਉਂ ਦੀ ਇਕ ਚਿੱਠੀ ਅਤੇ ਦੋ ਰੂਪਏ ਦਾ ਨਜ਼ਰਾਨਾ ਫਲਾਨੇ ਆਦਮੀ ਦੇ ਹੱਥ ਭੇਜਿਆ ਜਾਵੇਗਾ। ਉਹ ਮਿਲਣ ਤੇ ਪਤਾ ਦੇਣਾ।

ਕੀ ਮਹਿਤਾ ਸਾਹਿਬ ਅਤੇ ਕੀ ਬਰਖੁਰਦਾਰ ਫਲਾਨੇ ਫਲਾਨੇ, ਸਭ ਬਰਖੁਰਦਾਰ ਦੀ ਭਲਾਈ ਲੋੜਦੇ ਹਨ। ਵੈਰੀ ਤਾਂ ਸਵਾਰਥ ਜਾਂ ਵਿਰੋਧਤਾ ਜਾਂ ਖਰਲਾ ਦੇ ਵਡਿੱਕਿਆਂ ਦੀ ਬਦਸਲੂਕੀ ਦੇ ਕਾਰਣ ਸਰਕਾਰੀ ਮਾਮਲੇ ਦੀ ਉਗ੍ਰਾਹੀ ਵਿਚ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ। ਪਰ ਮਿੱਤਰ ਅਤੇ ਸਨੋਹੀ, ਕੀ ਘਰ ਤੇ ਕੀ ਬਾਹਰ ਦੇ, ਸਭ ਥਾਵਾਂ ਤੋਂ ਪੂਰਾ ਪੂਰਾ ਤਾਣ ਲਾ ਰਹੇ ਹਨ। ਮਹਿਤਾ ਜੀ ਨੂੰ ਚਿੱਠੀ ਭਿਜਵਾਉਣੀ ਉਚਿਤ ਹੈ। ਆਗਿਆ ਪੱਤਰ ਫਲਾਣੇ ਦੇ ਘਰ ਜਿੱਥੇ ਕਿ ਫਲਾਣੇ ਬੈਠੇ ਸਨ ਪਹੁੰਚਾ ਦਿੱਤਾ ਹੈ। ਅਗਲੇ ਦਿਨ ਫਲਾਣਾ ਮਹਿਤਾ ਮੇਰੇ ਪਾਸ ਘਰ ਆਇਆ, ਆਗਿਆ ਪੱਤਰ ਬਾਰੇ ਹਰ ਗੱਲ ਦਾ ਭੇਦ ਖੋਲ੍ਹਾ ਅਤੇ ਦਾਸ ਅਤੇ ਬਰਖੁਰਦਾਰ ਬਾਰੇ ਉਸ ਘਰ ਵਿਚ ਕੀਤੀ ਨਿੰਦਿਆ ਦਾ ਖੰਡਨ ਕੀਤਾ। ਉਥੋਂ ਹੋਏ ਸਵਾਲ ਤੇ ਉਨ੍ਹਾਂ ਦੇ ਜੁਆਬ, ਜੋ ਫਲਾਣੇ ਮਹਿਤੇ ਦੇ ਪੱਤਰ ਤੋਂ ਆਪ ਨੂੰ ਪਤਾ ਲੱਗ ਜਾਣਗੇ, ਵੇਰਵੇ ਸਹਿਤ ਮੈਨੂੰ ਦੱਸਿਆ ਅਤੇ ਖਿਮਾ ਮੰਗੀ। ਖੇਰ, ਸਭ ਪ੍ਰਬੰਧਕ, ਸਰਦਾਰ ਅਤੇ ਵਿਦਵਾਨ ਧੰਨਵਾਦ ਕਰਦੇ ਹਨ। ਸਤਿਗੁਰੂ ਦਿਆਲ ਪਰ ਭਰੋਸੇ ਯਕੀਨ ਅਤੇ ਵਿਸ਼ਵਾਸ ਦੀ ਪਕਿਆਈ ਅਤੇ ਦਿੜ੍ਹਤਾ ਮੰਨੀ ਪ੍ਰਮੰਨੀ ਅਤੇ ਪ੍ਰਤੱਖ ਹੈ। ਇਸ ਲਈ ਬਰਖੁਰਦਾਰ ਲਈ, ਲੋਕ ਪ੍ਰਲੋਕ ਦੇ ਸਭ ਖਟਕਿਆਂ ਅਤੇ ਖਤਰਿਆਂ ਤੋਂ ਬਚਾਉ ਦੀ ਓਟ ਅਤੇ ਉਹਲਾ, ਉਨ੍ਹਾਂ ਦੀ ਸ਼ਰਨ ਹੀ ਹੈ। ਖਰਲਾਂ ਪਾਸੋਂ ਸਰਕਾਰੀ ਕੰਮਾਂ ਲਈ ਮਾਮਲੇ ਦੀ ਮੰਗ ਕਰਨੀ ਲੋੜੀਂਦੀ ਹੈ,

ਸੈਕਿੜਿਆਂ ਬਖਸ਼ਿਸ਼ਾਂ, ਜਿਨ੍ਹਾਂ ਦਾ ਨਾਂ ਲੈਣ ਦੀ ਲੋੜ ਨਹੀਂ, ਤੋਂ ਨਾਬਰ ਹੋ ਗਿਆ ਹੈ। ਸਤਿਗੁਰ ਸਦਾ ਬਰਖੁਰਦਾਰ ਦੇ ਅੰਗ ਸੰਗ ਸਹਾਈ ਹੋਵੇ ਅਤੇ ਵੱਡੀ ਉਮਰ ਕਰੋ।

ਪਾਕ ਅਤੇ ਪਵਿੱਤਰ ਪਰਮਾਤਮਾ ਮਹਿਤਾ ਚੇਤਨ ਦਾਸ ਜੀ ਕਾਮਗਾਰ ਨੂੰ, ਜੋ ਰਾਜ ਦੀ ਨੀਂਹ, ਅੱਖੀਆਂ ਦੀ ਜੋਤ, ਪ੍ਰਾਨਾਂ ਤੋਂ ਪਿਆਰਾ, ਨੇਕ ਬਖਤ ਅਤੇ ਵੱਡਭਾਗੀ ਹੈ, ਵੱਡੀ ਆਯੂ ਪ੍ਰਦਾਨ ਕਰੋ, ਉਸ ਦੇ ਰਾਜਸੀ ਕੰਮ ਨੂੰ ਸਦੀਵਤਾ ਬਖਸ਼ੇ, ਹੋਣੀਆਂ ਅਤੇ ਭਾਵੀਆਂ ਤੋਂ ਸੁਰੱਖਿਅਤ ਰੱਖੋ। ਉਸ ਦੀਆਂ ਲੋਕ ਅਤੇ ਪ੍ਰਲੋਕ ਸੰਬੰਧੀ ਆਸਾਂ ਅਤੇ ਮੁਰਾਦਾਂ ਪੂਰੀਆਂ ਕਰੋ। ਉਹ ਭਗਵਾਨ ਬਰਖੁਰਦਾਰ ਦੇ ਮੁੱਖ ਤੇ ਅਸ਼ਾਂਤੀ ਅਤੇ ਮਨ ਉੱਤੇ ਕਲੇਸ਼ ਅਤੇ ਦੁੱਖ ਦੀ ਮੈਲ ਨਾ ਲਿਆਵੋ। ਅਨੰਦ ਦਾਇਕ ਦਰਸ਼ਨਾਂ ਦੀ ਇੱਛਿਆ ਦਿਨ ਦੂਣੀ ਅਤੇ ਰਾਤ ਚੌਗੁਣੀ ਹੋਵੇ ਜੋ ਰਾਜ ਦੀ ਨੇਕ ਬਖਤੀ ਦੇ ਰੰਗ ਵਿਚ ਰੰਗੀ ਹੋਈ ਹੈ। ਆਪ ਵੱਲੋਂ ਨੇਕ ਬਖਤੀ ਅਤੇ ਧਨ ਦੋਲਤ ਦੇ ਦੋ ਗੁਲਦਸਤਿਆਂ, ਅਰਥਾਤ ਦੋ ਪੱਤਰਾਂ, ਦੇ ਨਾਲ ਛੇ ਰੂਪਏ, ਅਤੇ ਇਕ ਥਾਨ ਵੀ ਮਿਲਿਆ ਜੋ ਕਿਸੇ ਸੁਭ ਘੜੀ ਹਜ਼ੂਰ ਦੀ ਸੇਵਾ ਵਿਚ ਹਾਜ਼ਰ ਹੋਣ ਬਾਰੇ ਹੈ। ਇਨ੍ਹਾਂ ਨੇ ਮੇਰੇ ਰੀਝਾਂ ਅਤੇ ਸੱਧਰਾਂ ਭਰੇ ਦਿਮਾਗਾਂ ਨੂੰ ਸੁਗੰਧਤ ਕੀਤਾ ਹੈ, ਪੜ੍ਹ ਕੇ ਹੱਦੋਂ ਵੱਧ ਖੁਸ਼ੀ ਤੇ ਪ੍ਰਸੰਨਤਾ ਹੋਈ ਹੈ।

ਸਾਨੂੰ ਖੁਸ਼ ਕੀਤਾ ਈ ਸਮਿਆ, ਤੂੰ ਭੀ ਮੌਜਾਂ ਮਾਣ ਵੇ।

ਆਪ ਜੀ ਦੀ ਸੁਰੰਧੀ-ਪਰਸਾਰਨੀ ਕਲਮ ਨੇ ਜੋ ਸੁਭਾਵਕ ਭੈ ਪ੍ਰਗਟ ਕੀਤਾ ਹੈ, ਬਰਖੁਰਦਾਰ। ਉਸ ਦੇ ਸੰਬੰਧ ਵਿਚ ਇਹ ਹੈ ਕਿ ਕਾਮਗਾਰ (ਸਥਾਨਿਕ ਹਾਕਮ) ਦੀ ਨੇਕ ਨੀਅਤੀ ਤੇ ਅਸੀਂ ਇੰਨੇ ਪ੍ਰਸੰਨ ਨਹੀਂ। ਜੇ ਉਹ—ਰੱਬ ਨਾ ਕਰੋ—ਸਾਹਮਣੇ ਬੇਅਦਬੀ ਦੀ ਗੱਲ ਕਰੋ ਜਾਂ ਗੁਸਤਾਖੀ ਨਾਲ ਪੇਸ਼ ਆਵੇ ਅਤੇ ਤੁਹਾਡੇ ਨਿਰਲੇਪ ਮਨ ਤੇ ਮੈਲ ਦੀ ਤਹਿ ਬੈਠ ਜਾਏ ਤਾਂ ਤੁਰੰਤ ਆਗਿਆ ਕਰਕੇ ਉਸ ਨੂੰ ਬੁਲਵਾ ਲਵੇ। ਦੂਜੀ ਗੱਲ ਇਹ ਹੈ ਕਿ ਪਤਵੰਤਾ ਭਰਾ, ਜੋ ਪ੍ਰਾਣਾਂ ਤੋਂ ਵੀ ਪਿਆਰਾ ਹੈ, ਕਿਸੇ ਗੱਲ ਕਰਕੇ ਰੰਜ ਹੋ ਜਾਵੇ ਤਾਂ ਅਜਿਹੇ ਸਮੇਂ ਅਤਿ ਦਿਆਲਤਾ ਨਾਲ ਮਿਹਰ ਭਰਿਆ ਦੇਸਤੀ ਦਾ ਹੱਥ ਅੱਗੇ ਵਧਾਉਣਾ। ਪਰਮਾਤਮਾ ਛੇਤੀ ਹੀ ਆਪਣੀ ਰਹਿਮਤ ਦੇ ਦਰਵਾਜ਼ੇ ਖੇਲ੍ਹ ਕੇ ਸਾਨੂੰ ਅਤੇ ਤੁਹਾਨੂੰ ਅੰਦਰਲੀ ਅਤੇ ਬਾਹਰਲੀ ਸ਼ਾਂਤੀ ਬਖਸ਼ੇ। ਕੰਮ ਵੇਲੇ ਸਿਰ ਹੀ ਨੇਪਰੇ ਚੜ੍ਹ ਗਿਆ ਹੈ। ਵਕਤ ਆਉਣ ਤੇ ਅੱਖੀਆਂ ਆਪਣੇ ਆਪ ਖੁਲ੍ਹ ਜਾਣਗੀਆਂ। ਸ੍ਰੀ ਗੰਗਾ ਜੀ ਬੇੜ੍ਹਾ ਜਿੰਨਾਂ ਕੇਸਰ ਈਗਾਨ ਤੋਂ ਲਿਆਏ ਸਨ, ਅੱਧਾ ਆਪ ਲਈ ਸੰਭਾਲ ਰਖਿਆ ਸੀ ਅਤੇ ਅੱਧਾ ਮਿੱਤਰਾਂ ਯਾਰਾਂ ਵਿਚ ਵੰਡ ਦਿੱਤਾ ਸੀ। ਇਹ ਵੱਖੋਂ ਵੱਖ ਭੇਜਿਆ ਗਿਆ ਸੀ। ਪੁੱਜਣ ਤੇ ਪਤਾ ਦੇਣਾ। ਬਜ਼ੁਰਗ ਭਾਈ ਸਾਹਿਬ ਗੁਰਮੁਖ ਪੁਰਸ਼ ਭਾਈ ਗੁਰਬਖਸ਼ ਸਿੰਘ ਜੀ ਬਰਖੁਰਦਾਰ ਦੀ ਸੇਵਾ ਤੇ ਬਹੁਤ ਪ੍ਰਸੰਨ ਹੋਏ ਹਨ ਅਤੇ ਧੰਨਵਾਦ ਕਰਦੇ ਹਨ।

ਪ੍ਰਤੱਖ ਅਤੇ ਅਪ੍ਰਤੱਖ ਦੇ ਜਾਨਣਹਾਰ ਭਾਈ ਸਾਹਿਬ ਠਾਕਰ ਦਾਸ ਜੀ ਵੀ ਉਪਰੋਕਤ ਵਿਚਾਰ ਨਾਲ ਸਹਿਮਤ ਹਨ। ਲੋਕ ਪ੍ਰਲੋਕ ਦੀਆਂ ਖੁਸ਼ੀਆਂ ਮਾਣੋ। ਬਰਖੁਰਦਾਰ ਕਾਮਗਾਰ ਨੇ ਇਕ ਘੋੜਾ ਖੁਗੀਦਿਆ ਹੈ—ਇਹ ਖੁਸ਼ਖਬਰੀ ਸੁਣ ਕੇ ਬਹੁਤ ਹੀ ਪ੍ਰਸੰਨਤਾ ਹੋਈ। ਇਹ ਘੋੜਾ ਉਸ ਨੂੰ ਮੁਬਾਰਕ ਹੋਵੇ ਅਤੇ ਰੱਬ ਹੋਰ ਘੋੜੇ, ਹਾਥੀ ਅਤੇ ਪਾਲਕੀਆਂ ਬਖਸ਼ੇ।

ਇਸ ਫੁਲਵਾੜੀ ਵਿਚ ਪਤਝੜ ਅਤੇ ਬਸੰਤ ਨੇ ਗੱਲਵਕੜੀ ਪਾਈ ਹੋਈ ਹੈ।

ਇਕ ਪਾਸੇ ਜੇ ਸ਼ਰਾਬ ਦਾ ਦੈਰ ਚਲ ਰਿਹਾ ਹੈ ਅਤੇ ਦੂਜੇ ਪਾਸੇ ਕਿਸੇ ਦੀ ਅਰਥੀ ਨਿਕਲ ਰਹੀ ਹੈ।

ਭਾਵੇਂ ਫਲਾਣੇ ਮਹਿਤੇ ਦੇ ਅਕਾਲ ਚਲਾਣੇ ਦੀ ਦੁਰਘਟਨਾ ਦੇ ਵਾਪਰਨ ਦੇ ਕਾਰਣ ਵੱਡ-ਮੁੱਲੇ

ਦਿਲ ਦੇ ਪਤਰੇ ਉੱਤੇ ਦੁੱਖਾਂ ਅਤੇ ਕਲੇਸ਼ਾਂ ਦੀ ਮੇਲ ਲੱਗ ਗਈ ਹੈ ਅਤੇ ਇਸ ਕਾਰਣ ਉਹ ਅੱਜ ਕਲੁ ਬਹੁਤ ਚਿੰਤਾਤੂਰ ਅਤੇ ਉਦਾਸ ਹਨ, ਪਰ ਸੱਚ ਨੂੰ ਪਛਾਣਨ ਵਾਲੇ ਸਿਆਣੇ, ਰੱਬ ਨੂੰ ਪੁੱਜੇ ਗਿਆਨੀ, ਮਨੁੱਖ ਦੀ ਬੋੜੀ ਜਿਹੀ ਆਯੂ, ਸੰਸਾਰ ਦੀ ਨਾਸ਼ਮਾਨਤਾ ਅਤੇ ਮਨੁੱਖ ਦੀ ਝਟਪਟਾ ਅਤੇ ਬਦਲਦੇ ਸੰਸਾਰ ਦੀ ਅਵਸਥਾ ਨੂੰ ਜਾਣਦੇ ਹਨ। ਇਸ ਲਈ ਆਸ ਹੈ ਦੂਰ-ਦਰਸ਼ੀ ਸੁਭਾ ਦੀ ਸੁਰੱਜਤਾ ਅਤੇ ਨਿਪੁੰਨਤਾ ਨਾਲ ਭਾਣਾ ਮਿੱਠਾ ਕਰਕੇ ਮੰਨਦਿਆਂ ਹੋਇਆਂ ਉਹ ਸਬਰ ਅਤੇ ਸ਼ਾਂਤੀ ਦਾ ਪੱਲਾ ਫੜ੍ਹਨਗੇ।

ਇਸ ਝੂਠੇ (ਭਾਵ ਲੇਖਕ) ਨੂੰ ਰੱਬ ਬਖਸ਼ੇ। ਰੱਬ ਤੋਂ ਵਿਛੜੇ ਦੀ ਕੀ ਮਜਾਲ ਹੈ ਕਿ ਸਮੇਂ ਦੇ ਅਫਲਾਤੂਨ, ਸੰਸਾਰ ਦੇ ਗਿਆਤਾ, ਦੂਰ ਦਰਸ਼ੀ ਦੀ ਸੇਵਾ ਵਿਚ ਹਾਜ਼ਰ ਹੋ ਕੇ ਗੱਲ ਕਰਨ ਦਾ ਸਾਹਸ ਕਰੇ, ਜਾਂ ਸਰਬ-ਗਿਆਤਾ ਦੇ ਦਰਬਾਰ ਵਿਚ ਲੋਕ ਪ੍ਰਲੋਕ ਸੰਬੰਧੀ ਕੁਝ ਬੋਲ ਸਕੇ ਜਾਂ ਉਪਦੇਸ਼ ਕਰੇ। ਪੁੰਤੂ ਪ੍ਰਤੱਖ ਅਤੇ ਦ੍ਰਿਸ਼ਟਮਾਨ ਵਸਤੂਆਂ ਨਾਲ ਸੰਬੰਧ ਕਾਇਮ ਕਰਨ ਅਤੇ ਅਦਿੱਖ ਅਤੇ ਅਪ੍ਰਤੱਖ ਨੂੰ ਵਿਸਾਰ ਦੇਣ ਵਿਚ ਸਿਆਣਪ ਨਹੀਂ। ਇਸ ਲਈ ਉਪਰੋਕਤ ਸਬਦ ਲਿਖੇ ਹਨ।

ਉੱਚਾ ਅਤੇ ਸੁੱਚਾ ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਆਪ ਜੀ ਨੂੰ ਫਿਰ ਕਦੀ ਅਜਿਹਾ ਦੁੱਖ ਨਾ ਪਾਵੇ। ਸੁਰਗਵਾਸੀ ਖਾਨ ਸਾਹਿਬ ਦੀ ਦਿਲ-ਚੀਰਵੀਂ ਅਤੇ ਜਾਨ ਵਿਨ੍ਹਵੀਂ ਦੁਰਘਟਨਾ ਨੇ, ਜਿਸ ਨਾਲ ਮਿੱਤਰਾਂ ਅਤੇ ਸੱਜਣਾਂ ਦੇ ਦਿਲਾਂ ਉੱਤੇ ਅਸਫਲਤਾ ਦੇ ਦਾਗ ਪੈ ਗਏ ਹਨ, ਇਸ ਨਾਸ਼ਮਾਨ ਸੰਸਾਰ ਤੋਂ ਉਪਰਾਮ ਕਰ ਦਿੱਤਾ ਹੈ। ਮਨੁੱਖੀ ਸੁਭਾ ਅਤੇ ਪੰਜ ਭੂਤਕ ਸਰੀਰ ਇਸ ਦੁਰਘਟਨਾ ਕਾਰਣ ਇੰਨਾ ਤਪਿਆ ਹੈ ਕਿ ਵਰਣਨ ਦੀ ਸਮਰੱਥਾ ਤੋਂ ਬਾਹਰ ਹੈ। ਹਾਏ! ਦੁੱਖਾਂ ਗੁਪੀ ਨਹਿਰ ਦੇ ਕੰਢੇ ਦਾ ਸਰੂ ਮੌਤ ਦੇ ਤੂਛਾਨੀ ਝੱਖੜ ਨੇ ਭੰਨ ਤੇੜ ਛੱਡਿਆ। ਲੇਖ ਸੜ ਗਏ ਕਿ ਵਡਿਆਈ ਅਤੇ ਆਨ ਸ਼ਾਨ ਦੀ ਫੁੱਲਵਾੜੀ ਦਾ ਬੂਟਾ ਅਤੇ ਉਸ ਦੇ ਫਲ ਪੱਤੇ ਮੌਤ ਦੀ ਪਤਿੱਤੜ ਨੇ ਕੇਰ ਕੇ ਖੇਰੂ ਖੇਰੂ ਕਰ ਦਿੱਤੇ। ਭਾਵੇਂ ਇਸ ਜਾਨ-ਵਿਲੂੰਪਰਨੀ, ਸੋਗੀ ਦੁਰਘਟਨਾ ਦਾ ਦੁੱਖ ਅਤੇ ਦਰਦ ਉੱਚੀ ਅਤੇ ਵੱਡੀ ਕੁਲ ਦੇ ਵਿਅਕਤੀਆਂ ਨੂੰ ਵਿਸ਼ੇਸ਼ ਕਰਕੇ ਹੈ ਪਰ ਆਤਮਕ ਏਕਤਾ ਦੇ ਕਾਰਣ ਮਿੱਤਰਾਂ ਅਤੇ ਦੋਸਤਾਂ ਦੀਆਂ ਅੱਖਾਂ ਵਿਚ ਸੰਸਾਰ ਕਾਲਾ ਸਿਆਹ ਹੋ ਗਿਆ ਹੈ। ਹਾਈ ਬਲ ਬਲ ਉੱਠਦੀਆਂ ਹਨ। ਪਰ ਕੀਤਾ ਕੀ ਜਾ ਸਕਦਾ ਹੈ। ਇਸ ਬੇ-ਇਲਾਜ ਬੀਮਾਰੀ ਦਾ ਦਾਰੂ ਕੇਵਲ ਰੱਬੀ ਰਜ਼ਾ ਵਿਚ ਰਾਜੀ ਰਹਿਣਾ ਅਤੇ ਭਾਣਾ ਮਿੱਠਾ ਕਰਕੇ ਮੰਨਣਾ ਹੀ ਹੈ।

ਅਜਿਹੀ ਹਾਲਤ ਵਿਚ ਸਿਆਣੇ ਅਤੇ ਸੂਝਵਾਨ ਇਹ ਹੀ ਯੋਗ ਸਮਝਦੇ ਹਨ ਕਿ ਭਾਵੀ ਸਾਹਮਣੇ ਸਿਰ ਨੀਵਾਂ ਕਰ ਕੇ ਉਸ ਪਵਿੱਤਰ ਲੋਕ (ਪ੍ਰਲੋਕ) ਦੇ ਜੇਤੂ ਯਾਤ੍ਰੀ ਦੀ ਆਤਮਾ ਨੂੰ ਰਿਵਾਜ ਅਨੁਸਾਰ ਛਾਤਿਹਾ ਪੜ੍ਹ ਕੇ ਪਛਾਣ ਲਈਏ ਅਤੇ ਰੋਣਾ ਧੋਣਾ, ਜੋ ਪੀੜਤਾਂ ਲਈ ਜ਼ਰੂਰੀ ਹੀ ਹੁੰਦਾ ਹੈ, ਬੰਦ ਕਰ ਦੇਈਏ। ਸਭ ਸੰਬੰਧੀ ਅਤੇ ਸਨੋਹੀ ਆਪਣੇ ਦਿਲਾਂ ਨੂੰ ਹੋਸਲੇ, ਢਾਰਸ ਅਤੇ ਪੀਰਜ ਦੇ ਕੇ ਸੰਪੂਰਣ ਕਰ ਦੇਣ।

ਸ਼ਾਹੀ ਦਰਬਾਰ ਵਿਚ ਹਰ ਪੱਖੋਂ, ਜਿਸ ਗੱਲ ਵਿਚ ਉਨ੍ਹਾਂ ਦੀ ਭਲਾਈ ਹੋਵੇਗੀ ਉਹ ਹੀ ਕੀਤੀ ਜਾਵੇਗੀ। ਜੇ ਰੱਬ ਨੂੰ ਮਨਜ਼ੂਰ ਹੋਇਆ ਤਾਂ ਸੁਰਗਵਾਸੀ ਦੈਲਤ ਖਾਨ ਦੇ ਸਪੁੱਤਰ ਦਾ ਮਾਨ ਸਤਿਕਾਰ ਵਧੇਗਾ, ਪਿਆਰੇ ਮਿੱਤਰ ਅਤੇ ਸਨੋਹੀ ਪ੍ਰਸੰਨ ਹੋਣਗੇ।

*

*

*

ਖਾਨ ਸਾਹਿਬ ਨਾਲ ਵਾਪਰੀ ਦਿਲ ਚੀਰਵੀਂ ਦੁਰਘਟਨਾ ਦੇ ਕਾਰਨ—ਰੱਬ ਉਸ ਦੀ ਆਤਮਾ ਨੂੰ ਬਖਸ਼ ਲਵੇ—ਹਜ਼ੂਰ ਦਾ ਦਿਲ ਬਹੁਤ ਹੀ ਦੁਖੀ ਹੋਇਆ ਪਰ ਸੂਝਵਾਨਾਂ ਦੀ ਦ੍ਰਿਸ਼ਟੀ ਵਿਚ

ਸੰਸਾਰ ਦੀ ਦ੍ਰਿਸ਼ਟੀਮਾਨ ਪ੍ਰਕ੍ਰਿਤੀ ਕੇਵਲ ਨਿਸ਼ਾਨ ਅਤੇ ਖਿਆਲ ਮਾਤਰ ਹੀ ਹੈ ਅਤੇ ਗਿਆਨਵਾਨ ਅਤੇ ਰੱਬ-ਪੂਜਾ ਮਹਾਪੁਰਖ ਸਮਝਦੇ ਹਨ ਕਿ ਸਦੀਵੀ ਜੀਵਨ ਅਤੇ ਸਥਿਰਤਾ ਤਾਂ ਕੇਵਲ ਅਕਾਲ ਪੁਰਖ ਦੀ ਹੀ ਹੈ, ਸੰਸਾਰੀ ਵਸਤਾਂ ਸੀਸ਼ੇ ਦੇ ਪ੍ਰਤਿਬਿੰਬ ਵਾਂਗ ਸਦੀਵਤਾ ਅਤੇ ਸਥਿਰਤਾ ਤੋਂ ਵਾਂਝੀਆਂ ਹਨ। ਆਸ ਹੈ ਪਾਰਦਰਸ਼ੀ ਸੂਝ ਦੀ ਅਗਵਾਈ ਨਾਲ ਰੱਬੀ ਰਜਾ ਵਿਚ ਰਾਜੀ ਰਹਿ ਕੇ ਅਤੇ ਭਾਣਾ ਮਿੱਠਾ ਮੰਨ ਕੇ ਉਸ ਮਾਲਕ ਦੀ ਆਗਿਆ ਅੱਗੇ ਸਿਰ ਨਿਵਾਇਆ ਹੋਵੇਗਾ। ਸਿਰਜਣਹਾਰ ਨੇ ਕਿੰਨਾਂ ਦਿਲ-ਚੀਰਵਾਂ ਸਦਮਾ, ਕਸ਼ਟ, ਦੁੱਖ ਦਰਦ ਅਤੇ ਕਲੇਸ਼ ਪਿਆਰੇ ਮਿੱਤਰਾਂ ਨੂੰ ਦਿੱਤਾ ਹੈ। ਪਰ ਰੱਬ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ।

ਉੱਚ ਪਦਵੀ ਦੇ ਮਾਲਕ ਨਵਾਬ ਸਾਹਿਬ, ਇਨ੍ਹਾਂ ਬੋਝ੍ਹਿਆਂ ਦਿਨਾਂ ਵਿਚ, ਜਦੋਂ ਕਿ ਸਮੇਂ ਦੇ ਮਿੱਤਰਾਂ ਦੀ ਕਿਰਤ ਅਤੇ ਕਿੱਤੇ ਦੀ ਜਾਣਕਾਰੀ ਸਭ ਨੂੰ ਹੈ, ਸਵਰਗ-ਸਮਾਨ ਭਾਰਤ ਵਿਚੋਂ ਵੱਡੀ ਸ਼ਾਨ ਵਾਲੇ ਨਵਾਬ ਸਾਹਿਬ ਦੀ—ਰੱਬ ਉਸ ਉੱਤੇ ਮਿਹਰ ਕਰੇ—ਕਦਰਦਾਨੀ ਅਤੇ ਇਨਸਾਫ਼ ਦਾ ਚਰਚਾ ਹਰ ਛੋਟੇ ਵੱਡੇ ਦੇ ਮੂੰਹ ਤੇ ਹੈ। ਹੁਣ ਜਦੋਂ ਕਿ ਖਾਨ ਸਾਹਿਬ ਪ੍ਰਲੋਕ ਸਿਧਾਰ ਗਏ ਹਨ, ਅਜਿਹਾ ਬਜ਼ੁਰਗ ਜਿਸ ਪਾਸੋਂ ਕਿਰਪਾਲਤਾ ਅਤੇ ਮਿਹਰ ਦੀ ਆਸ ਹੋ ਸਕੇ ਅਤੇ ਜਿਸ ਨੂੰ ਨੇਕ ਬਦ ਦੀ ਪਛਾਣ ਹੋ ਸਕੇ ਸਾਡੇ ਵਿਚ ਨਹੀਂ ਰਹੇ। ਆਸ ਹੈ ਕਿ ਰੱਬੀ ਜਾਤ ਦੀ ਉੱਚੀ ਦਰਗਾਹ ਵਿਚ ਉਸ ਦੀ ਸੋਭਾ ਅਤੇ ਮਾਨ ਤਾਨ ਵਧੇਗਾ।

*

*

*

ਅਕਲਾਂ ਦੇ ਕੋਟ, ਖਿਮਾਂ ਦੇ ਸਮੁੰਦਰ ਨਵਾਬ ਸਾਹਿਬ ਦੀ ਜਾਨ-ਕੱਢੂ ਦੁੱਖ ਭਰੀ ਦੁਰਘਟਨਾ ਕਾਰਣ ਪਏ ਤੜਫਾਟ ਬਾਰੇ ਕੀ ਲਿਖਾਂ। ਇਸ ਘਟਨਾ ਨੇ ਇਕ ਸੰਸਾਰ ਨੂੰ ਗ੍ਰਾਮਾਂ ਦੇ ਭਾਰ ਥੱਲੇ ਦੱਬ ਦਿੱਤਾ ਹੈ। ਗੱਲ ਵਿਚ ਗਲੇੜੂ ਨਹੀਂ ਮੁੱਕਦੇ ਅਤੇ ਅੱਖਾਂ ਦੇ ਅੱਖਰੂ ਨਹੀਂ ਮੁੱਕਦੇ। ਕਿੰਨੇ ਦੁੱਖ ਦੀ ਗੱਲ ਹੈ ਕਿ ਰਾਜ ਪਾਟ ਦੀ ਫੁਲਵਾੜੀ ਦੀ ਨਹਰ ਦਾ ਸਰੂ ਜੜ੍ਹ ਤੋਂ ਉਖੜ ਕੇ ਡਿੱਗ ਪਿਆ ਅਤੇ ਠਾਠ ਬਾਠ ਦੇ ਬਾਗ ਦਾ ਸਿਰ ਕੱਢਵਾਂ ਬੂਟਾ ਜਮੀਨ ਤੇ ਆ ਡਿੱਗਾ ਹੈ।

ਸੰਸਾਰ ਵਿਚ ਅਜਿਹਾ ਕੋਈ ਬੂਟਾ ਹੈ ਨਹੀਂ।

ਮੌਤ ਨੇ ਜਿਸ ਨੂੰ ਮੂੰਹ ਭਾਰ ਸੁੱਟਿਆ ਨਹੀਂ।

ਸਦੀਵੀ ਜੀਵਨ ਤਾਂ ਕੇਵਲ ਰੱਬੀ ਜਾਤ ਨੂੰ ਹੀ ਪ੍ਰਾਪਤ ਹੈ। ਬਾਕੀ ਹਰ ਚੀਜ਼ ਨਾਸ਼ਮਾਨ ਹੈ।

ਜੇ ਆਇਆ ਸੇ ਚਲਸੀ ਸਭ ਕੇ ਆਈ ਵਾਰੀਐ।

ਸੋ ਇਸ ਲਾ-ਇਲਾਜ ਰੋਗ ਦਾ ਦਾਰੂ ਸਵਾਏ ਰੱਬੀ ਰਜਾ ਵਿਚ ਰਹਿਣ ਦੇ ਅਤੇ ਉਸ ਦਾ ਭਾਣਾ ਮਿੱਠਾ ਕਰਕੇ ਮੰਨਣ ਦੇ ਹੋਰ ਕੁਝ ਨਹੀਂ। ਰੱਬ ਦਾ ਸ਼ੁਕਰ ਹੈ ਕਿ ਇਸ ਚੜ੍ਹਦੀ ਕਲਾ ਵੱਲ ਜਾਣ ਵਾਲੇ ਖਾਨਦਾਨ ਦੀ ਨੀਂਹ ਨੇਕ ਅਤੇ ਪ੍ਰਸਿੱਧ ਪੁੱਤਰ ਦੇ ਵਜੂਦ ਨਾਲ ਸਥਿਰ, ਪੱਕੀ ਅਤੇ ਮਜ਼ਬੂਤ ਹੈ। ਸੰਸਾਰ ਭਰ ਵਿਚ ਤਰਥਲੀ ਮਚਾ ਦੇਣ ਵਾਲੇ ਭੁਚਾਲ ਆਉਣ ਤੇ ਹੀ ਰਹਿਮਤਾਂ ਦਾ ਸੋਮਾ ਇਸ ਰਾਜ ਦੀ ਨੀਂਹ ਦਾ ਕੋਈ ਪੱਥਰ ਵੀ ਨਹੀਂ ਹਿੱਲਣ ਦੇਵੇਗਾ। ਹੁਣ ਤਾਂ ਇਹ ਹੀ ਯੋਗ ਹੈ ਕਿ ਜਗਤ-ਪਤੀ ਅਤੇ ਰਾਜ ਭਾਗ ਦੇ ਮਾਲਕ ਦੀ ਦੀਰਘ ਆਯੂ ਲਈ ਅਰਦਾਸ ਕੀਤੀ ਜਾਵੇ ਅਤੇ ਪ੍ਰਲੋਕ ਸਿਧਾਰੇ ਜੇਤੂ ਦੀ ਆਤਮਾ ਤੇ ਛਾਤਿਹਾ ਪੜ੍ਹਿਆ ਜਾਵੇ। ਤਕਦੀਰ ਨਾਲ ਤਾਂ ਲੜਾਈ ਕੀਤੀ ਨਹੀਂ ਜਾ ਸਕਦੀ। ਉਸ ਦੀ ਆਗਿਆ ਨੂੰ ਕੋਈ ਮੇੜ ਨਹੀਂ ਸਕਦਾ।

*

*

*

ਫਲਾਣੇ ਦੇ ਦੁੱਖ ਭਰੇ ਅਕਾਲ ਚਲਾਣੇ ਦੀ ਖਬਰ ਸੁਣ ਕੇ—ਰੱਬ ਉਸ ਤੇ ਮਿਹਰ ਕਰੇ—ਦਿਲ

ਬਹੁਤ ਦੁਖੀ ਤੇ ਪੀੜਤ ਹੋਇਆ। ਪਰ ਇਸ ਸੰਸਾਰ ਵਿਚ ਕਿਸੇ ਨੂੰ ਵੀ ਆਪਣੀ ਮਰਜ਼ੀ ਅਨੁਸਾਰ ਰਹਿਣ ਦੀ ਆਗਿਆ ਨਹੀਂ ਅਤੇ ਸਦੀਵੀ ਜੀਵਨ ਕੇਵਲ ਅਕਾਲ ਪੁਰਖ ਦਾ ਹੀ ਹੈ। ਅਜਿਹੀਆਂ ਹੋਣੀਆਂ ਅਤੇ ਭਾਵੀਆਂ ਅਤੇ ਦੁੱਖਾਂ ਅਤੇ ਕਸ਼ਟਾਂ ਨੂੰ ਮਿੱਠਾ ਕਰਕੇ ਮੰਨਣ ਤੋਂ ਬਹੁਰ ਹੋਰ ਕੋਈ ਚਾਰਾ ਨਹੀਂ। ਇਸ ਪੀੜਤ ਦਾ ਹੋਰ ਕੋਈ ਦਾਰੂ ਨਹੀਂ। ਪੂਰੀ ਸ਼ਾਨ ਅਤੇ ਮਾਨ ਵਾਲਾ ਰੱਬ ਸਰਦਾਰੀ ਅਤੇ ਵਡਿਆਈ ਵਾਲੀ ਕੁੱਲ ਨੂੰ ਪ੍ਰਾਕਿਤਕ ਆਗੂ ਪ੍ਰਦਾਨ ਕਰੇ। ਮੁੱਖ ਮੰਤਰੀ ਦੇ ਅਕਾਲ ਚਲਾਣੇ ਦੀ ਦੁੱਖ-ਭਰੀ ਖਬਰ ਸੁਣ ਕੇ ਦੋਸਤਾਂ ਮਿੱਤਰਾਂ ਦੇ ਦਿਲ ਅਤਿ ਦੁਖੀ, ਦਿਲਗੀਰ ਅਤੇ ਚਿੰਤਾਤੁਰ ਹੋਏ। ਸਨੋਹੀਆਂ ਦੇ ਮਨਾਂ ਵਿਚ ਇੰਨੀ ਉਦਾਸੀ, ਚਿੰਤਾ, ਸੋਗ ਅਤੇ ਦਿਲਗੀਰੀ ਆਈ ਕਿ ਕਲਮ ਲਿਖਣ ਤੋਂ ਅਤੇ ਜਬਾਨ ਦੱਸਣ ਤੋਂ ਅਸਮਰੱਥ ਹੈ।

ਭਾਵੇਂ ਇਸ ਪੀੜਾ-ਵਧਾਊ ਸੋਗ ਦਾ ਦੁੱਖ ਇਸ ਵੱਡੀ ਸ਼ਾਨ ਅਤੇ ਮਾਨ ਵਾਲੀ ਕੁਲ ਦੇ ਬੰਦਿਆਂ ਨੂੰ ਵਧੇਰੇ ਹੈ ਪਰ ਵੱਡੇ ਭਾਗਾਂ ਵਾਲੇ, ਨਿਪੁੰਨਤਾ ਦੇ ਸਵਾਮੀ ਇਸ ਦਿਸ਼ਟਮਾਨ ਸੰਸਾਰ ਵਿਚ ਕਦੇ ਕਦਾਈਂ ਹੀ ਜਨਮ ਲੈ ਕੇ ਰਾਜ ਦੀ ਸ਼ਾਨ ਅਤੇ ਮਾਨ ਵਿਚ ਬਿ੍ਧੀ ਕਰਦੇ ਹਨ। ਨਿਪੁੰਨ ਅਤੇ ਪ੍ਰਬੀਨ ਮੰਤਰੀ ਚਿਰ ਕਾਲ ਪਿਛੋਂ ਸਰਦਾਰੀ ਦਾ ਜਾਮਾ ਪਹਿਣ ਕੇ ਸੰਸਾਰੀ ਜੀਵਾਂ ਦਾ ਭਲਾ ਕਰਨ ਆਏ। ਇਸ ਵਾਪਰੀ ਦੁਰਘਟਨਾ ਦਾ ਸ਼੍ਲੋਕ ਹਰ ਮਨੁੱਖ ਮਾਤਰ ਨੂੰ ਹੈ। ਮਨੁੱਖੀ ਜਾਮੇ ਦੇ ਮਾਂਗਵੇਂ ਅਤੇ ਸੰਸਾਰ ਦੇ ਨਾਸ਼ਵੰਤ ਹੋਣ ਦੇ ਕਾਰਣ ਵਿਸ਼ਵਾਸ ਹੈ ਕਿ ਵੱਡੀ ਕੁਲ ਦੇ ਸਿਰਮੌਰ ਸਿਰਜਣਹਾਰ ਵਾਂਹਿਗੁਰੂ ਦੀ ਰਜਾ ਵਿਚ ਰਾਜੀ ਰਹਿਣਗੇ। ਰਾਜ ਦਰਬਾਰ ਦੇ ਅਧਿਕਾਰੀ, ਸਰਦਾਰੀ ਦੇ ਸੁਆਮੀ ਦੀ ਵੱਡੀ ਉਮਰ ਲਈ ਪ੍ਰਾਰਥਨਾ ਹੈ। ਆਸ ਹੈ ਕਿ ਉਸ ਦੇ ਭਤੀਜਿਆਂ ਦੀ ਦੀਰਘ ਆਯੂ ਲਈ ਅਰਦਾਸ ਕਰਕੇ ਉਸ ਆਤਮਕ ਮੰਡਲ (ਪ੍ਰਲੋਕ) ਦੇ ਯਾਤ੍ਰਾ ਦੀ ਜੇਤੂ ਆਤਮਾ ਲਈ ਫਾਤਿਹਾ ਪੜ੍ਹੋਗੇ ਅਤੇ ਚਿੰਤਾ ਨੂੰ ਤਿਆਗ ਦਿਉਗੇ। ਇਸ ਲਾ-ਇਲਾਜ ਦੁੱਖ ਦਾ ਦਾਰੂ ਕੇਵਲ ਰਜਾ ਵਿਚ ਰਾਜੀ ਰਹਿਣਾ ਹੈ।

ਵਲੀਆਂ ਤੇ ਅਵਤਾਰਾਂ ਦੀ ਸੰਜੀਵਨੀ ਰਜਾ ਵਿਚ ਰਾਜੀ ਰਹਿਣਾ ਹੀ ਹੈ।

ਅਣ ਭਾਉ-ਦੀਆਂ ਘਟਨਾਵਾਂ ਦੇ ਵਾਪਰਣ ਕਾਰਣ ਮਨ ਨੂੰ ਦੁੱਖ ਅਤੇ ਕਲੇਸ਼ ਹੋਇਆ ਹੈ। ਸਮੇਂ ਦੇ ਗੋੜ ਦਾ ਦਿਸ਼ਾ, ਖਾਸ ਕਰਕੇ ਉਸ ਸਮੇਂ ਜਦੋਂ ਕਿ ਜਮਾਨਾ ਚੁਹਲ ਅਤੇ ਨਖਰੇ ਵਿਖਾ ਕੇ ਸਾਹਸ, ਹੋਸਲੇ ਅਤੇ ਜੇਰੇ ਦੀ ਪਰਖ ਕਰਨ ਲੱਗ ਪਵੇ, ਕਿਸੇ ਸੰਸਾਰੀ ਜੀਵ ਨੂੰ ਚੰਗਾ ਨਹੀਂ ਲੱਗਦਾ, ਪਰ ਰੱਬੀ ਖੇਡ ਦੇ ਅੰਤਰਜਾਮੀਆਂ ਨੂੰ ਇਸ ਬਗੀਚੇ ਦੇ ਛੁੱਲ ਅਤੇ ਕੰਡੇ, ਇਸ ਬਾਗ ਦੀ ਪੱਤੜੜ ਅਤੇ ਬਸੰਤ, ਇਕ ਮਿਕ, ਇਕ ਸੁਰ ਅਤੇ ਇਕ ਜੋਤ ਦੇ ਮੂਰਤੀ ਦਿੱਸਦੇ ਹਨ। ਉਹ ਛੂੰਘੀ ਨੀੜ ਨਾਲ ਮਨੁੱਖੀ ਅਸਲੇ ਅਤੇ ਉਸ ਦੇ ਅੰਤ ਵੱਲ ਝਾਤੀ ਮਾਰਦੇ ਹਨ। ਜੇ ਚੀਜ਼ ਓਪਰੀ ਨਜ਼ਰ ਨਾਲ ਕੋਝੀ ਅਤੇ ਕਰੂਪ ਦਿੱਸਦੀ ਹੈ। ਉਹ ਅੰਦਰਲੀ ਅੱਖ ਨਾਲ ਵੇਖਿਆਂ ਸੁਹਣੀ, ਸਰੂਪ, ਸੁੰਦਰ ਅਤੇ ਖੇੜਾ ਦੇਣ ਵਾਲੀ ਲੱਗਦੀ ਹੈ।

ਜੇ ਸ਼ਰਾਬ ਸੁਆਦ ਵਿਚ ਕੋੜੀ ਹੈ,
ਉਹ ਗੁਣਾਂ ਕਰਕੇ ਮਿੱਠੇ ਅਤੇ ਤਰ ਹਲਵੇ ਨਾਲੋਂ ਚੰਗੀ ਹੈ।

* * *

ਪਿਆਰ ਭਰੀ ਅਸੀਂਗਵਾਦ ਦੇਣ, ਹੁਲਾਸ ਭਰਪੂਰ ਮਿਲਾਪ ਦੀ ਇੱਛਿਆ ਦੇ ਪ੍ਰਗਟਾਵੇ ਉਪਰੰਤ ਆਪ ਜੀ ਦੇ ਮਿਹਰਾਂ-ਭਰੇ ਮਨ ਦੇ ਹਜ਼ੂਰ ਬੇਨਤੀ ਹੈ ਕਿ ਪਿਆਰ ਭਰਿਆ ਪੱਤਰ ਜਿਸ ਵਿਚ ਨਵਾਬ ਸਾਹਿਬ ਦੀ ਦੁੱਖਭਰੀ ਮਿਤ੍ਰ ਦਾ ਜ਼ਿਕਰ ਸੀ, ਮਿਲਿਆ। ਕੀ ਲਿਖੀਏ! ਪੂਜ ਯੋਗ ਮਾਤਾ ਜੀ

ਅਤੇ ਪਿਆਰੇ ਭਤਰੀਏ ਦਾ ਦਿਲ ਇਸ ਅਕਾਲ ਚਲਾਣੇ ਕਰਕੇ ਬਹੁਤ ਹੀ ਦੁਖੀ ਅਤੇ ਚਿੰਤਾਤੁਰ ਹੋਇਆ ਹੈ। ਇਸ ਦਿਲ-ਵਿਨ੍ਦੂਵੀਂ ਘਟਨਾ ਨੇ ਰੰਜ ਅਤੇ ਕਲੇਸ਼ ਦਿੱਤਾ ਹੈ।

ਕਿੰਨਾ ਚਿਰ ਹੋਰ ਕਿਸਮਤ ਦੇ ਚੱਕਰ ਮੈਨੂੰ ਦੁਖੀ ਕਰਦੇ ਰਹਿਣਗੇ।

ਅਜੇ ਇਕ ਜ਼ਖਮ ਭਰਿਆ ਨਹੀਂ ਸੀ ਕਿ ਇਕ ਹੋਰ ਆ ਲੱਗਾ।

ਅਜਿਹੇ ਸਮੇਂ ਸਬਰ ਵੀ ਰੱਬ ਦੀ ਹੀ ਦੇਣ ਹੈ, ਅਤੇ ਸੋਗ ਦੀ ਸੱਟ ਦਾ ਇਸ ਤੋਂ ਛੁੱਟ ਹੋਰ ਕੋਈ ਇਲਾਜ ਵੀ ਨਹੀਂ।

ਪਿਆਰੇ ਵੀਰ ਜੀ ਪੱਤਰ ਆਇਆ ਹੈ। ਬੜੇ ਹੀ ਪਿਆਰ ਅਤੇ ਦਰਦ ਨਾਲ ਸਾਡੇ ਦੁਖੀ ਅਤੇ ਰੰਜ ਭਰੇ ਦਿਲਾਂ ਤੇ ਹੌਸਲੇ ਦੀ ਮਰਹਮ ਪੱਟੀ ਕਰਕੇ ਦਿਲਦਾਰੀ ਕੀਤੀ ਹੈ। ਪਰਸਪਰ ਪਿਆਰ ਦੀ ਸਾਂਝ ਕਰਕੇ ਉਨ੍ਹਾਂ ਨੇ ਇਹ ਪੱਤਰ ਲਿਖਿਆ ਸੀ। ਆਪਸ ਵਿਚ ਦੇ ਸੱਚੇ ਪਿਆਰ ਹੋਣ ਕਰਕੇ ਸੱਜਣਾ, ਮਿੱਤਰਾਂ ਅਤੇ ਦੋਸਤਾਂ ਦੇ ਦਿਲਾਂ ਨੂੰ ਭੀ ਬਹੁਤ ਹੀ ਦੁੱਖ ਹੋਇਆ। ਇਸ ਦੁਰਘਟਨਾ ਕਾਰਣ ਭਾਵੇਂ ਸੀਨਾ ਸੜ ਗਿਆ ਹੈ ਅਤੇ ਜਾਨ ਚਿੰਤਾਤੁਰ ਹੈ, ਪਰ ਸਦੀਵਤਾ ਅਤੇ ਸਥਿਰਤਾ ਚੁੱਕਿ ਕੇਵਲ ਪੁਰਖ ਦੀ ਜਾਤ ਨੂੰ ਹੀ ਪ੍ਰਾਪਤ ਹੈ, ਇਸ ਲਈ ਸੰਸਾਰੀ ਜੀਵ ਨੇ ਇਸ ਥੇੜ੍ਹ-ਚਿਰੀ ਸੰਸਾਰ ਤੋਂ ਚਲੇ ਹੀ ਜਾਣਾ ਹੈ। ਇਸ ਲਈ ਸਬਰ ਕਰਨ ਅਤੇ ਰੱਬ ਦੀ ਰਜਾ ਵਿਚ ਰਾਜੀ ਰਹਿਣ ਤੋਂ ਛੁੱਟ ਹੋਰ ਕੋਈ ਦਾਰੂ ਜਾਂ ਚਾਰਾ ਨਹੀਂ।

ਮਹਾਨ ਰੱਬ ਉਸ ਆਤਮਕ ਮੰਡਲ (ਪ੍ਰਲੋਕ) ਦੇ ਯਾਤਰੀ ਉੱਤੇ ਆਪਣੀ ਰਹਿਮਤ ਦੀ ਵਰਖਾ ਕਰੇਗਾ ਅਤੇ ਸਾਨੂੰ ਸਭ ਨੂੰ ਭਾਣਾ ਮੰਨਣ ਦਾ ਬਲ ਬਖਸ਼ੇਗਾ।

ਹੇ ਕ੍ਰਿਪਾਲੂ, ਹੇ ਦਿਆਲੂ, ਹੇ ਰਹਿਮਤਾਂ ਦੇ ਮਾਲਕ.....ਤੇਰੇ ਨਾਉਂ ਅਣਗਿਣਤ ਹਨ। ਤੇਰੀ ਰਹਿਮਤ ਹਰ ਛੋਟੇ ਵੱਡੇ ਉੱਤੇ ਹੈ। ਤੇਰਾ ਨਾਮ ਹਰ ਮਨੁੱਖ ਮਾਤਰ ਦੀ ਜਬਾਨ ਤੇ ਹੈ। ਤੇਰੀਆਂ ਬਖਸ਼ਿਸ਼ਾਂ ਹਰ ਕੰਗਲੇ ਨੂੰ ਮਾਣ ਦਿੰਦੀਆਂ ਹਨ। ਹਜ਼ਾਰਾਂ ਜਲਵੇ ਅਤੇ ਲੱਖਾਂ ਦ੍ਰਿਸ਼ ਦਿੱਸਦੇ ਹਨ ਪਰ ਹਰ ਇਕ ਵਿਚ ਕੇਵਲ ਤੇਰੀ ਹੀ ਜੋਤ ਹੈ। ਵੱਡਭਾਰੀਆਂ ਲਈ ਤੂੰ ਇਕੋ ਇਕ ਦਾਤਾ ਹੈ। ਬਦਬਖਤਾਂ ਨੂੰ ਤੇਰੀ ਜਾਤ ਤੋਂ ਇਨਕਾਰ ਹੈ। ਚੌਹਾਂ ਵੇਦਾਂ ਦਾ ਤੱਤ ਤੇਰਾ ਨਾਮ ਹੀ ਹੈ। ਕੀ ਅਰਬੀ ਤੇ ਕੀ ਈਗਾਨੀ, ਸਭ ਤੇਰੇ ਦਾਸ ਹਨ। ਕੀ ਖਾਸ ਬੰਦੇ ਅਤੇ ਕੀ ਫ਼ਕੀਰ ਲੋਕ, ਕੀ ਸਿਆਣੇ ਅਤੇ ਕੀ ਪੰਡਤ ਜਾਂ ਗਿਆਨੀ, ਸਭ ਵਿਦਵਾਨਾਂ ਦੀ ਸੋਚ ਦਾ ਤੱਤ ਤੇਰਾ ਨਾਮ ਹੀ ਹੈ। ਤੇਰੀ ਬਖਸ਼ਿਸ਼ ਹਰ ਚੀਜ਼ ਤੋਂ ਉੱਚੀ ਹੈ। ਭਾਰਤਵਾਸੀ, ਈਗਾਨੀ, ਅਰਬੀ, ਸਭ ਤੇਰੇ ਅਦਵੈਤਵਾਦ ਵਿਚ ਵਿਸ਼ਵਾਸ ਰਖਦੇ ਹਨ। ਸਭ ਤੇਰੀ ਖੇਜ ਵਿਚ ਲੱਗੇ ਹੋਏ ਹਨ। ਕੋਈ ਤੇਰੀ ਉਪਮਾ ਦੇ ਗੀਤ ਗਾਉਂਦਾ ਹੈ ਅਤੇ ਕੋਈ ਤੇਰਾ ਨਾਮ ਜਪਦਾ ਹੈ। ਹਿੰਦੁਸਤਾਨੀ ਅਤੇ ਅਰਬੀ ਭਾਸ਼ਾ ਵਿਚ ਤੇਰੇ ਹਜ਼ਾਰਾਂ ਹੀ ਨਾਉਂ ਹਨ।

ਹਰ ਨਾਉਂ ਦੇ ਅੱਖਰਾਂ ਅਤੇ ਅਰਥਾਂ ਦਾ ਪਰਸਪਰ ਸੁਮੇਲ ਹੈ। ਤੇਰੀ ਉੱਚੀ ਜਾਤ ਇਨ੍ਹਾਂ ਸਭ ਨਾਵਾਂ ਤੋਂ ਉੱਚੀ ਹੈ। ਹਰ ਰੋਜ਼ ਹਜ਼ਾਰਾਂ ਜੀਭਾਂ ਵਾਲਾ ਨਾਗ, ਜੋ ਨਿੱਤ ਨਵੇਂ ਨਾਉਂ ਨਾਲ ਤੇਰਾ ਨਾਮ ਜਪਦਾ ਹੈ, ਅਜੇ ਹਜ਼ਾਰਾਂ ਵਿਚੋਂ ਕੇਵਲ ਇਕ ਵੀ ਅਤੇ ਅਥਾਹ ਵਿਚ ਨਾਉਂ ਮਾਤਰ ਵੀ, ਨਹੀਂ ਜਾਣਦਾ। ਤੇਰੀ ਕੁਦਰਤ ਦਾ ਜਸ ਹਜ਼ਾਰਾਂ ਜੀਭਾਂ ਵਾਲੇ ਲੱਖਾਂ ਨਾਗ ਕਰ ਰਹੇ ਹਨ। ਤੇਰਾ ਟਿਕਾਣਾ ਬੇ-ਟਿਕਾਣਾ ਅਤੇ ਤੇਰੀ ਨਿਸ਼ਾਨੀ ਬੇ-ਨਿਸ਼ਾਨ ਹੈ। ਤੇਰੀ ਮਿਹਰ ਅਪਰਾਧੀਆਂ ਲਈ ਸ਼ਰਨ ਹੈ, ਤੇਰਾ ਨਾਮ ਉਨ੍ਹਾਂ ਦੀ ਆਸ ਹੈ। ਤੇਰੀ ਜਾਤ ਅਦਿੱਖ ਹੈ। ਤੇਰੀਆਂ ਸਿਫ਼ਤਾਂ ਅਕਹਿ ਹਨ। ਫਰਿਸਤੇ ਅਤੇ ਮਨੁੱਖ ਮਾਤਰ ਸਭ ਤੇਰੀ ਭਾਲ ਵਿਚ ਹਨ। ਸੂਝਵਾਨ ਗਿਆਨੀ ਅਤੇ ਵਿਦਵਾਨ ਤੇਰੀ ਖੇਜ ਵਿਚ ਹਨ। ਤੈਖੋਂ ਆਕੀ ਸਦਾ ਦੁਖੀ ਹਨ। ਤੇਰੇ ਢੂੰਡਾਉ ਸਦਾ ਸੁਖੀ, ਤੇਰੇ ਉਪਾਸ਼ਕ ਤੇਰੀ ਦਰਗਾਹ ਵਿਚ

ਕਬੂਲ। ਤੇਰਾ ਨਾਮ ਜਪਣ ਵਾਲੇ ਸਦਾ ਹੀ ਪ੍ਰਸੰਨ। ਤੇਰੀਆਂ ਸਿਫਤਾਂ ਸਭ ਤੋਂ ਉੱਚੀਆਂ। ਤੇਰੇ ਇੱਛਿਆਵਾਨ ਸਰਦਾਰੀਆਂ ਮਾਣਦੇ ਹਨ। ਤੂੰ ਆਕੀਆਂ ਨੂੰ ਮਾਰੂ ਦੁੱਖ ਅਤੇ ਨਿਮਾਣਿਆਂ ਨੂੰ ਮਾਣ ਦਿੰਦਾ ਹੈ। ਤੇਰੇ ਆਕੀ ਚਿੰਤਾਤੁਰ ਅਤੇ ਤੇਰੇ ਦੀਨ ਤੇਰੀ ਮਿਹਰ ਦਾ ਸਦਕਾ ਸ਼ਾਨ ਮਾਨ ਵਾਲੇ ਹਨ।

ਆਕਾਸ਼ ਵੀ ਤੇਰਾ ਨਾਮ ਜਪਣ ਵਾਲਿਆਂ ਦਾ ਸੇਵਕ ਹੈ।

ਛਰਿਸ਼ਤੇ ਤੇਰੀ ਸਿਫਤ ਸਨਾ ਕਰਨ ਵਾਲਿਆਂ ਦੇ ਨੌਕਰ ਹਨ।

ਤੇਰਾ ਜਾਪ ਹਰ ਸੈ ਤੋਂ ਉੱਚਾ ਹੈ।

ਤੇਰੀ ਸਿਫਤ ਸਭ ਤੋਂ ਵੱਡੀ ਹੈ।

ਤੇਰੇ ਜਾਪ ਨਾਲੋਂ ਰਿਧੀਆਂ ਸਿਧੀਆਂ ਨੀਵੀਆਂ ਹਨ।

ਤੇਰੀ ਭਗਤੀ ਨਾਲ ਸ਼ਾਨ ਅਤੇ ਮਾਨ ਮਿਲਦੇ ਹਨ।

ਕੀ ਪੰਛੀ ਵਾਂਗ ਲਾ-ਮਕਾਨ ਤੱਕ ਦੀ ਉਡਾਰੀ,

ਕੀ ਛਰਿਸ਼ਤੇ, ਅਤੇ ਕੀ ਅਰਸ਼ ਨੂੰ ਨੀਵਾਂ ਕਰਨਾ,

ਕੀ ਪ੍ਰਿਥਵੀ ਨੂੰ ਆਕਾਸ਼ ਤਕ ਲੈ ਜਾਣਾ

ਅਤੇ ਆਕਾਸ਼ ਨੂੰ ਪ੍ਰਿਥਵੀ ਤੇ ਲਿਆ ਮਾਰਨਾ,

ਇਹ ਸਭ ਗੱਲਾਂ ਕੁਝ ਵੀ ਨਹੀਂ ਹਨ। ਇਨ੍ਹਾਂ ਤੋਂ ਛਕੀਰੀ ਉੱਚੀ ਹੈ।

ਇਨ੍ਹਾਂ ਵਿਚੋਂ ਕੋਈ ਚੀਜ਼ ਵੀ ਪਸੰਦ ਨਹੀਂ। ਕੇਵਲ ਤੇਰਾ ਜਾਪ ਹੀ ਪਸੰਦ ਹੈ।

ਤੇਰਾ ਜਾਪ ਕੁਰਾਹੀਆਂ ਲਈ ਰਾਹ ਦਰਸਾਉ ਹੈ।

ਤੇਰਾ ਨਾਮ ਅਗਿਆਨੀਆਂ ਦਾ ਆਗੂ ਹੈ।

ਤੇਰਾ ਪਵਿੱਤਰ ਨਾਉਂ ਹੀ ਸੱਚ ਹੈ,

ਹਜ਼ਾਰਾਂ ਜਪੀਆਂ ਲਈ ਇਕੇ ਸਬਕ ਹੈ।

ਬਹਿਸ਼ਤ ਕੁਝ ਵੀ ਨਹੀਂ, ਹੂਰਾਂ (ਅਪੱਛਰਾਂ) ਕੁਝ ਵੀ ਨਹੀਂ।

ਸੁਰਗ ਲੋਕ ਭੀ ਕੁਝ ਨਹੀਂ।

ਮੁਰਦਿਆਂ ਨੂੰ ਜਿਵਾਲਣਾ ਕੀ ਹੈ?

ਅਤੇ ਸਮੁੰਦਰ ਵਿਚ ਤਿਰਹਾਏ ਰਖਣਾ, ਇਹ ਸਭ ਗੱਲਾਂ ਕੁਝ ਭੀ ਨਹੀਂ।

[ਹੇ ਅਕਾਲਪੁਰਖ ਵਾਹਿਗੁਰੂ] ਆਪਣੀ ਵਡਿਆਈ ਦੀ ਰਹਿਮਤ ਨਾਲ, ਸੱਚ ਨੂੰ ਧਾਰਣ ਕਰਨ ਵਾਲੇ ਛਕੀਰਾਂ ਦੀ ਸੱਚਾਈ, ਪਵਿੱਤਰ ਜੀਭ ਨਾਲ ਤੇਰਾ ਜਾਪ ਕਰਨ ਵਾਲੇ, ਸੂਫਤਾ ਭਰੇ ਨੇਕ ਪੁਰਖਾਂ, ਸੱਚ ਨੂੰ ਪਛਾਣ ਕੇ ਮਸਤੀ ਵਿਚ ਆਏ ਸੰਤਾਂ, ਤੇਰੀ ਜਾਤ ਵਿਚ ਭਰੋਸਾ ਰੱਖਣ ਵਾਲੇ ਸਚਿਆਰਿਆਂ, ਨਿਰਲੇਪ ਅਤੇ ਨਿਰਵੈਰ ਖੋਜੀਆਂ, ਅਤੇ ਸੱਚੇ ਮਾਰਗ ਉੱਤੇ ਚਲਣ ਵਾਲਿਆਂ ਦੇ ਸਦਕੇ ਸਾਨੂੰ ਸਭ ਨੂੰ ਆਪਣੇ ਚਰਨੀ ਲਾ ਲੈ। ਸਾਡੇ ਮਨਾਂ ਨੂੰ ਜਪ ਤਪ ਦੇ ਪ੍ਰਕਾਸ਼ ਨਾਲ ਨਿਰਮਲ ਕਰ ਦੇ। ਕਾਮ ਕਰੋਧ ਦੇ ਵੱਸ ਵਿਚ ਨਾ ਪਾ। ਸਾਡੇ ਮਨਾਂ ਨੂੰ ਆਪਣੇ ਚਰਨਾਂ ਵਿਚ ਥਾਉਂ ਦੇ। ਸਾਨੂੰ ਆਪਣਾ ਸਿਰ ਮੱਥਾ ਪਵਿੱਤਰ-ਆਤਮਾਵਾਂ ਦੇ ਚਰਨਾਂ ਵਿਚ ਰੱਖਣ ਦੀ ਸਮਰੱਥਾ ਬਖਸ਼। ਸਾਡੇ ਮਨਾਂ ਦੀ ਮੈਲ ਧੋ ਦੇ ਅਤੇ ਸਾਡੀ ਪ੍ਰਾਰਥਨਾ ਪਰਵਾਨ ਕਰ।

ਸਾਡੀ ਸਾਰੀ ਉਮਰ ਗੁਨਾਹਾਂ ਵਿਚ ਹੀ ਲੰਘ ਗਈ ਹੈ।

ਅਸਾਂ ਤੇਰੀ ਆਗਿਆ ਨਹੀਂ ਮੰਨੀ।

ਅਸੀਂ ਆਪਣੇ ਕੁਕਰਮਾਂ ਕਰਕੇ ਸ਼ਰਮਿੰਦੇ ਹਾਂ।

ਸਾਡੇ ਆਪਣੇ ਬਚਨਾਂ ਕਰਕੇ ਸਾਡਾ ਮੂੰਹ ਕਾਲਾ ਹੈ।
ਜੇ ਤੇਰੀ ਰਹਿਮਤ ਸਾਡੀ ਸਹਾਇਤਾ ਨਾ ਕਰੇਗੀ,
ਤਾਂ ਇਸ ਐਕੜ ਵਿਚ ਹੋਰ ਕੌਣ ਸਾਨੂੰ ਬਖਸ਼ੇਗਾ।
ਪਾਪੀ ਲੋਕ ਤੇਰੀ ਰਹਿਮਤ ਦੀ ਸ਼ਰਨ ਆਉਂਦੇ ਹਨ।
ਤੂੰ ਚੰਗਿਆਂ ਵੱਲ ਵੀ ਮਿਹਰ ਦੀ ਇਕ ਨਜ਼ਰ ਭਰ ਕੇ ਵੇਖ।
ਸਾਡੀ (ਅਮਲਾਂ ਦੀ) ਕਾਲਖ ਤੇਰੀ ਰਹਿਮਤ ਨਾਲ ਸਫੈਦੀ ਵਿਚ ਬਦਲ ਜਾਏਗੀ।
ਸਭ ਤੇਰੀ ਮਿਹਰ ਅਤੇ ਰਹਿਮਤ ਦੇ ਜਾਚਕ ਅਤੇ ਆਸਵੰਦ ਹਨ।

ਪੇਖੀ ‘ਦਸਤੂਰਲ-ਇਨਸ਼ਾ’ ਸਮਾਪਤ ਹੋਈ ਲਿਖਿਤ ਮੁਨਸ਼ੀ ਨੰਦ ਲਾਲ ‘ਗੋਯਾ’ ਮੁਲਤਾਨੀ।

ਅਰਜੂਲ-ਅਲਫਾਜ਼

ਵਿਚੋਂ ਕੁਝ ਆਰੰਭਕ ਅਤੇ ਅੰਤਮ ਬੰਦ

ਹਜ਼ਾਰਾਂ ਸਤਾਇਸ਼ ਹਜ਼ਾਰਾਂ ਸਪਾਸ
ਬਦਰਗਾਹਿ ਦਾਦਾਰਿ ਪਾਕ ਅਜ਼ ਹਰਾਸ ॥੧॥
ਕਿ ਅਲਫਾਜ਼ ਈਂ ਇਤਮਾਮ ਯਾਛਤ
ਜਿ ਰੂਇ ਮਆਨੀ ਚੂ ਖੁਰਸ਼ੀਦ ਤਾਛਤ ॥੨॥

ਹਜ਼ਾਰਾਂ ਜਸ ਅਤੇ ਹਜ਼ਾਰਾਂ ਸ਼ੁਕਰ ਹਨ
ਉਸ ਪਾਕ ਪਵਿਤ੍ਰ ਅਤੇ ਨਿਰਤੈ ਮੁਨਸਿਫ ਦੀ ਦਰਗਾਹ ਦੇ,
ਜਿਸ ਨੇ ਇਸ ‘ਅਰਜੂਲ-ਅਲਫਾਜ਼’ ਨੂੰ ਸੰਪੂਰਣ ਕੀਤਾ
ਅਤੇ ਭਾਵਾਂ ਨਾਲ ਇਸ ਦੇ ਮੁਖੜੇ ਨੂੰ ਸੂਰਜ ਵਤ ਚਮਕਾ ਦਿੱਤਾ ।

ਜਿ ਹਰ ਲਫਜ਼ ਸ਼ੁਦ ਚੰਦ ਮਾਅਨੀ ਪਦੀਦ
ਜਿ ਕੁਤਬਿ ਲੁਗਾਤਿ ਕਦੀਮੈ ਜਦੀਦ ॥੩॥
ਜੁਆਬਤ ਕਿ ਦਰ ਇਲਮ ਸ਼ੁਦ ਮੁੰਤਸ਼ਿਰ
ਜਿ ਦਾਨਿਸ਼ ਪਜੇਹਾਨਿ ਵਾਲਾ ਨਜਰ ॥੪॥

ਹਰ ਸ਼ਬਦ ਅਨੇਕਾਂ ਅਰਥ ਉਤਪੰਨ ਹੋਏ,
ਜਿਹੜੇ ਪੁਰਾਣੇ ਅਤੇ ਨਵੇਂ ਕੋਸ਼ਾਂ ਵਿਚ ਮਿਲਦੇ ਹਨ ।
ਇਹ ਅਜਿਹੇ ਜਾਬਤੇ ਹਨ ਜਿਨ੍ਹਾਂ ਦਾ ਪ੍ਰਸਾਰ
ਦਿੱਬ ਦ੍ਰਿਸ਼ਟੀ ਵਾਲੇ ਵਿਦਵਾਨਾਂ ਦੇ ਮੂੰਹੋਂ ਹੋਇਆ ।

ਚਿ ਅਕਸਾਮਿ ਕਾਡ ਵਾ ਚਿ ਅਸਨਾਂਫਿ ਯਾ
ਚਿਹ ਅਲਫਾਜ਼ ਜਾਰਹ ਚਿਹ ਇਸਮਾਇ ਤਾ ॥੫॥

‘ਕਾਡ’ ਦੀਆਂ ਕਿਹੜੀਆਂ ਕਿਹੜੀਆਂ ਕਿਸਮਾਂ ਹਨ, ‘ਯੇ’ ਕਿੰਨੀ ਪ੍ਰਕਾਰ ਦੀ ਹੁੰਦੀ ਹੈ?
ਜਾਂ ‘ਹਰਫਿ-ਜਾਰ’ ਕਿਹੜੇ ਹਨ ਅਤੇ ‘ਤੇ’ ਦੇ ਨਾਉਂ ਕਿਹੜੇ ਹਨ?

ਦਰੇ ਮੰਦਰਜ ਅਜ਼ ਸਰਿ ਹੋਸ਼ੇ ਰਾਇ
ਇਲਾਹੀ ਰਿਆਜੀ ਓ ਤਬਈ ਨੁਮਾ ॥੬॥

ਇਸ [ਪੁਸਤਕ] ਵਿਚ ਸਾਵਧਾਨੀ ਨਾਲ ਦੈਵੀ, ਹਿਸਾਬੀ ਅਤੇ
ਭੋਤਕੀ ਅਰਥਾਂ ਵਾਲੇ ਸ਼ਬਦ ਦਰਜ ਕੀਤੇ ਹਨ ।

ਚਿ ਸ਼ਸ਼ ਕਿਸਮ ਇਲਮ ਓ ਹਿਕਮਤ ਦੇ ਕਿਸਮ
ਕਿ ਜਾਂ ਹਰ ਦੋ ਸ਼ੁਦ ਹਰ ਯਕੇ ਰਾ ਸਿਹ ਇਸਮ ॥੭॥

‘ਇਲਮ’ ਦੀਆਂ ਕਿਹੜੀਆਂ ਛੇ ਕਿਸਮਾਂ ਹਨ ਤੇ ‘ਹਿਕਮਤ’ ਦੀਆਂ ਕਿਹੜੀਆਂ ਦੇ? ਫਿਰ ਉਨ੍ਹਾਂ ਦੇਵਾਂ ਵਿਚੋਂ ਹਰ ਇਕ ਦੇ ਤਿੰਨ ਤਿੰਨ ਨਾਉਂ ਹੋ ਗਏ।

ਕਨੂੰ ਜਮਆ ਅਲਫਾਜ਼ ਵਾ ਜਮਆ-ਉਲ-ਜਮਆ

ਜਿ ਬਹਿਰਿ ਇਜਾਫਤ ਤਹੀ ਅਜ਼ ਤਮਆ ॥੮॥

ਹੁਣ ਲਫਜ਼ਾਂ ਦੇ ਬਹੁ-ਵਚਨ ਅਤੇ ਬਹੁਵਚਨੀ ਬਹੁਵਚਨ (ਤਾਂ ਬਥੇਰੇ ਹਨ), ਇਸ ਪੁਸਤਕ ਦੇ ਆਰੰਭ ਕਰਨ ਲਈ ਇਹ ਤਮਆ ਤੋਂ ਖਾਲੀ ਹਨ।

ਬਿਆਂ ਗਰ ਸ਼ਵਦ ਈਂ ਕਿ ਕਾਰਿ ਨਿਕੋਸਤ

ਕਿ ਹਰ ਕਾਰੇ ਤੋਫੀਕ ਹਰ ਕਾਰ ਜੋਸਤ ॥੯॥

ਅਜਿਹਾ ਵਰਣਨ ਜੇ ਕੀਤਾ ਜਾਵੇ ਤਾਂ ਇਹ ਨੇਕ ਕੰਮ ਹੈ, ਕਿਉਂਕਿ ਹਰ ਕੰਮ ਅਤੇ ਹਰ ਕੰਮ ਦੀ ਮਦਦ ਉਸ ਅਕਾਲ ਪੁਰਖ ਵੱਲੋਂ ਹੀ ਹੈ।

ਹਮਾਂ ਬਿਹ ਕਿ ਆਗਾਜ਼ਸ਼ ਅਜ਼ ਆਫ਼ਰੀ

ਸ਼ਵਦ ਬਰ ਖੁਦਾਇ ਜਹਾਂ ਆਫ਼ਰੀ ॥੧੦॥

ਇਸ ਲਈ ਚੰਗਾ ਇਹੀ ਹੈ ਕਿ ਇਸ ਪੁਸਤਕ ਦਾ ਆਰੰਭ ਸਿਸ਼ਟੀ ਦੇ ਰਚਣਹਾਰੇ ਰੱਬ ਦੇ ਸ਼ੁਕਰ ਨਾਲ ਕੀਤਾ ਜਾਵੇ।

ਸਪਾਂਸਿ ਖੁਦਾਇ ਕਰੀਮੁਲ ਰਹੀਮ

ਕਿ ਜਾਤਿਸ਼ ਕਦੀਮ ਅਸਤ ਨਾਮਸ਼ ਅਜੀਮ ॥੧੧॥

ਸ਼ੁਕਰ ਹੈ ਉਸ ਰੱਬ ਦਾ ਜਿਹੜਾ ਦਿਆਲੂ ਹੈ, ਕ੍ਰਿਪਾਲੂ ਹੈ,

ਸ਼ੁਕਰ ਹੈ ਉਸ ਰੱਬ ਦਾ ਜੋ ਅਤਿ ਪ੍ਰਾਚੀਨ ਹੈ ਅਤੇ ਜਿਸ ਦਾ ਨਾਮ ਉੱਚਾ ਹੈ।

ਹੁਅਲ-ਵਾਹਿਦੇ ਅਕਦਸੇ ਜੁਲਜਲਾਲ

ਅਮੀਮੁਲ ਫ਼ਜ਼ਾਲੇ ਸਮੂਲੁਲ-ਨਵਾਲ ॥੧੨॥

ਸ਼ੁਕਰ ਹੈ ਉਸ ਰੱਬ ਦਾ ਜਿਹੜਾ ਇਕੇ ਇਕ ਹੈ, ਪਵਿੱਤ੍ਰ ਹੈ, ਜਲਾਲ ਵਾਲਾ ਹੈ।

ਸ਼ੁਕਰ ਹੈ ਉਸ ਰੱਬ ਦਾ ਜਿਹੜਾ ਆਮ ਬਖਸ਼ਿਸ਼ਾਂ ਕਰਨ ਵਾਲਾ ਅਤੇ ਨਿਆਮਤਾਂ ਦੇਣ ਵਾਲਾ ਹੈ।

ਪਨਾਹਿ ਹਮਾ ਕਾਦਰਿ ਕਿਰਦਗਾਰ

ਬਾਬਿ ਫਰੀਕੈਨ ਪਰਵਰਦਗਾਰ ॥੧੩॥

ਉਹ ਕਰਤਾ ਕਾਦਰ ਕਰੀਮ ਸਭ ਦੀ ਪਨਾਹ ਹੈ।

ਉਹ ਪਰਵਰਦਗਾਰ ਦੋਹਾਂ ਧਿਰਾਂ ਦਾ ਦਰਵਾਜ਼ਾ ਹੈ।

ਮੁਅੱਜ਼ਲ-ਇਜ਼ੇ ਅਜੀਜ਼ਲ ਅਲੀਮ

ਤਆਲਾ ਤਕੁੱਦਸ ਕਦੀਰੁਲ-ਹਲੀਮ ॥੧੪॥

ਉਹ ਇੱਜਤਾਂ ਅਤੇ ਸਤਿਕਾਰਾਂ ਯੋਗ ਅਤੇ ਪ੍ਰਿਯ-ਸਿਆਣਾ ਹੈ,

ਉਹ ਪਵਿਤ੍ਰਤਾ ਵਿਚ ਉੱਚਾ ਅਤੇ ਨਿਮਰਤਾ ਸਹਿਤ ਸ਼ਕਤੀਸ਼ਾਲੀ ਹੈ।

ਖੁਦਾਵੰਦ ਰੱਜਾਕ ਰੋਜ਼ੀ ਰਸਾਂ

ਪਦੀਦ ਆਵਰੇ ਅੰਜਮੇ ਆਸਮਾਂ ॥੧੫॥

ਉਹ ਰਿਜਕਾਂ ਦਾ ਮਾਲਕ ਅਤੇ ਰਿਜਕਾਂ ਦਾ ਦਾਤਾ ਹੈ।

ਉਸ ਨੇ ਤਾਰੇ ਅਤੇ ਆਸਮਾਨ ਜਾਹਰ (ਪੈਦਾ) ਕੀਤੇ ਹਨ।

ਵਹੀਦੁਲ-ਅਹਦ ਲਾ-ਸ਼ਰੀਕੁਲ ਸਮਦ
ਅਮੀਮੁਲ-ਕਰਮ ਲਮ-ਯਲਦ ਮੁਨਫਰਦ ॥੧੬॥

ਉਹ ਇੱਕੋ ਇਕ ਹੈ, ਉਸ ਦਾ ਕੋਈ ਸ਼ਰੀਕ ਨਹੀਂ ਹੈ। ਉਹ ਕਿਸੇ ਦਾ ਮੁਖਾਜ਼ ਨਹੀਂ ਹੈ।
ਉਹ ਸਖ਼ਾਵਤ ਵਿਚ ਵੱਡਾ ਹੈ, ਉਸ ਦੇ ਨਾਲ ਦਾ ਹੋਰ ਕੋਈ ਨਹੀਂ।

*

*

*

ਬਿਨਾ ਓ ਹੂ ਜਾਵੀਦ ਵਲਕਾਯਮਾ
ਵਾ ਹੂ ਮੁਸਤਦਾਮੇ ਹੂਅਲ-ਦਾਇਮਾ ॥੧੩੨੮॥

ਉਹ ਸਦਾ ਕਾਇਮ ਰਹਿਣ ਵਾਲਾ ਅਤੇ ਅਮਰ ਹੈ,
ਉਹ ਹਮੇਸ਼ਾਂ ਸਥਿਰ ਰਹਿਣ ਵਾਲਾ ਅਤੇ ਅਬਿਨਾਸ਼ੀ ਹੈ।

ਹੂ ਅਲ-ਕਾਲੇ ਅਲਹਾਲੇ ਅਲਬਾਲਨਾ
ਹੂ ਅਫ਼ਰਾਹੇ ਅਫ਼ਰਾਸੇ ਇਕਬਾਲਨਾ ॥੧੩੨੯॥

ਉਹ ਕਬਨੀ, ਹਾਲਤਾਂ ਅਤੇ ਦਿਲ ਦਾ ਮਾਲਕ ਹੈ,
ਉਹ ਖੂਸ਼ੀਆਂ, ਅਕਲਾਂ ਅਤੇ ਇੱਜਤਾਂ ਦਾ ਮਾਲਕ ਹੈ।

ਹੂ ਅਲ-ਸਲਤਨਤੇ ਹੂ ਤਰਵੀਹਨਾ
ਹੂ ਅਲ-ਬਤਨਾ ਓ ਹੂ ਤਫ਼ਰੀਹਨਾ ॥੧੩੩੦॥

ਉਹ ਪਾਤਸ਼ਾਹੀ ਅਤੇ ਖੁਸ਼ਹਾਲੀ ਦਾ ਮਾਲਕ ਹੈ,
ਉਹ ਖੂਸ਼ੀ ਅਤੇ ਮਨੋਰੰਜਨ ਦਾ ਮਾਲਕ ਹੈ।

ਹੂ ਅਲ-ਫਰਦੀਅਤੇ ਹੂ ਤਕਸੀਰਨਾ
ਹੂ ਅਲ-ਤਨਕੀਹੇ ਹੂ ਤਨਵੀਰਨਾ ॥੧੩੩੧॥

ਉਹ ਏਕ ਵੀ ਹੈ ਅਤੇ ਅਨੇਕ ਵੀ,
ਉਹ ਖੋਜ ਦਾ ਵੀ ਮਾਲਕ ਹੈ ਅਤੇ ਨੂਰ ਦਾ ਵੀ।

ਹੂ ਅਲ-ਹਰਫਨਾ ਓ ਹੂ ਤਫਸੀਰਨਾ
ਹੂ ਅਲ ਤਸਮੀਅ ਵਾ ਹੂ ਤਬਸੀਰਨਾ ॥੧੩੩੨॥

ਉਹ ਅੱਖਗਾਂ ਦਾ ਵੀ ਮਾਲਕ ਹੈ ਅਤੇ ਵਿਸਥਾਰ ਦਾ ਵੀ,
ਉਹ ਨਾਵਾਂ ਦਾ ਵੀ ਮਾਲਕ ਹੈ ਅਤੇ ਅੱਖਾਂ ਦੀ ਰੋਸ਼ਨੀ ਦਾ ਵੀ।

ਹੂ ਅਲ-ਛੇਅਲਨਾ ਕੋਲਨਾ ਕੀਲਨਾ
ਹੂ ਅਲ-ਜਮਾਲਨਾ ਵਾ ਹੂ ਤਫਸੀਲਨਾ ॥੧੩੩੩॥

ਉਹ ਕਰਨੀ, ਕਬਨੀ ਅਤੇ ਕਹਿਣੀ ਦਾ ਵੀ ਮਾਲਕ ਹੈ।
ਉਹ ਸੰਖੇਪ ਦਾ ਵੀ ਅਤੇ ਵਿਸਥਾਰ ਦਾ ਵੀ ਮਾਲਕ ਹੈ।

ਬਿਨਾ ਮਨਾ ਅਰਬਾਅ ਮਦਾਰਜ ਅਤਾ
ਸਮਾਨੇ ਅਸ਼ਰ ਅਨਾ ਤਮਲੀਕਨਾ ॥੧੩੩੪॥

ਉਹ ਚਾਰੇ ਦਰਜੇ ਬਖਸ਼ਣ ਵਾਲਾ ਹੈ,
ਉਹ ਅਠਾਰਾਂ ਮਿਲਖਾਂ ਦਾ ਮਾਲਕ ਹੈ।

ਹੂ ਅਲ-ਇਸਤਦਾਮਤ ਹੂ ਅਸਬਾਤਨਾ
ਹੂ ਅਲ-ਜਾ ਓ ਦਾਨੀਅਤ ਅਲ-ਜਾਤਨਾ ॥੧੩੩੫॥

ਉਹ ਸਦਾ ਕਾਇਮ ਅਤੇ/ਸਾਬਤ ਰਹਿਣ ਵਾਲਾ ਹੈ,
ਉਹ ਅਮਰ ਜਾਤ ਦਾ ਮਾਲਕ ਹੈ।

ਹੂ ਅਲ-ਇਅਤਕਾਛੋ ਹੂ ਅਲ-ਮਸੀਨਾ
ਅਨਾ ਅਜ਼ਮੇ ਅਲ-ਸ਼ਹਮੇ ਅਲ-ਨਕੀਨਾ ॥੧੩੩੬॥

ਉਹ ਭਗਤੀ ਅਤੇ ਅਰਦਾਸ ਦਾ ਮਾਲਕ ਹੈ,
ਉਹ ਚਰਬੀ, ਹੱਡੀਆਂ ਅਤੇ ਭੇਜੇ ਦਾ ਮਾਲਕ ਹੈ।

ਬਿਨਾ ਓ ਹੂ ਰਜਾਕੇ ਮੁਤਲਿਕ ਵਕੀਲ
ਬਿਨਾ ਓ ਹੂ ਢੀ ਕੁੱਲ ਅਮਰਿ ਕਵੀਲ ॥੧੩੩੭॥

ਉਹ ਰੋਜ਼ੀ ਦੇਣ ਵਾਲਾ ਅਤੇ ਇਕੋ ਇਕ ਵਕੀਲ ਹੈ,
ਉਹ ਸਾਰੇ ਕੰਮਾਂ ਦਾ ਜਾਮਨ ਹੈ।

ਹੂ ਅਲ-ਵਾਹਿਬੂਲ ਨਿਆਮ ਬਾ ਅਲ-ਅਨਨਾ
ਹੂ ਅਲ-ਮੁਝਜਲ ਅਲ-ਇਲਮ ਬਅਲ-ਅਨਨਾ ॥੧੩੩੮॥

ਉਹ ਨਿਆਮਤਾਂ ਅਤੇ ਬਖਸ਼ਿਸ਼ਾਂ ਦੇਣ ਵਾਲਾ ਹੈ,
ਉਹ ਵਡਿਆਈਆਂ ਅਤੇ ਨੇਕੀਆਂ ਬਖਸ਼ਣ ਵਾਲਾ ਹੈ।

ਹੂ ਅਲ-ਤਕਵੀਅਤੇ ਹੂ ਅਲ-ਸਫਾਨਾ
ਹੂ ਅਲ ਕੁੱਲ ਤਹਿਜੀਬੇ ਤਨਜੀਹਨਾ ॥੧੩੩੯॥

ਉਹ ਸ਼ਕਤੀ ਅਤੇ ਸਫਾਈ ਦੇਣ ਵਾਲਾ ਹੈ,
ਉਹ ਸਥ ਸਦਾਚਾਰ ਅਤੇ ਪਵਿਤ੍ਰਤਾ ਦੇਣ ਵਾਲਾ ਹੈ।

ਹੂ ਅਲ-ਮਸ਼ਰਬਤੇ ਹੂ ਮਾਕੀਲਨਾ
ਹੂ ਅਲ-ਹੁਸਨਨਾ ਵਾ ਹੂ ਤਜਮੀਲਨਾ ॥੧੩੪੦॥

ਉਹ ਖਾਣ ਪੀਣ ਦੀਆਂ ਵਸਤੂਆਂ ਦੇਣ ਵਾਲਾ ਹੈ,
ਉਹ ਸੁੰਦਰਤਾ ਅਤੇ ਰੂਪ ਦਾ ਮਾਲਕ ਹੈ।

ਹੂ ਅਲ-ਛੋਕੀਅਤੇ ਹੂ ਤਰਜੀਹਨਾ
ਹੂ ਅਲ-ਕੁੱਲ ਤੌਸੀਅ ਓ ਤਫਸੀਹਨਾ ॥੧੩੪੧॥

ਉਹ ਸਰਦਾਰੀ ਅਤੇ ਵਡਿਆਈ ਦਾ ਮਾਲਕ ਹੈ,
ਉਹ ਵਿਸਥਾਰ ਅਤੇ ਪਸਾਰ ਦਾ ਮਾਲਕ ਹੈ।

ਹੂ ਅਲ-ਮੁਫ਼ਜ਼ਲੇ ਹੂ ਛੱਯਾਜਨਾ
ਹੂ ਅਲ ਹਾਜ਼ਿਕੁਲ ਕੁੱਲ ਅਮਰਾਜਨਾ ॥੧੩੪੨॥

ਉਹ ਬਖਸ਼ਿਸ਼ ਅਤੇ ਸਖਾਵਤ ਦਾ ਮਾਲਕ ਹੈ,
ਉਹ ਸਾਰੇ ਰੋਗਾਂ ਦਾ ਹਕੀਮ ਹੈ।

ਹੂ ਅਲ-ਕਸ਼ਕਾ ਓ ਧਰਮੇ ਜੁੱਨਾਰਨਾ
ਅਜੇ ਹਮਰਹ ਭਗਤਾਨਿ ਦਸ ਅਵਤਾਰਨਾ ॥੧੩੪੩॥

ਊਹ ਟਿੱਕਾ ਲਾਉਣ ਵਾਲਾ ਧਰਮ ਅਤੇ ਜਨੇਉ ਦਾ ਮਾਲਕ ਹੈ ।

ਊਹ ਦਸਾਂ ਅਵਤਾਰਾਂ ਦੇ ਭਰੀਤਾਂ ਦਾ ਸਾਥੀ ਹੈ ।

ਹੂ ਅਲ-ਰਾਮ ਗੋਬਿੰਦੇ ਗੋਪਾਲਨਾ

ਅਕਾਰੇ ਖੁਦਾਵੰਦ ਛੱਜਾਲਨਾ ॥੧੩੪੪॥

ਊਹ ਰਾਮ ਹੈ, ਗੋਪਾਲ ਹੈ ਅਤੇ ਗੋਬਿੰਦ ਹੈ,

ਊਹ ਅਕਾਲ ਪੁਰਖ ਹੈ ਅਤੇ ਵਡਿਆਈਆਂ ਅਤੇ ਬਖਸ਼ਿਸ਼ਾਂ ਦਾ ਮਾਲਕ ਹੈ ।

ਹੂ ਅਲ-ਸਤਿਗੁਰੂ ਵਲ-ਨਿਰੰਕਾਰਨਾ

ਹੂ ਅਲ-ਸਾਧ ਸੰਗਤ ਹੂ ਅਲ ਯਾਰਨਾ ॥੧੩੪੫॥

ਊਹ ਸਤਿਗੁਰੂ ਹੈ, ਊਹ ਨਿਰੰਕਾਰ ਹੈ,

ਊਹ ਸਾਧ ਸੰਗਤ ਦਾ ਮਿਤ੍ਰ ਅਤੇ ਯਾਰ ਹੈ ।

ਸਰਿ ਲਾਲ ਬਾਦਾ ਬਪਾਇਸ਼ ਫਿਦਾ

ਅਜੇ ਬਾਦ ਜਾਨੇ ਦਿਲਸ਼ ਰਾ ਨਵਾ ॥੧੩੪੬॥

ਰੱਬ ਕਰੋ! ਨੰਦ ਲਾਲ ਦਾ ਸੀਸ ਸਦਾ ਉਸ ਦੇ ਚਰਨਾਂ ਤੋਂ ਵਾਰੀ ਜਾਵੇ,

ਰੱਬ ਕਰੋ! ਉਸ ਨੂੰ ਸਦਾ ਜਾਨ ਅਤੇ ਦਿਲ ਦਾ ਸਰਮਾਇਆ ਮਿਲਦਾ ਰਹੇ ।

**ਤਮਾਮ ਸ਼ੁਦ ਕਿਤਾਬ ਅਰਜੂਲ-ਅਲਫਾਜ਼ ਮਿਨ ਤਸਨੀਡ ਮੁਨਸੀ ਨੰਦ ਲਾਲ ਗੋਯਾ
ਮੁਲਤਾਨੀ ।**

ਸੰਪੂਰਨ ਹੋਈ ਪੁਸਤਕ ਅਰਜੂਲ-ਅਲਫਾਜ਼ ਕ੍ਰਿਤ ਮੁਨਸੀ ਨੰਦ ਲਾਲ ਗੋਯਾ ਮੁਲਤਾਨੀ ।

ਤੈਸੀਫੋ - ਸਨਾ

ਵਾਹਿਗੁਰੂ ਹਾਜ਼ਰ ਨਾਜ਼ਰ

ਪੁਰਨ ਸਤਿਗੁਰੂ ਦੀ ਸਿਫਤ ਸ਼ਲਾਘਾ ਅਤੇ ਸਰਬ ਵਿਆਪੀ ਮੁਰਸ਼ਦ ਦੀ ਵਡਿਆਈ ਦਾ ਉੱਚਾ ਮਰਤਬਾ ਅਜਿਹਾ ਹੈ ਕਿ ਜਿਹੜਾ ੧੭ੰ ਦੀ ਏਕਤਾ ਦੇ ਸਿਮਰਨ ਅਤੇ ਵਿੱਦਿਆ ਅਤੇ ਵਿਸ਼ਵਾਸ ਦੀ ਦੁਨੀਆਂ ਦਾ ਆਗੂ ਹੈ। ਉਸ ਦੀ ਪਵਿੱਤਰਤਾ ਇਸ ਹੱਦ ਤਕ ਹੈ ਕਿ ਜੇਕਰ ਪਾਤਾਲ ਤੋਂ ਲੈ ਕੇ ਅਨੰਤ ਦੇ ਮੈਦਾਨਾਂ ਤਕ, ਜਿਸ ਦੇ ਸਾਗਰਾਂ ਵਰਗੇ ਘੇਰੇ ਵਿਚਲੇ ਕੋਹਾਂ ਅਤੇ ਮੀਲਾਂ, ਲੰਬਾਈਆਂ ਅਤੇ ਚੋੜਾਈਆਂ ਅਤੇ ਸਮੁੰਦਰਾਂ ਦੀਆਂ ਢੂੰਘਾਈਆਂ, ਉਚਿਆਈਆਂ ਅਤੇ ਨਿਮਾਣਾਂ, ਛਤਾਂ ਤੇ ਪੜਾਉ ਅਤੇ ਮੰਜ਼ਲਾਂ ਦੇ ਸ਼ੁਮਾਰ, ਜਿਹੜੇ ਸਾਫ਼ ਅਕਲਾਂ ਵਾਲੇ ਹਿਸਾਬਦਾਨ ਅਤੇ ਫਰਿਸ਼ਤਿਆਂ ਵਰਗੀ ਸਮਝ ਵਾਲੇ ਹਿਸਾਬ-ਦਾਨਾਂ ਦੇ ਹਿਸਾਬ ਸ਼ੁਮਾਰ ਤੋਂ ਬਾਹਰ ਹਨ, ਇਕ ਕਤਰੇ ਵਾਂਗ ਤੁੱਛ ਅਤੇ ਜੌਰੇ ਵਾਂਗ ਛੋਟੇ ਦਿੱਸਦੇ ਹਨ। ਇਹ ਕੇਵਲ ਰੇਤ ਦੇ ਕਿਣਕੇ ਜਾਪਦੇ ਹਨ। ਉਨ੍ਹਾਂ ਵਿਚੋਂ ਹਰ ਕਿਣਕਾ ਬ੍ਰਹਮਾ ਹੋ ਜਾਂਦਾ ਹੈ ਅਤੇ ਹਰ ਬ੍ਰਹਮਾ ਦੇ ਗੁਣਾਂ ਦੇ ਚਾਨਣ ਦੇ ਹੀਰੇ ਅਤੇ ਸਿਫਤਾਂ ਅਤੇ ਕਮਾਲ ਦੇ ਚਮਕਦੇ ਮੇਡੀ, ਜਿਹੜੇ ਬਜ਼ੁਰਗੀ ਅਤੇ ਉੱਚਤਾ ਦੀ ਖਾਣ ਵਿਚੋਂ ਅਤੇ ਬਖਸ਼ਿਸ਼ਾਂ ਵਡਿਆਈਆਂ ਦੇ ਸਾਗਰ ਵਿਚੋਂ ਕੱਢੇ ਹੁੰਦੇ ਹਨ; ਅਠਾਰਾਂ ਪੁਰਾਣਾਂ, ਨੌ ਵਿਆਕਰਣਾਂ ਅਤੇ ਚਹੁੰ ਵੇਦਾਂ ਦੇ ਅੱਖਰਾਂ ਅਤੇ ਸ਼ਬਦਾਂ ਤੋਂ ਕਿਧਰੇ ਵਧੇਰੇ ਹਨ। ਉਨ੍ਹਾਂ ਨੂੰ ਉਸ (ਗਿਆਨ) ਪੁਸਤਕ ਦਾ ਇਕ ਅੱਖਰ ਵੀ ਯਾਦ ਨਹੀਂ ਹੋ ਸਕਦਾ ਅਤੇ ਉਸ ਸੂਰਜ ਦੀ ਇਕ ਕਿਰਨ ਵੀ ਪ੍ਰਾਪਤ ਨਹੀਂ ਹੁੰਦੀ ਜੋ ਠਾਠਾਂ ਮਾਰਦੇ ਸਮੁੰਦਰ ਨੂੰ ਕਤਰਾ ਕਤਰਾ ਕਰਕੇ ਵਿਖਾ ਦਿੰਦੇ ਹਨ ਜਿਹੜਾ ਕਿ ਲੋਕ ਤੋਂ ਲੈ ਕੇ ਪਰਲੋਕ ਤਕ ਨੂੰ ਆਪਣੀ ਇਕੋ ਲਹਿਰ ਵਿਚ ਛੁਪਾ ਲੈਂਦਾ ਹੈ, ਉਹ ਇਸ ਤਰ੍ਹਾਂ ਇਸ ਸਮੁੰਦਰ ਦੇ ਹਰ ਕਤਰੇ ਨੂੰ ਨਖੇਡਦੇ ਹਨ ਕਿ ਉਸ ਦੀ ਜੁੜ ਤੋਂ ਹੋਰ ਛੋਟੀ ਜੁੜ ਨਹੀਂ ਬਣ ਸਕਦੀ। ਜੇਕਰ ਅਠਾਰਾਂ ਹਜ਼ਾਰ ਦੁਨੀਆਂ ਵਾਲੀ ਸਾਰੀ ਤ੍ਰੈਲੋਕੀ ਦਾ ਇਕ ਕਤਰਾ ਵੀ ਹੋ ਜਾਵੇ ਅਤੇ ਇਸ ਤ੍ਰੈਭਵਨ ਸੰਸਾਰ ਦਾ ਹਰ ਬੰਦਾ ਹਿੰਦੀ, ਝਾਰਸੀ ਜਾਂ ਦੂਜੀਆਂ ਵਿਸ਼ਾਲ ਵਿੱਦਿਅਕ ਪੁਸਤਕਾਂ ਦਾ ਆਪਣੇ ਅਨੁਮਾਨ ਅਨੁਸਾਰ ਅਧਿਐਨ ਕਰ ਲਵੇ, ਜਿਹੜੀਆਂ ਉਸ ਸੱਚੇ ਰੱਬ ਦੀ ਸਿਫਤ ਸਲਾਹ ਵਿਚ ਜਾਂ ਉਸ ਦੀ ਵਡਿਆਈ ਅਤੇ ਬਜ਼ੁਰਗੀ ਨਾਲ ਸਿੰਗਾਰੀਆਂ ਹੋਈਆਂ ਹਨ, ਤਾਂ ਵੀ ਸਤਿਗੁਰੂ ਦੀ ਸਿਫਤ ਦੇ ਉਸ ਗ੍ਰੰਥ ਦੀ ਇਕ ਸਤਰ ਨਹੀਂ ਲਿਖ ਸਕਦਾ ਅਤੇ ਉਸ ਦੇ ਮੀਂਹ ਦੀ ਇਕ ਬੂੰਦ ਵੀ ਮੁੱਠੀ ਵਿਚ ਨਹੀਂ ਲੈ ਸਕਦਾ।

ਜਦ ਉਸ ਦੀ ਸਿਫਤ ਸਲਾਹ ਕਰਨ ਵਾਲਾ ਰੱਬ ਦਾ ਰੂਪ ਹੋ ਜਾਂਦਾ ਹੈ,
 ਤਾਂ ਉਸ ਦੀਆਂ ਸਿਫਤਾਂ ਫਰਿਸ਼ਤਿਆਂ ਤੋਂ ਵੀ ਵੱਧ ਜਾਂਦੀਆਂ ਹਨ।
 ਉਸ ਦੀਆਂ ਖੂਬੀਆਂ ਬਿਆਨ ਕਰਨ ਤੋਂ ਦੋਵੇਂ ਜਹਾਨ ਆਤਰ ਹਨ,
 ਉਸ ਦੀ ਸਿਫਤ ਦੇ ਸਾਹਮਣੇ ਆਤਮਾ ਦਾ ਵੇਹੜਾ ਵੀ ਸੋੜਾ ਹੈ।

ਉਹ ਸ਼ਰਧਾ ਅਤੇ ਵਿਸ਼ਵਾਸ ਵਾਲੇ ਗੁਰਮੁਖਾਂ ਦੀ ਪਰਵਰਿਸ਼ ਕਰਨ ਵਾਲਾ ਅਤੇ ਖੁਸ਼ਕਿਸਮਤੀ ਅਤੇ ਦੌਲਤ ਦੇ ਦਰਵਾਜ਼ੇ ਖੇਲ੍ਹਣ ਵਾਲਾ ਹੈ। ਉਹ ਬਖ਼਼ਸ਼ਿਸ਼ ਅਤੇ ਈਮਾਨ ਦੇ ਮੀਹ ਨੂੰ ਵਰ੍ਹਾਉਣ ਵਾਲਾ ਹੈ ਅਤੇ ਉਸ ਦੀ ਅਮਰ ਦੌਲਤ ਦਾ ਸੂਰਜ ਚਮਕਣ ਵਾਲਾ ਹੈ। ਉਹ ਦਿੱਲ ਦੇ ਸਾਫ਼ ਮੁਰੀਦਾਂ ਦੀ ਮੈਲ ਨੂੰ ਧੋਣ ਵਾਲਾ ਅਤੇ ਬੇਲਾਗ ਸ਼ਰਧਾਲੂਆਂ ਦੇ ਨੂਰ ਨੂੰ ਵਧਾਉਣ ਵਾਲਾ ਹੈ। ਉਹ ਰੂਹਾਨੀ ਲੋਕਾਂ ਦਾ ਮਾਲ ਮਤਾਅ ਅਤੇ ਫਰਿਸ਼ਤਿਆਂ ਦਾ ਪੂਜ ਹੈ। ਉਹ ਸੰਸਾਰੀ ਬੰਦਿਆਂ ਦੇ ਰਹਿਣ-ਬਸੇਰੇ ਨੂੰ ਰੋਸ਼ਨ ਕਰਨ ਵਾਲਾ ਅਤੇ ਆਦਮੀਆਂ ਦੇ ਦਿਲ ਦਿਮਾਗ ਦੇ ਗੁਬਾਰ ਦੇ ਅੰਨ੍ਹੇ ਨੂੰ ਸਾੜ ਦੇਣ ਵਾਲਾ ਹੈ।

*

*

*

ਖਾਤਿਮਾ (ਅੰਤ)

ਹਮਾ ਛਲਕ ਬੰਦਾਇ ਸੰਗਤਾਨਿਸ਼ ਰਾ
 ਹਮਾ ਮਲਿਕ ਬੰਦਾਇ ਖਾਲਿਸਾਨਿਸ਼ ਰਾ ॥੧॥

ਅਸਮਾਨ ਵੀ ਉਸ ਸਤਿਗੁਰੂ ਦੀਆਂ ਸੰਗਤਾਂ ਦਾ ਗੁਲਾਮ ਹੈ।
 ਦੇਵੀ ਦੇਵਤੇ ਵੀ ਉਸ ਦੇ ਖਾਲਸੇ ਦੇ ਸੇਵਕ ਹਨ।

ਲਾ-ਮਕਾਂ ਰੋਸ਼ਾ ਅਜ਼ ਜਮੀਰਿ ਸ਼ਾਂ
 ਖੂਲਦ ਰਾ ਤੋਸ਼ਾ ਅਜ਼ ਖਮੀਰਿ ਸ਼ਾਂ ॥੨॥

ਉਸ ਦੀਆਂ ਸੰਗਤਾਂ ਦਾ ਹਿਰਦਾ ਅਨੰਤ ਦਾ ਕੋਨਾ (ਅੰਤ) ਹੈ।
 ਉਸ ਦੀਆਂ ਸੰਗਤਾਂ ਦੀ ਮਿੱਟੀ ਸਵਰਗ ਦਾ ਤੋਸ਼ਾ ਹੈ।

ਮਲਿਕੁਲ ਮੈਤ ਰਾ ਹਰਾਸ ਅਜ਼ ਸ਼ਾਂ
 ਕੁਰਸੀ ਉ ਅਰਸ ਰਾ ਅਸਾਸ ਅਜ਼ ਸ਼ਾਂ ॥੩॥

ਜਮਦੂਤ ਉਨ੍ਹਾਂ (ਸੰਗਤਾਂ) ਤੋਂ ਭੈ ਖਾਂਦਾ ਹੈ।
 ਉਨ੍ਹਾਂ ਕਰਕੇ ਅਰਸ਼ ਕੁਰਸ ਦੀਆਂ ਨੀਹਾਂ ਪੱਕੀਆਂ ਹਨ।

ਬਹਿਰੋ ਬਰ ਹਰ ਦੇ ਰਾ ਨਵਾ ਅਜ਼ ਸ਼ਾਂ
 ਮਿਹਰੋ ਮਹ ਹਰ ਦੇ ਰਾ ਜਿਆ ਅਜ਼ ਸ਼ਾਂ ॥੪॥

ਉਨ੍ਹਾਂ ਕਰਕੇ ਜਲ ਥਲ ਨੂੰ ਸਾਜ਼ ਸਾਮਾਨ ਪ੍ਰਾਪਤ ਹੈ।
 ਉਨ੍ਹਾਂ ਕਰਕੇ ਹੀ ਸੂਰਜ ਚੰਨ ਨੂੰ ਰੋਸ਼ਨੀ ਹੈ।

ਸਦ ਹਜ਼ਾਰਾਂ ਬਹਾਰ ਇਲਮ ਹਲਮ
 ਅਜ਼ ਮਹੀਤਿ ਜਮੀਰਿ ਸ਼ਾਂ ਯਕ ਨਮ ॥੫॥

ਗਿਆਨ ਅਤੇ ਨਿਮਰਤਾ ਦੇ ਲੱਖਾਂ ਸਮੁੰਦਰ ਉਨ੍ਹਾਂ
 ਦੇ ਦਿਲ-ਦਰਿਆ ਤੋਂ ਇਕੋ ਨੁਕਤਾ ਲੈਣ ਵਾਲੇ ਹਨ।

ਅਸਮਾਨੇ ਜਮੀਂ ਬਪਾ ਅਜ਼ ਸ਼ਾਂ
 ਤਹਤ ਤਾਂ ਫੋਕ ਰਾ ਬਕਾ ਅਜ਼ ਸ਼ਾਂ ॥੬॥

ਧਰਤ ਆਕਾਸ਼ ਉਨ੍ਹਾਂ ਸਦਕਾ ਕਾਇਮ ਹਨ ।
 ਪਾਤਾਲ ਤੋਂ ਆਸਮਾਨ ਤਕ (ਦੇ ਜੀਵ) ਉਨ੍ਹਾਂ ਸਦਕਾ ਜੀਉ ਰਹੇ ਹਨ ।

ਤੁਹਾਰਿ ਗੰਗਾ ਅਜ਼ ਗੁਬਾਰਿ ਪਾਇ ਸ਼ਾਂ
 ਸ਼ਸਤੇ ਹਸ਼ਤ ਅਜ਼ ਨਮ ਹਵਾਇ ਸ਼ਾਂ ॥੭॥

ਗੰਗਾ ਦੀ ਪਵਿੱਤ੍ਰਤਾ ਉਨ੍ਹਾਂ ਦੀ ਚਰਨ-ਧੂੜ ਸਦਕਾ ਹੈ ।
 ਅਠਾਹਠ ਤੀਰਥ ਉਨ੍ਹਾਂ ਦੇ ਬੋਲਾਂ ਤੋਂ ਪ੍ਰਾਪਤ ਕੀਤੇ ਨੁਕਤਿਆਂ ਸਦਕਾ ਯਾਤਰਾ ਯੋਗ ਹਨ ।

ਅਸ਼ਰ ਅਜ਼ ਬਹਿਰਿ ਪਾਰ ਬਾਠੀਏ ਸ਼ਾਂ
 ਰੁਬਾਅ ਸਰਗਰਮ ਵਸਫ ਖਾੜੀਏ ਸ਼ਾਂ ॥੮॥

ਦਸ ਅਵਤਾਰ ਉਨ੍ਹਾਂ ਦੀ ਰੱਖਿਆ ਕਰਨ ਲਈ ਹਨ,
 ਚਾਰੇ ਵੇਦ ਉਨ੍ਹਾਂ ਦੇ ਗੁਣ ਗਾਉਣ ਵਿਚ ਰੁਝੇ ਹੋਏ ਹਨ ।

ਸੁਲਸ ਦਰ ਮਦਹਤ ਸਭਾਇ ਸ਼ਾਂ
 ਸੁਦਸ ਰਾ ਹਮ ਸਾਰਿ ਸਨਾਇ ਸ਼ਾਂ ॥੯॥

ਤਿੰਨੇ ਬ੍ਰਹਮਾ, ਬਿਸ਼ਨ, ਮਹੇਸੁ, ਉਨ੍ਹਾਂ ਦਾ ਜਸ ਗਾਉਂਦੇ ਹਨ ।
 ਛੇ ਸ਼ਾਸਤਰ ਭੀ ਉਨ੍ਹਾਂ ਦੀ ਤਾਰੀਫ ਵਿਚ ਜੁਟੇ ਹੋਏ ਹਨ ।

ਤਿਸਆ ਉਲਵੀ ਬ-ਮਦਹਿ ਸ਼ਾਂ ਸਰਗਰਮ
 ਚਾਰੇ-ਹਸਤਾਦ ਰਾ ਅਜ਼ ਸ਼ਾਂ ਆਸ਼ਰਮ ॥੧੦॥

ਨੌ ਨਾਥ ਉਨ੍ਹਾਂ ਦੀ ਸਿਫਤ ਕਰ ਰਹੇ ਹਨ ।
 ਚੁਗਾਮੀ ਸਿੱਧ ਉਨ੍ਹਾਂ ਤੋਂ ਵਡਿਆਈ ਪ੍ਰਾਪਤ ਕਰਦੇ ਹਨ ।

ਅਸ਼ਰੋ ਦੇ ਕਿੱਸਾ-ਖਾਨਿ ਦੁਸਰਿ ਸਾਂ
 ਚਹਾਰਦਹਾਰਾ ਨਵਾ ਅਜ਼ ਲੁਤਿਫ ਸਾਂ ॥੧੧॥

ਬਾਰਾਂ ਧਰਮ ਉਨ੍ਹਾਂ ਦੀ ਸਿਫਤ ਸਲਾਹ ਕਰਦੇ ਹਨ ।
 ਸੰਸਾਰ ਦੇ ਚੌਦਾਂ ਖੰਡਾਂ ਨੂੰ ਉਨ੍ਹਾਂ ਦੀ ਕ੍ਰਿਪਾ ਕਰਕੇ ਰੋਜਾ ਮਿਲਦਾ ਹੈ ।

ਬੀਸਤੇ ਹਫਤ ਹਮ ਗਦਾਇ ਸ਼ਾਂ
 ਅਹਾਰਈਨ ਨੀਜ ਅਜ਼ ਬਰਾਇ ਸ਼ਾਂ ॥੧੨॥

ਸਤਾਈ ਨਛੱਤਰ ਉਨ੍ਹਾਂ ਦੇ ਦਵਾਰੇ ਦੇ ਮਾਂਗਤ ਹਨ ।
 ਚਾਲੀ ਜੋਗ ਵੀ ਉਨ੍ਹਾਂ ਲਈ ਹੀ ਰਾਖਵੇਂ ਹਨ ।

ਹਜਦਹ ਉ ਖਮਸੇ ਸਬਾ ਕੁਦਸੀਆ
 ਹਮ ਸ਼ਰਾਕੀਆ ਹਮ ਗਰੂਬੀਆਂ ॥੧੩॥

ਹਮ ਜਨੂਬੀਆ ਹਮ ਸ਼ੁਮਾਲੀਆ
 ਹਮ ਸਰਾਈਆ ਹਮ ਸਮਾਈਆ ॥੧੪॥

ਹਮ ਜਿ ਨਾਸੂਤੀਆਂ ਸਫਲੀਆ
 ਹਮ ਜਿ ਮਲਕੂਤੀਆਂ ਉਲਵੀਆ ॥੧੫॥

ਹਮ ਜਿ ਜਬਰੂਤੀਆਂ ਜਬਰੀਆਂ
 ਹਮ ਜਿ ਲਾਹੂਤੀਆਂ ਨਵਰੀਆ ॥੧੬॥

ਹਮ ਜਿ ਹਾਹੂਤੀਆਂ ਮਰਜ਼ੀਆ
 ਹਮ ਜਿ ਰੂਹਾਨੀਆਂ ਰੂਹੀਆ ॥੧੭॥
 ਕਿੱਸਾ ਖੂਨਾਨਿ ਮਦਹਿ ਸ਼ਾਂ ਜੁਮਲਾ
 ਜੁੱਗ ਖੂਨਾਨਿ ਕਦਹਿ ਸ਼ਾਂ ਜੁਮਲਾ ॥੧੮॥

ਅਠਾਰਾਂ ਪਵਿੱਤ੍ਰ ਪੁਰਾਣ, ਪੰਜੇ ਪੀਰ, ਸੱਤੇ ਰਿਸ਼ੀ, ਪੂਰਬ ਅਤੇ ਪੱਛਮ ਦੇ ਸਾਰੇ ਲੋਕ, ਦੱਖਣੀ ਅਤੇ ਉੱਤਰੀ ਵਸਨੀਕ, ਧਰਤ ਅਤੇ ਆਕਾਸ਼ ਦੇ ਵਾਸੀ, ਮਾਤ ਲੋਕ ਅਤੇ ਪਾਤਾਲ ਦੇ ਰਹਿਣ ਵਾਲੇ, ਉੱਚੇ ਆਸਮਾਨਾਂ ਦੇ ਦੇਵੀ ਦੇਵਤੇ, ਮਾਤ-ਲੋਕ ਦੇ ਨਾਸ਼ਵਾਨ ਲੋਕ ਅਤੇ ਬ੍ਰਹਮ-ਲੋਕ ਦੇ ਨੂਰਾਨੀ ਦੇਵਤੇ, ਪਰਵਾਨਤ ਪਤਵੰਤੇ ਅਤੇ ਭਗਤ ਲੋਕ—ਇਹ ਸਾਰੇ ਦੇ ਸਾਰੇ [ਸਤਿਗੁਰੂ ਦੀਆਂ ਸੰਗਤਾਂ ਦੇ] ਸੋਹਲੇ ਗਾਊਣ ਵਾਲੇ ਹਨ ਅਤੇ ਉਨ੍ਹਾਂ ਦੇ ਅੰਮ੍ਰਿਤਭਰੇ ਪਿਆਲੇ 'ਚੋਂ ਘੁੱਟ ਭਰਨ ਵਾਲੇ ਹਨ।

ਸਤਿਗੁਰ ਪਾਕ ਯਾਰੇ ਯਾਵਰਿ ਸ਼ਾਂ
 ਦਸਤਿ ਫਜ਼ਲਸ਼ ਹਮੇਸ਼ਾਂ ਬਰ ਸਰਿ ਸ਼ਾਂ ॥੧੯॥
 ਸਤਿਗੁਰੂ ਉਨ੍ਹਾਂ (ਸੰਗਤਾਂ) ਦਾ ਮਿਤ੍ਰ ਅਤੇ ਸਹਾਈ ਹੈ।
 ਸਤਿਗੁਰ ਦੀ ਵਡਿਆਈ ਦਾ ਹੱਥ ਹਮੇਸ਼ਾਂ ਉਨ੍ਹਾਂ ਦੇ ਸਿਰ ਤੇ ਹੈ।
 ਪਾਇ ਸਤਿਗੁਰ ਮੁਦਾਮ ਦਰ ਦਿਲਿ ਸ਼ਾਂ
 ਮੰਜ਼ਾਲ ਪਾਇਦਾਰ ਮੰਜ਼ਾਲਿ ਸ਼ਾਂ ॥੨੦॥
 ਸਤਿਗੁਰ ਦੇ ਚਰਨ ਸਦਾ ਉਨ੍ਹਾਂ ਦੇ ਦਿਲ ਵਿਚ ਵੱਸਦੇ ਹਨ।
 ਉਨ੍ਹਾਂ ਦਾ ਟਿਕਾਣਾ ਸਦਾ ਸਥਿਰ ਰਹਿਣ ਵਾਲਾ ਹੈ।
 ਲਾਲ ਰਾ ਸਰ ਬ-ਪਾਇ ਸ਼ਾਂ ਸਾਦਾ
 ਸਰ ਖੁਸ਼ ਅੰਦਰ ਸਨਾਇ ਸ਼ਾਂ ਸਾਦਾ ॥੨੧॥
 ਵਾਹਿਗੁਰੂ ਕਰੇ, ਨੰਦ ਲਾਲ ਦਾ ਸਿਰ ਸਦਾ ਉਨ੍ਹਾਂ ਦੇ ਚਰਨਾਂ ਤੇ ਚਲਦਾ ਰਹੇ।
 ਵਾਹਿਗੁਰੂ ਕਰੇ, ਨੰਦ ਲਾਲ ਸਦਾ ਉਨ੍ਹਾਂ ਦੇ ਗੁਣ ਰਾ ਰਾ ਕੇ ਆਨੰਦ ਪ੍ਰਾਪਤ ਕਰਦਾ ਰਹੇ।

ਤਮਾਮ ਸੁਦ ਕਿਤਾਬਿ ਤੋਸੀਫੋ-ਸਨਾ [ਉ ਖਾਤਿਮਾ] ਮੁਸੰਨਿਡਾ ਮੁਨਸ਼ੀ ਨੰਦ ਲਾਲ ਗੋਯਾ
 ਮੁਲਤਾਨੀ।
 ਸਮਾਪਤ ਹੋਈ ਪੁਸਤਕ ਤੋਸੀਫੋ-ਸਨਾ [ਅਤੇ ਖਾਤਿਮਾ] ਰਚਿਤ ਮੁਨਸ਼ੀ ਨੰਦ ਲਾਲ ਗੋਯਾ
 ਮੁਲਤਾਨੀ।